


ਪੰਜਾਬੀ ਬੋਲੀ ਦਾ ਇਤਿਹਾਸ


ਪ੍ਰ. ਪਿਆਰਾ ਸਿੰਘ ‘ਪਦਮ’

ਕਲਮ ਮੰਦਿਰ, ਲੋਈਰ ਮਾਲ,
ਪਟਿਆਲਾ।

ਪੰਜਾਬੀ ਬੋਲੀ ਦਾ ਇਤਿਹਾਸ



ਸਾਚਈਕੀ ਏਂ ਇਲਾਹੀ ਪਿਆਸ



ਇਸੇ ਕਲਮ ਤੋਂ—

ਗੁਰੂ ਘਰ, ਸ੍ਰੀ ਗੁਰੂ ਗ੍ਰੰਥ ਪ੍ਰਕਾਸ਼, ਦਸਮ ਗ੍ਰੰਥ ਦਰਸਨ, ਆਦਿ ਗ੍ਰੰਥ ਦਰਸਨ, ਗੁਰੂ ਨਾਨਕ ਸਾਗਰ, ਸੰਖੇਪ ਸਿਖ ਇਤਿਹਾਸ, ਦਰਬਾਰੀ ਰਤਨ, ਪੰਜ ਦਰਿਆ, ਰਬਾਬ, ਨਾਨਕ ਸਾਇਰੁ ਏਵੂ ਕਹਤ ਹੈ, ਗੁਰ ਨਾਨਕ ਜਿਨ ਸੁਣਿਆ ਪੇਖਿਆ, ਵਾਰਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੀਆਂ, ਚਾਰ ਸਾਹਿਬਜ਼ਾਦੇ, ਰਹਿਤਨਾਮੇ, ਜਫਰਨਾਮਾ, ਕਲਾਮ ਭਾਈ ਨੰਦ ਲਾਲ, ਪ੍ਰਚੀਨ ਸੇ ਸਾਖੀ, ਪਰਚੀ ਪਾਤਸ਼ਾਹੀ ਦਸਵੀਂ ਕੀ, ਗੁਰੂ ਕੀਆਂ ਸਾਖੀਆਂ, ਪ੍ਰਸਿਧ ਪੰਜਾਬੀ ਗੁਰਬਾਣੀ ਕੋਸ਼, ਸ੍ਰੀ ਗੁਰੂ ਗ੍ਰੰਥ ਵਿਚਾਰ ਕੋਸ਼, ਸ੍ਰੀ ਗੁਰੂ ਗ੍ਰੰਥ ਸੰਕੇਤ ਕੋਸ਼, ਗੁਰੂ ਗ੍ਰੰਥ ਮਹਿਮਾ ਕੋਸ਼, ਸੁਖਮਨੀ ਦਰਸਨ, ਮਹਾਤਮਾ ਸੰਤਰੇਣ, ਪੰਜਾਬੀ ਮਹਾਰਾਜਾ, ਪੰਜਾਬੀ ਬੋਲਾਂ ਦਾ ਇਤਿਹਾਸ, ਗੁਰਮੁਖੀ ਲਿਪੀ ਦਾ ਇਤਿਹਾਸ, ਪੰਜਾਬੀ ਸਾਹਿਤ ਦੀ ਰੂਪ ਰੇਖਾ, ਕਲਮ ਦੇ ਪਨੀ ਕਲਮ ਦੇ ਚਮਤਕਾਰ, ਪੰਜਾਬੀ ਵਾਰਾਂ, ਪੰਜਾਬੀ ਬਾਰਾਮਾਹੇ, ਪੰਜਾਬੀ ਮਾਝਾਂ, ਪੰਜਾਬੀ ਜੇਵਾਂ, ਪੰਜਾਬੀ ਝਗੜੇ, ਹਾਸ਼ਮ ਰਚਨਾਵਲੀ, ਹੁਸੈਨ ਰਚਨਾਵਲੀ, ਸਾਈ ਬੁੱਲ੍ਹੇ ਸ਼ਾਹ, ਬੋਲੇ ਸੋਖ ਫਰੀਦ, ਦੋਹੜੇ ਸੁਲਤਾਨ ਖਾਧੂ, ਮਿਰਜੇ ਦੌਆਂ ਸੌਦਾਂ, ਬਾਬਾ ਸਾਧੂਜਨ, ਸਾਧੂ ਈਸਰਦਾਸ, ਬਾਬਾ ਵਜੀਦ, ਦਰਸਨ ਭਗਤ, ਹਿੰਦੁਸਤਾਨੀ ਕਵਿਤਾ, ਹਿੰਦੁਸਤਾਨੀ ਕਵੀ, ਹਿੰਦੁਸਤਾਨੀ ਕਲਾ, ਖਲੀਲ ਜਿਬੂਨ ਦੇ ਬਚਨ ਬਿਲਾਸ, ਪੁਸ਼ਟਾਜਲੀ, ਅਜ਼ਾਦੀ ਆਦਿ।

ਪੰਜਾਬੀ ਬੋਲੀ ਦਾ ਇਤਿਹਾਸ

ਪ੍ਰ. ਪਿਆਰਾ ਸਿੰਘ ਪਦਮ
ਕਲਮ ਮੰਦਿਰ,
ਲੋਧਰ ਮਾਲ, ਪਟਿਆਲਾ



ਕਰਤਾ ਦੇ ਸਭ ਹੱਕ ਰਾਖਵੇਂ ਹਨ

ਲਿਈ ਡਾਕਾਂ ਏ ਸਾਡੀਓ

ਪਹਿਲੀ ਵਾਰ	1954
ਦੂਜੀ ਵਾਰ	1969
ਤੀਜੀ ਵਾਰ	1996



ਚੌਥੀ ਵਾਰ

ਪ੍ਰ. ਪਿਆਰਾ ਸਿੰਘ ਪਦਮ, ਕਲਮ ਮੰਦਿਰ, ਲੋਇਰ ਮਾਲ, ਪਟਿਆਲਾ।

੩੩ਕਰਾ

ਇਕ ਪ੍ਰਸੰਸਾ ਪੱਤਰ	ਡਾ. ਰਘੁਵੀਰ					
ਕੁਝ ਵਿਦਵਾਨਾਂ ਦੀਆਂ ਰਾਵੇ	ਪ੍ਰ. ਤੇਜਾ ਸਿੰਘ, ਡਾ. ਗੋਬਿੰਦ ਲਾਲ ਅਹੁਜਾ,					
	ਪ੍ਰ. ਜੋਪ ਸਿੰਘ, ਪ੍ਰ. ਤਾਲਿਬ,					
	ਪ੍ਰ. ਸੰਤ ਜਿੰਧ ਸੇਥੇ... ...					9
Foreword	ਡਾਕਟਰ ਬਨਾਰਸੀ ਦਾਸ ਜੌਠ...					15
ਪ੍ਰਵੇਸ਼					18
ਪਹਿਲਾ ਭਾਗ						
1. ਬੋਲੀ ਦਾ ਜਨਮ ਤੇ ਵਿਕਾਸ					23
2. ਬੋਲੀਆਂ ਦੀ ਖੋਜ (ਭਾਸ਼ਾ ਵਿਗਿਆਨ)					31
3. ਸੰਸਾਰ ਦੀਆਂ ਬੋਲੀਆਂ					39
4. ਹਿੰਦੁਸਤਾਨੀ ਬੋਲੀਆਂ					46
	ਅਸਾਮੀ, ਬੰਗਾਲੀ, ਉੜੀਆ, ਮਰਾਠੀ, ਗੁਜਰਾਤੀ, ਬਿਹਾਰੀ, ਗਾਜ਼ਮਬਾਨੀ, ਹਿੰਦੀ, ਉਰਦੂ, ਪੰਜਾਬੀ, ਸਿੰਧੀ, ਪਹਾੜੀ, ਕਸ਼ਮੀਰੀ, ਪਸ਼ਤੋ, ਤਾਮਲ, ਤੈਲਗੂ, ਮਲਿਆਲਮ ਤੇ ਕੰਨੜ					
5. ਪੰਜਾਬੀ ਦਾ ਪਿੱਛਾ					52
	ਵੇਦਿਕਾ ਸੰਸਕ੍ਰਿਤ 54, ਸੰਸਕ੍ਰਿਤ 55, ਪਾਲੀ 56, ਪ੍ਰਾਕ੍ਰਿਤ 58					
6. ਪੰਜਾਬੀ ਦੀ ਜਨਮ-ਦਾਤੀ					63
	ਮਾਈ ਅਪਭੰਸ					
7. ਅਪਭੰਸ ਦੀ ਵੰਨਗੀ					73
	(੯੧ ਦੂਹੇ ਪੰਜਾਬੀ ਅਨੁਵਾਦ ਸਮੇਤ)					
ਦੂਜਾ ਭਾਗ						
8. ਪੰਜਾਬੀ ਦਾ ਜਨਮ					87
	ਪੰਜਾਬ ਦੀਆਂ ਪ੍ਰਾਚੀਨ ਬੋਲੀਆਂ 89, ਸੰਗ੍ਰਹੀਨੀ 91, ਪੈਸ਼ਾਚੀ 94, ਪੰਜਾਬੀ ਸੂਧ ਆਰੀਆ ਬੰਸੀ ਹਨ 98, ਪੰਜਾਬੀ ਦਾ ਮੁੱਲ ਸੰਸਕ੍ਰਿਤ ਨਹੀਂ 100, ਸੰਸਕ੍ਰਿਤ ਵਿਚ ਵੀ ਰਲਾ- ਵਟ ਹੈ 105, ਜਨਮ-ਕਾਲ 108					
9. ਪੰਜਾਬੀ ਦਾ ਵਿਕਾਸ					110
	ਪੁਰਾਣਾ ਸਮਾਂ 112, ਮੰਡਲਾ ਸਮਾਂ 119, ਵਰਤਮਾਨ ਸਮਾਂ 122					
10. ਪੰਜਾਬੀ ਦਾ ਨਾਮ-ਸੰਸਕ੍ਰਾਰ					124
	ਪੰਜਾਬ ਦੇ ਪੁਰਾਣੇ ਨਾਂ—ਸਪਤ ਸਿੰਧੂ, ਵਾਹੀਕ, ਮਦੂ ਦੇਸ, ਟਕ ਦੇਸ, ਪੰਜ ਨਦ, ਪੰਜਾਬ, ਪੰਜਾਬੀ ਦੇ ਨਾਂ 133					

11.	ਪੰਜਾਬੀ ਦੀਆਂ ਹੱਦਾਂ	137
12.	ਪੰਜਾਬੀ ਦੀ ਬਣਤਰ ਧੁਨੀ ਬਣਤਰ 145, ਸਥਦ ਬਣਤਰ 153 ਵਾਕ ਬਣਤਰ 156, ਅਰਥ ਬਣਤਰ 158	142
13.	ਪੰਜਾਬੀ ਸਥਦ-ਭੇਡਾਰ	160
14.	ਪੰਜਾਬੀ ਤੇ ਹੋਰ ਬੋਲੀਆਂ ਦਾਵੜੀ ਤੇ ਪੰਜਾਬੀ, ਸੰਸਕ੍ਰਿਤ ਤੇ ਪੰਜਾਬੀ, ਪਾਲੀ ਤੇ ਪੰਜਾਬੀ, ਯੂਨਾਨੀ ਤੇ ਪੰਜਾਬੀ, ਤੁਰਕੀ ਤੇ ਪੰਜਾਬੀ, ਅਰਬੀ ਤੇ ਪੰਜਾਬੀ, ਫਾਰਸੀ ਤੇ ਪੰਜਾਬੀ, ਪਸਤੇ ਤੇ ਪੰਜਾਬੀ, ਸਾਧ- ਭਾਸ਼ਾ ਤੇ ਪੰਜਾਬੀ, ਬਿਜ ਭਾਸ਼ਾ ਤੇ ਪੰਜਾਬੀ, ਹਿੰਦੀ ਤੇ ਪੰਜਾਬੀ, ਉਰਦੂ ਤੇ ਪੰਜਾਬੀ, ਅੰਗਰੇਜ਼ੀ ਤੇ ਪੰਜਾਬੀ; ਪੁਰਤਗਾਲੀ ਤੇ ਪੰਜਾਬੀ	168
15.	ਪੰਜਾਬੀ ਦੀਆਂ ਉਪਬੋਲੀਆਂ ਪੋਠੋਹਾਰੀ, ਲਹਿੰਦੀ, ਕੇਂਦਰੀ ਜਾਂ ਲਾਹੌਰੀ, ਪੁਆਹੀ, ਭਾਟਿਆਣੀ, ਪਹਾੜੀ ਜਾਂ ਡੋਂਗਰੀ	189
16.	ਟਕਸਾਲੀ ਪੰਜਾਬੀ	201
17.	ਪੰਜਾਬੀ ਦੀ ਵਿਸ਼ੇਸ਼ਤਾ	209
18.	ਪੰਜਾਬੀ ਬਾਰੇ ਰਾਵਾਂ	213
ਤੀਜਾ ਭਾਗ				
19.	ਪੰਜਾਬੀ ਲਿਪੀ—ਗੁਰਮੁਖੀ ਲਿੱਪੀ ਕਲਾ ਦਾ ਪਿੱਛਾ, ਜਨਮ ਤੇ ਵਿਕਾਸ, ਸੰਸਾਰ ਦੀਆਂ ਲਿੱਪੀਆਂ, ਹਿੰਦੁਸਤਾਨੀ ਲਿੱਪੀਆਂ, ਪੰਜਾਬ ਦੀਆਂ ਲਿੱਪੀਆਂ (ਸਾਰਦਾ, ਟਾਕਰੀ, ਲੰਡੇ, ਗੁਰਮੁਖੀ) ਗੁਰਮੁਖੀ ਦਾ ਜਨਮ ਤੇ ਵਿਕਾਸ, ਗੁਰਮੁਖੀ ਤੇ ਸਿੰਘ ਲਿੱਪੀ, ਤੁਲਨਾਤਮਕ ਲਿੱਪੀ ਚਿਤ੍ਰ, ਗੁਰਮੁਖੀ ਦਾ ਨਾਂ ਸੰਸਕਾਰ, ਗੁਰਮੁਖੀ ਦੀ ਪ੍ਰਾਚੀਨਤਾ, ਦੇਵਨਾਗਰੀ ਗੁਰਮੁਖੀ ਦਾ ਮੂਲ ਨਹੀਂ, ਨਾਗਰੀ ਲਿੱਪੀ ਠੀਕ ਨਹੀਂ, ਫਾਰਸੀ ਲਿੱਪੀ ਠੀਕ ਨਹੀਂ, ਗੁਰਮੁਖੀ ਹੀ ਠੀਕ ਹੈ, ਗੁਰਮੁਖੀ ਬਾਰੇ ਰਾਵਾਂ।	228
ਚੌਥਾ ਭਾਗ				
20.	ਪੰਜਾਬੀ ਦਾ ਭਜਾਨ: (ਓ) ਪੰਜਾਬੀ ਸਾਹਿਤ (ਅ) ਪੰਜਾਬੀ ਪੱਤ੍ਰਕਾਰੀ (ਅ) ਅੰਤਿਕਾ—ਸਰ ਜਾਰਜ ਇਬ੍ਰਾਹਿਮ ਗ੍ਰੀਅਰਸਨ ਤੇ ਪੰਜਾਬੀ (ਇ) ਅੰਤਿਕਾ—ਸੰਸਕ੍ਰਿਤ ਤੇ ਆਧੁਨਿਕ ਭਾਸ਼ਾਵਾਂ	267
	ਭਾਸ਼ਾ ਵਿਗਿਆਨਕ ਸੰਕੇਤਾਵਲੀ	272
	ਸਹਾਇਕ ਪੁਸਤਕ-ਸੂਚੀ	288
	ਵਿਸ਼ੇਸ਼ ਨਮਾਵਲੀ	290
		294
		296

ਪੰਜਾਬੀ ਛਾਪ ਬਾਰੇ

ਪੰਜਾਬੀ ਭਾਸ਼ਾ ਵਿਗਿਆਨ ਨੂੰ ਖੇਤਰ ਵਿਚ ਇਹ ਸੇਰੀ ਪੁਸਤਕ ਆਪਣੀ ਤਰ੍ਹਾਂ ਦਾ ਪਹਿਲਾਂ ਯਤਨ ਸੀ। ਜਿਸ ਤਰ੍ਹਾਂ ਯੂਨੀਵਰਸਿਟੀਆਂ, ਪੰਜਾਬੀ ਵਿਦਵਾਨਾਂ ਤੇ ਪੰਜਾਬੀ ਪਿਆਰਿਆਂ ਇਸ ਨੂੰ ਮਾਣ ਆਦਰ ਤੇ ਪਿਆਰ ਸਤਿਕਾਰ ਪ੍ਰਦਾਨ ਕੀਤਾ, ਉਸ ਲਈ ਸੈਂਦਿਲੋਂ ਮਨੋ ਸਭ ਦਾ ਰਿਣੀ ਹਾਂ। ਚਿਰ ਤੋਂ ਪੁਸਤਕ ਦੀ ਅਪ੍ਰਾਪਤੀ ਖਟਕ ਰਹੀ ਸੀ। ਪਾਠਕਾਂ ਦੀ ਲੋੜ ਨੂੰ ਮੁੱਖ ਰੱਖ ਕੇ ਕਈ ਵਾਧਿਆਂ ਸਮੇਤ ਇਸਨੂੰ ਰਾਖਾ ਪ੍ਰਕਾਸ਼ਤ ਕੀਤਾ ਜਾ ਰਿਹਾ ਹੈ।

ਇਕ ਗੱਲ ਮੈਂ ਜਰਰ ਹਿਣੀ ਚਾਹੁੰਦਾ ਹਾਂ ਕਿ ਮੈਂ ਕੁਝ ਰੁਕ੍ਤੀਵਾਦੀ ਪੰਡਤਾਂ ਵਾਂਝ ਸੰਸਕ੍ਰਿਤ-ਵਾਲਾਂ ਦਾ ਕਾਲ ਕਰ ਇਨ੍ਹਾਂ ਨੂੰ 'ਭੂਤਵਾਦੀ' ਆਖਦੇ ਹਨ, ਮੈਂ ਇਉਂ ਵੀ ਨਹੀਂ ਕਹਿੰਦਾ। ਮੈਂ ਮੰਨਦਾ ਹਾਂ ਕਿ ਪ੍ਰਾਚੀਨ ਪੰਜਾਬ ਦੀ ਭਾਰਤ ਨੂੰ ਬਹੁਤ ਵੱਡੀ ਦੇਣ—ਸੰਸਕ੍ਰਿਤ ਭਾਸ਼ਾ ਤੇ ਰਿਗਵੇਦ ਗ੍ਰੰਥ ਹੈ। ਸੰਸਕ੍ਰਿਤ ਸਾਡੀ ਕਲਜ਼ਰ ਦੀ ਜਥਾਨ ਰਹੀ ਹੈ, ਮੈਂ ਇਸ ਦਾ ਆਦਰ ਕਰਦਾ ਹਾਂ ਪਰ ਜਦੋਂ ਇਹ ਕਿਹਾ ਜਾਂਦਾ ਹੈ ਕਿ ਛੱਡੀ ਕਿਸਮ ਦੀਆਂ, ਵੱਖਰੇ ਵੱਖਰੇ ਵਿਅਕਰਣਕ ਨੇਮ ਧਾਰਨ ਵਾਲੀਆਂ ਸਭੇ ਭਾਸ਼ਾਵਾਂ ਦਾ ਮੂਲ ਇਕੋ ਸੰਸਕ੍ਰਿਤ ਹੈ ਤਾਂ ਇਹ ਗੱਲ ਵਿਗਿਆਨਕ ਕਸਵੱਟੀ ਉਤੇ ਪੂਰੀ ਨਹੀਂ ਉਤਰਦੀ। ਕੁਝ ਪੁਰਾਤਨਵਾਦੀ ਪੰਡਤਾਂ ਇਹ ਗੱਲ ਚਲਾਈ ਸੀ ਤੇ ਇਸ ਦਾ ਕਥ ਮੰਦਾ ਪਕਾਵ ਸਾਡੇ ਪੰਜਾਬੀ ਵਿਦਵਾਨਾਂ ਤੇ ਵੀ ਪਿਆ ਹੈ ਪਰ ਜਿਉਂ ਜਿਉਂ

ਮਿਟ ਰਿਹਾ ਹੈ। ਭਾਸ਼ਾ-ਵਿਗਿਆਨ ਦਾ ਮੂਲ ਸਿਧਾਂਤ ਹੈ ਕਿ ਕੋਈ ਨਵੀਂ ਜ਼ਬਾਨ ਬੋਲਚਾਲ ਜੀ ਬੋਲੀ ਤੋਂ ਹੀ ਬਣਦੀ ਹੈ, ਕਿਤਾਬੀ ਬੋਲੀ ਤੋਂ ਨਹੀਂ। ਦੂਜੇ, ਸ਼ਬਦ-ਭੇਡਾਰ ਦੀ ਸਾਂਝ ਇਕ ਮੁੰਦੀ ਦੀਆਂ ਬੋਲੀਆਂ ਵਿਚ ਆਮ ਹੁੰਦੀ ਹੈ, ਇਸ ਦੇ ਅਧਾਰ ਤੇ ਨਿਰਣਾ ਕਰਨ ਦੀ ਥਾਂ ਵਿਆਕਰਣਕ ਨੇਮਾਵਲੀ ਨੂੰ ਅਧਾਰ ਬਣਾਉਣਾ ਵਧੇਰੇ ਯੋਗ ਹੈ। ਖੁਸ਼ੀ ਦੀ ਗੱਲ ਹੈ ਕਿ ਹਿੰਦੀ ਦੇ ਵਿਦਵਾਨ ਇਸ ਪਾਸੋਂ ਆ ਰਹੇ ਹਨ ਜੇਹਾ ਕਿ ਪੁਸਤਕ ਦੇ ਅੰਦਰ ਅਤੇ ਅੰਤਿਕਾ ਦੇ ਵਿਚ ਦਿੱਤੀਆਂ ਰਾਵਾਂ ਤੋਂ ਸਪਸ਼ਟ ਹੈ। ਮੌਜੂਦੀ ਭਰੋਸਾ ਹੈ ਕਿ ਪੰਜਾਬੀ ਪਾਠਕ ਵੀ ਇਸ ਬੁਨਿਆਦੀ ਹਕੀਕਤ ਨੂੰ ਅੱਖੋਂ ਉਹਲੇ ਨਹੀਂ ਹੋਣ ਦੇਣਗੇ ਤੇ ਲੇਖਕ ਦੇ ਦਿਸ਼ਟੀਕੋਣ ਨੂੰ ਸਾਂਤੀ ਤੇ ਸੂਝ-ਬੂਝ ਨਾਲ ਸਮਝਣ ਦਾ ਯਤਨ ਕਰਨਗੇ।

13 ਅਪ੍ਰੈਲ, 1969

ਪਿਆਰਾ ਸਿੰਘ ਪਦਮ

ਯਾਰਾ ਆਣਕੇ ਸਾਨੂੰ ਸਵਾਲ ਕੀਤਾ

ਡਾ. ਜੋਗਿੰਦਰ ਸਿੰਘ ਪੁਆਰ ਵਾਇਸ-ਚੈਂਸਲਰ ਪੰਜਾਬੀ ਯੂਨੀਵਰਸਿਟੀ ਜੈਸੇ ਭਾਸ਼ਾ-ਵਿਗਿਆਨੀ ਦੇਸ਼ਟਾਂ ਤੇ ਮਾ. ਜਾਗੀਰ ਸਿੰਘ ਜੈਸੇ ਲੇਕ-ਸੰਵੱਕ ਪੰਜਾਬੀ ਪ੍ਰੋਮੀਆਂ ਦੀ ਫਾਇ ਸੀ ਕਿ ਸਹਿਤਕ ਚੇਤਨਾ ਤੋਂ ਪੰਜਾਬੀਆਂ ਵਿਚ ਕਾਢੀ ਹੈ ਪਰ ਭਾਸ਼ਾ ਚੇਤਨਾ ਕੁਝ ਘਟ ਹੋ ਰੈ। ਬੁਗਾਡੀ ਪੁਸਤਕ ਇਸ ਚੇਤਨਾ ਦਾ ਝੰਡਾ ਬੁਲੇਂਦ ਕਰਦੀ ਹੈ ਤੇ ਇਸਦਾ ਪੁਨਰ-ਪ੍ਰਕਾਸ਼ਨ ਸਮੇਂ ਕੀ ਮੰਨੀ ਹੈ। ਇਸ ਚੇਤਨੀ ਵਿਚ ਇੱਕ ਸੰਖੇਪ ਵਾਤਾਵਰਣ ਹੈ।

ਡਾ. ਰਘੁਵੀਰ

ਮੈਂਬਰ, ਕੌਂਸਲ ਆਫ ਸਟੇਟਸ ਤੇ ਡਾਇਰੈਕਟਰ 'ਇੰਡੋਨੈਸ਼ਨਲ
ਇਕਾਡਮੀ ਆਫ ਇੰਡੀਆਨ ਕਲਚਰ', ਨਾਗਪੁਰ
ਵਲੋ

ਪ੍ਰਸ਼ਸ਼ਾ—ਪੱਤਰ

ਓਲਡ ਅਸੰਬਲੀ, ਰੋਸਟ ਹਾਊਸ
ਨਾਗਪੁਰ

21-11-53

'ਤੁਸੀਂ 'ਪੰਜਾਬੀ ਥੋਲੀ ਦਾ ਇਰਿਹਾਸ' ਲਿਖ ਕੇ ਪੰਜਾਬੀ ਸਾਹਿਤ
ਵਿਚ ਨਿੱਗਰ ਵਾਧਾ ਕੀਤਾ ਹੈ। ਇਸ ਦੇ 20 ਅਧਿਆਵਾਂ ਵਿਚ ਜੋ
ਤੁਸੀਂ ਕਈ ਪਹਿਲੂਆਂ ਤੋਂ ਰੋਸ਼ਨੀ ਪਾਈ ਹੈ, ਇਸ ਵਿਚ ਕਈ
ਕੁ ਥਾਈਂ ਆਪ ਦੇ ਵਿਚਾਰ ਆਮ ਪ੍ਰਚਲਤ ਵੀਚਾਰਾਂ ਨਾਲੋਂ ਕੁਝ ਕੁ
ਵੱਖਰੇ ਹਨ।

ਆਪ ਧੰਨ ਹੋ, ਜੋ ਪੰਜਾਬੀ ਦੀ ਸੇਵਾ ਕਰ ਰਹੇ ਹੋ।

ਮੈਨੂੰ ਪੂਰਨ ਆਸ ਹੈ ਕਿ ਪੰਜਾਬੀ ਜਨਤਾ ਇਸ ਪੁਸਤਕ ਦਾ
ਸੁਆਗਤ ਕਰੇਗੀ ਤੇ ਇਸ ਤੋਂ ਲਾਭ ਉਠਾਏਗੀ।

(ਸਹੀ) ਰਘੁਵੀਰ

ਕੁਝ ਵਿਦਵਾਨਾਂ ਦੀਆਂ ਰਾਹਾਂ

Principal Teja Singh :

This is the first book on the difficult subject of the history of Panjabi language. It requires a master mind, well grounded in Panjabi and its past, familiarly conversant with Hindi, Urdu, Sanskrit, and Persian, and capable of marshalling facts and figures with a sweep of balanced imagination accustomed to handling such subject. S. Piara Singh Padam possesses these qualities in a large measure, as is evidenced by a large volume of literature already published by him.

In this book he traced the origin of Panjabi. Then he gives its development in relation to its different dialects and the neighbouring languages showing how there have been mutual reactions in vocabularies as well as grammatical formations. He has clearly given the development of Gurmukhi from Brahmi down to its present form. Lastly he gives a comprehensive but illuminating bird's eye view of Panjabi literature, showing its vastness, variety and richness.

He has made out a convincing case that Panjabi is not descended from Sanskrit but from the final form of Apbhransha, which is descended from Prakrit older than Sanskrit. The specimens of Apbhransh given by him along with their rendering into modern Panjabi are very illuminating and helpful for the study of comparative languages. He has controverted the view that Panjabi is a branch of Hindi or another form of it. He has shown that Panjabi is a distinct language, possessing a rich and respectable literature of its own. He has thrown exhaustive light on the origin of the names, Panjab and Panjabi. In fact he has taken up all the main topics allied to the subject of Panjabi language and dealt with them adequately.

Such a dry subject as that of language has been made interesting by copious illustrations. In handling such a vast and intricate subject there is always a danger—especially for a writer who has to handle it for the first time—to make slips here and there, but this author has made his way with an easy familiarity without making any serious mistake. Critics might find fault with his stumbling on the word-

'Lahnda' which should be 'Lahndi' (Grierson's use of this word will take some time before it is given its true burial).

This book is worthy to be prescribed for the fifth paper of the M.A. in Panjabi. It contains a mine of information, which no writer on Panjabi or Hindi literature or languages can afford to omit.

The Tribune, Ambala. Dated. 18.4.54.

Dr. Roshan Lal Ahuja :

S. Piara Singh Padam is a great scholar of Panjabi language and literature, who has made excursions into the field of comparative study of Indian languages, and has brought thus much learning to bear upon his knowledge of Panjabi as it has come down to us trickling through centuries of apathy and neglect. His work is a typical product of indigenous scholarship based on empirical observations of linguistic phenomena and a spirit of inquiry that Panjabi has discovered only recently in the 20th century. He has broken fresh ground in the dry sands of linguistic research. He has set up a precedent which I hope will inspire many others in its wake. The students of Panjabi language will find in it a fund of new knowledge which is so instructive and interesting.

ਪ੍ਰਿਸੀਪਲ ਜੋਧ ਸਿੰਘ :—

ਮੈਂ ਇਸ ਪੁਸਤਕ ਨੂੰ ਬੜੀ ਦਿਲਚਸਪੀ ਨਾਲ ਪਛਿਆ ਹੈ ਜਿਸ ਤਰ੍ਹਾਂ ਡਾਕਟਰ ਸੈਨ ਜੀ ਨੇ ਇਸ ਪੁਸਤਕ ਦੇ ਮੁਖਬੰਧ ਵਿਚ ਲਿਖਿਆ ਹੈ ਕਿ ਭਾਸ਼ਾ-ਵਿਗਿਆਨ ਦੇ ਸੰਬੰਧ ਵਿਚ 'ਸ਼ਬਦ ਜਮਤਕਾਰ' ਪਿਛੋਂ ਪੰਜਾਬੀ ਵਿਚ ਇਹ ਦੂਜੀ ਪੁਸਤਕ ਹੈ ਜੋ ਪੰਜਾਬੀ ਬੋਲੀ ਦੀ ਉਤਪਤੀ ਤੇ ਵਿਕਾਸ ਪੁਰ ਲਿਖੀ ਗਈ ਹੈ। 'ਪਦਮ' ਜੀ ਨੇ ਬਹੁਤ ਸਾਰਾ ਮਸਾਲਾ ਇਕ ਸੰਦਰ ਢਾਂਚੇ ਵਿਚ ਤਰਤੀਬਿਆ ਹੈ ਜਿਸ ਦੁਆਰਾ ਪਾਠਕਾਂ ਨੂੰ ਇਸ ਵਿਸ਼ੇ ਤੇ ਚੱਖੀ ਜਾਣਕਾਰੀ ਸੁਖੇਂ ਹੀ ਹੋ ਜਾਂਦੀ ਹੈ। ਡਾਸ਼ਾ-ਵਿਗਿਆਨ ਇਕ ਅਜਿਹਾ ਮਜ਼ਮੂਨ ਹੈ ਜਿਸ ਵਿੱਚ ਰਾਵਾਂ ਦਾ ਵਖੇਵਾਂ ਵੱਡੇ ਵੱਡੇ ਉੱਤੇ ਲੇਖਕਾਂ ਵਿਚ ਕਈ ਵੇਰ ਕਦੀ ਨਾ ਮਿਲਣ ਵਾਲੀ ਸ਼ਕਲ ਪਕੜ ਜਾਂਦਾ ਹੈ। ਇਸ ਲਈ ਇਹ ਨਹੀਂ ਕਿਹਾ ਜਾ ਸਕਦਾ ਕਿ ਸਾਰੇ ਹੀ ਪਾਠਕ ਲੇਖਕ ਦੇ ਸਾਰੇ ਸਿੱਟਿਆਂ ਨੂੰ ਮੌਨ ਲੈਣਗੇ ਪਰੰਤੂ ਇਕ ਗੱਲ ਨਿਸਚਤ ਹੈ, ਉਹ ਪਦਮ ਜੀ ਦੀ ਮੇਹਨਤ, ਸੂਝ ਅਤੇ ਵਿਦਵਤਾ ਭਰੀ ਖੋਜ ਦੀ ਦਾਦ ਦਿੱਤੇ ਬਿਨਾਂ ਨਹੀਂ ਰਹਿ ਸਕਣਗੇ। ਮੈਂ 'ਪਦਮ' ਜੀ ਨੂੰ ਇਸ 'ਪੁਸਤਕ ਦੇ ਪਰਕਾਸ਼ਨ ਤੇ ਵਧਾਈ ਦਿੰਦਾ ਹਾਂ।

ਪ੍ਰਿ: ਗੁਰਬਚਨ ਸਿੰਘ ਤਾਲਿਕਾ :—

ਭਾਵੇਂ ਪਦਮ ਜੀ ਦੀ ਰਚਨਾ ਪਿਛੋਂ ਪੰਜਾਬੀ ਭਾਸ਼ਾ ਬਾਰੇ ਕੁਝ ਹੋਰ ਪੁਸਤਕਾਂ ਵੀ ਪ੍ਰਕਾਸ਼ਤ ਹੋਈਆਂ ਹਨ ਪਰ ਇਸ ਦੀ ਆਪਣੀ ਥਾਂ ਹੈ। ਜਿਸ ਤਰ੍ਹਾਂ ਵਿਦਵਾਨ ਲੇਖਕ ਨੇ ਇਸ ਗ੍ਰੰਥ ਵਿਚ ਭਾਸ਼ਾ ਵਿਗਿਆਨ ਸੰਬੰਧੀ ਤੇ ਪੰਜਾਬੀ ਦਾ ਗੋਰਵ ਪ੍ਰਗਟ ਕਰਨ ਲਈ ਇਤਨੀ ਬਹੁਤਾਂਤੀ ਠੰਸ ਸਮੱਗਰੀ ਸੰਚਿਤ ਕੀਤੀ ਹੈ ਉਤਨੀ ਤੇ ਉਸ ਪ੍ਰਕਾਰ ਦੀ ਹੋਰ ਕਿਧਰੇ ਵੀ ਪ੍ਰਾਪਤ ਨਹੀਂ। ਇਹ ਭਾਵਨਾਂ ਤੇ ਖੋਜ ਦੇ ਸੁਮੇਲ ਦੀ ਗੱਲ ਹੈ। ਕਈ ਅਜੇਹੇ ਕਾਡ ਹਨ ਜੋ ਮੌਲਿਕ ਪ੍ਰਤਿਭਾ ਦੇ ਧਾਰਨੀ ਹਨ ਜਿਵੇਂ, ਪੰਜਾਬੀ ਦਾ ਪਿੱਛਾ, ਪੰਜਾਬੀ ਦਾ ਜਨਮ, ਪੰਜਾਬੀ ਤੇ ਹੋਰ ਬੋਲੀਆਂ, ਪੰਜਾਬੀ ਦੀ ਬਣਤਰ, ਪੰਜਾਬੀ ਦਾ ਨਾਮ ਸੰਸਕਾਰ ਆਦਿ। ਇਨ੍ਹਾਂ ਵਿਸ਼ਿਆਂ ਤੇ ਅਜੇਹੇ ਅਗੇਰੇ ਕੰਮ ਨਹੀਂ ਹੋਇਆ। ਵਾਸਤਵ ਵਿਚ ਸਚਾਈ ਇਹ ਹੈ ਕਿ ਲੇਖਕ ਨੂੰ ਪੰਜਾਬ ਤੇ ਪੰਜਾਬੀ ਨਾਲ ਛੁੱਧਾ ਸਨੋਹ ਹੈ, ਇਸੇ ਸਨੋਹ ਤੇ ਉਤਸ਼ਾਹ ਵਿਚ ਉਸ ਇਕ ਨਿਪੁਣ ਵਕੀਲ ਵਾਂਝ ਪੰਜਾਬੀ ਭਾਸ਼ਾ ਦੀ ਵਡਿਆਈ ਦਾ ਕੇਸ ਤਿਆਰ ਕੀਤਾ ਹੈ, ਰਾਵਾਂ ਦਾ ਮਤਭੇਦ ਸਾਧਾਰਣ ਗੱਲ ਹੈ ਪਰ ਇਹ ਇਸ ਪੁਸਤਕ ਦੀ ਆਸਾਧਾਰਣਤਾ ਹੈ ਕਿ ਭਾਸ਼ਾ ਵਿਗਿਆਨ ਜਹੋ ਖੁਸ਼ਕ ਵਿਸ਼ੇ ਨੂੰ ਅਲੰਕਾਰਕ ਸੇਲੀ ਦੁਆਰਾ ਬੜਾ ਹੋ ਸਕਦੀ ਹੈ।

ਇਕ ਹੋਰ ਗੱਲ ਜੋ ਮੇਰੇ ਲਈ ਵਿਸ਼ੇਸ਼ ਪ੍ਰਸੰਨਤਾ ਦਾ ਕਾਰਣ ਹੈ, ਉਹ ਪੰਜਾਬੀ ਸੰਸਕ੍ਰਿਤੀ ਦੇ ਗੋਰਵ ਲਈ ਲੇਖਕ ਦੀ ਥਾਂ ਥਾਂ ਦਿਖਾਈ ਚੇਤਨਾ ਹੈ, ਜਿਸ ਦੀ ਸਾਡੇ ਵਿਦਵਾਨਾਂ ਨੂੰ ਪਹਿਕੇ ਨਾਲੋਂ ਅਜ ਵਧੇਰੇ ਆਵੱਸ਼ਕਤਾ ਹੈ।

ਪ੍ਰੰ ਸੰਤ ਸਿੰਘ ਸੇਖੋ :—

ਪ੍ਰੰ: ਪਿਆਰਾ ਸਿੰਘ ਪਦਮ ਦੀ ਕਿਰਤ—‘ਪੰਜਾਬੀ ਬੋਲੀ ਦਾ ਇਤਿਹਾਸ’ ਪੰਜਾਬੀ ਬੋਲੀ ਸੰਬੰਧੀ ਵਿਗਿਆਨਕ ਸੂਝ ਵਿਚ ਇਕ ਨਿੱਗਰ ਵਾਧਾ ਕਰਨ ਵਾਲੀ ਪੁਸਤਕ ਹੈ। ਇਸ ਦੇ ਪੰਜ ਸੌ ਦੇ ਕਰੀਬ ਪੰਨੇ (ਪਹਿਲੀ ਐਡੀਸ਼ਨ) ਪੰਜਾਬੀ ਬੋਲੀ ਲਈ ਅਤਿ ਲੋੜਵੰਦੇ ਗਿਆਨ ਦਾ ਭੇਡਾਰ ਹਨ। ਮੇਰਾ ਵਿਚਾਰ ਹੈ ਕਿ ਇਸ ਵਿਸੇ ਉਪਰ ਹਾਲੀ ਤਕ ਪੰਜਾਬੀ ਬੋਲੀ ਵਿਚ ਸਾਹਿਤ ਨਾ ਹੋਣ ਦੇ ਬਰਾਬਰ ਹੈ ਅਤੇ ਇਹ ਪੁਸਤਕ ਇਸ ਖੱਪੇ ਦਾ ਇਕ ਦਮ ਚੇਖਾ ਭਾਗ ਭਰ ਦੇਂਦੀ ਹੈ। ਮੈਨੂੰ ਕੇਵਲ ਇਕੋ ਸਿਕਾਇਤ ਇਸ ਪੁਸਤਕ ਬਾਰੇ ਹੈ ਤੇ ਉਹ ਇਹ ਕਿ ਇਸ ਵਿਚ ਕਰਤਾ ਨੇ ਯੋਗ ਤੋਂ ਵਧੇਰੇ ਪ੍ਰਕਰਣਾਂ ਉਤੇ ਵਿਚਾਰ ਕੀਤੇ ਹੈ ਤੇ ਇਸ ਤਰ੍ਹਾਂ ਜਿਹੜਾ ਇਕਾਗਰ ਪਿਆਨ ਉਹ ਪੰਜਾਬੀ ਬੋਲੀ ਦੇ ਵਿਕਾਸ ਤੇ ਇਤਿਹਾਸ ਨੂੰ ਦੇ ਸਕਦਾ ਸੀ, ਪੂਰਾ ਨਹੀਂ ਦਿਤਾ ਜਾ ਸਕਿਆ। ਮੈਂ ਆਪਣੀ ਇਹ ਟ੍ਰਾਈਟ ਪਹਿਲਾਂ ਇਸ ਵਾਸਤੇ ਕਰ ਦਿੱਤੀ ਹੈ ਤਾਂ ਜੋ ਉਹ ਭੜਪੂਰ ਪ੍ਰਸੰਸਾ ਜੋ ਮੈਂ ਇਸ ਪੁਸਤਕ ਦੀ ਕਰ ਸਕਦਾ ਹਾਂ, ਇਕ ਪਾਖੰਡ ਤੇ ਖੁਸ਼ਾਮਦ ਜਾਂ ਮਿਤਰਾਚਾਰ ਨਾ ਪਰਤੀਤ ਹੋਵੇ।

ਮੇਰੀ ਜਾਚ ਵਿਚ ਪੁਸਤਕ ਦੇ ਵਿਸੇ ਦਾ ਠੀਕ ਮੁੱਢ ਪਹਿਲੇ ਭਾਗ ਦੇ ਚੰਥੇ ਅਧਿਆਇ ‘ਪੰਜਾਬੀ ਦਾ ਪਿੱਛਾ’ ਤੋਂ ਹੁੰਦਾ ਹੈ ਭਾਵੇਂ ਇਸ ਤੋਂ ਪਹਿਲਾਂ ਦੇ ਅਧਿਆਇ ਵੀ ਬੋਲੀ ਬਾਰੇ ਢੇਰ ਵਾਕਫੀ ਦੇਣ ਵਾਲੇ ਹਨ। ਇਹ ਅਧਿਆਇ ਅਸਾਨੂੰ ਆਪਣੀ ਮਾਤਰ-ਬੋਲੀ ਬਾਰੇ ਇਕ ਵੱਡਮੁਲਾ ਗਿਆਨ ਪ੍ਰਦਾਨ ਕਰਦਾ ਹੈ। ਇਸ ਵਿਚ ਕਰਤਾ ਨੇ ਅਸਾਨੂੰ ਸੰਬੰਧੀ ਵਿਚ ਵੇਦਿਕ, ਸੰਸਕ੍ਰਿਤ, ਪਾਲੀ ਤੇ ਪ੍ਰਕ੍ਰਿਤ ਦਾ ਜੋ ਪੰਜਾਬੀ ਬੋਲੀ ਦੇ ਬੰਸ ਦੀਆਂ ਜਠੋਰੀਆਂ ਹਨ, ਸੁਹਣਾ ਗਿਆਨ ਕਰਵਾਇਆ ਹੈ ਪਰ ਮੇਰੇ ਵਿਚਾਰ ਵਿਚ ਬਿਹਤਰ ਹੁੰਦਾ ਜੋ ਕੁਝ ਕੁ ਵਾਕ ਦੇ ਕੇ ਵੇਦਿਕ ਤੋਂ ਪੰਜਾਬੀ ਤਕ ਦੇ ਵੱਖ ਵੱਖ ਪੜਾਵਾਂ ਦਾ ਰੂਪ ਦਰਸਾਇਆ ਜਾਂਦਾ। ਇਸ ਅਧਿਆਇ ਵਿਚ ਕਰਤਾ ਨੇ ਉਸ ਗੱਲ ਦੀ ਜੋ ਬੋਲੀਆਂ ਦੇ ਵਿਕਾਸ ਦਾ ਇਕ ਸਾਧਾਰਣ ਲੱਛਣ ਹੈ, ਪਰ ਜਿਸ ਨੂੰ ਅਸਾਨੂੰ ਦੇਸ਼ ਵਿਚ ਮੁੜ ਮੁੜ ਭੁਲਾਇਆ ਜਾਂਦਾ ਰਿਹਾ ਹੈ, ਬੜੀ ਪ੍ਰਭਾਵਸ਼ਾਲੀ ਵਿਆਖਿਆ ਕੀਤੀਆਂ ਹੈ। ਉਹ ਗੱਲ ਇਹ ਹੈ ਕਿ ਕਿਸੇ ਦੇਸ਼ ਵਿਚ ਸਦਾ, ਹੋਰ ਖੇਤਰਾਂ ਵਾਂਕਰ, ਬੋਲੀ ਦੇ ਖੇਤਰ ਵਿਚ ਵੀ ਦੋ ਯੜੇ ਹੁੰਦੇ ਹਨ, ਇਕ ਜੋ ਪਿੱਛੇ ਨੂੰ ਖਿਚ ਰਿਹਾ ਹੁੰਦਾ ਹੈ ਤੇ ਦੂਜਾ, ਜੋ ਅੱਗੇ ਨੂੰ ਤਾਂਧ ਰਿਹਾ ਹੁੰਦਾ ਹੈ। ਉਹ ਵਿਦਵਾਨ ਜੋ ਪ੍ਰਕ੍ਰਿਤ ਦੀ ਸ਼ਲਾਘਾ ਤੇ ਸੰਸਕ੍ਰਿਤ ਨੂੰ ਛਟਿਆਂ ਦੇ ਸਨ, ਇਸ ਅੱਗਰਗਾਮੀ ਧੜੇ ਦੇ ਵਿਅਕਤੀ ਸਨ, ਅਤੇ ਉਨ੍ਹਾਂ ਦੇ ਕਥਨਾਂ ਵਿਚੋਂ ਮੇਰੇ ਜੇਹੇ ਪਾਠਕਾਂ ਨੂੰ ਬੜਾ ਰਸ ਤੇ ਉਤਸ਼ਾਹ ਮਿਲਦਾ ਹੈ, ਪਰ ਸਾਇਦ ਇਕ ਇਤਿਹਾਸਕਾਰ ਦੇ ਦ੍ਰਿਸ਼ਟੀ-ਕੇਣ ਤੋਂ ਇਸ ਨੂੰ ਕਢ ਲੱਕ ਪ੍ਰਾਪੰਗੰਡਾ ਕਹਿਣ, ਜਿਸ ਤਰ੍ਹਾਂ ਮੁਖੱਬੰਧ ਵਿਚ ਇਸ਼ਾਰਾ ਵੀ ਕੀਤਾ ਗਿਆ ਹੈ।

ਅਗਲੇ ਅਧਿਆਇ, ‘ਮਾਈ ਅਪਭੂਸ ਤੇ ‘ਅਪਭੂਸ ਦੀ ਵੇਨਗੀ’ ਵਿਚ ਕਰਤਾ ਨੇ ਮੇਰੇ

ਉਪਰੋਕਤ ਸ਼ਕਾਇਤ ਨੂੰ ਕਾਫੀ ਹਦ ਤਕ ਦੂਰ ਕਰ ਦਿਤਾ ਹੈ। ਖਾਸ ਕਰਕੇ ਅਪਭੰਸ ਦੇ ਇਹ ਪੰਨੇ ਮੌਜੂਦੇ ਬਹੁਤ ਹੀ ਮੁੱਲ ਵਾਲੇ ਪਰਤੀਤ ਹੋਏ ਹਨ। ਪਰ ਬਿਹਤਰ ਹੁੰਦਾ ਜੇ ਅਪਭੰਸ ਦੋਹਿਆਂ ਦਾ ਪੰਜਾਬੀ ਅਨੁਵਾਦ ਜੋ ਇਨ੍ਹਾਂ ਪੰਨਿਆਂ ਵਿਚ ਨਾਲ ਨਾਲ ਦਿਤਾ ਗਿਆ ਹੁੰਦਾ, ਭਾਵੇਂ ਸਾਹਿਤਕ ਪੱਖ ਤੋਂ ਘਟ ਸੁੰਦਰ ਪਰ ਅਪਭੰਸ ਦੇ ਵਧੇਰੇ ਨਜ਼ਦੀਕ ਹੁੰਦਾ। ਉਸ ਤਰ੍ਹਾਂ ਇਸ ਪ੍ਰਸਤਰ ਦਾ ਮਨੋਰਥ ਸ਼ਾਇਦ ਭਲੇਰੀ ਭਾਂਤ ਸਿੱਧ ਹੁੰਦਾ।

ਪੰਜਾਬੀ ਦੇ ਜਨਮ ਥਾਰੇ ਮੈਂ ਉਨ੍ਹਾਂ ਕਥਨਾਂ ਨਾਲ ਸਹਮਤ ਨਹੀਂ ਜਿਹੜੇ ਪੰਜਾਬੀ ਦਾ ਸੰਬੰਧ ਪੰਜਾਬੀ ਨਾਲ ਜੋੜਦੇ ਹਨ। ਮੇਰੇ ਵਿਚਾਰ ਵਿਚ ਲਹਿੰਦੀ ਪੰਜਾਬੀ ਸੰਸਕ੍ਰਿਤ ਦੇ, ਕੋਈ ਦਰੀ ਤੇ ਅੱਜ ਕੱਲ ਦੀ ਟਕਸ਼ਾਲੀ ਪੰਜਾਬੀ ਨਾਲੋਂ ਵਧੇਰੇ ਨਜ਼ਦੀਕ ਹੈ ਤੇ ਜੇ ਇਸ ਦੇ ਸਾਹਿਤ ਵਿਚ ਵੀ ਛਾਰਸੀ ਅਰਥੀ ਸ਼ਬਦ ਵਧੇਰੇ ਮਿਲਣ ਤਾਂ ਇਹ ਗੱਲ ਇਸ ਦੇ ਬੰਸ ਨੂੰ ਨਹੀਂ ਬਦਲਾ ਸਕਦੀ, ਇਸ ਦੇ ਰੂਪ ਨੂੰ ਗਿਹਣੇ ਤੇ ਕਪੜੇ ਵਾਕਰ ਭਾਵੇਂ ਕੁਝ ਉਪਰਾ ਜਿਹਾ ਬਣਾ ਦੇਵੇ। ਫਿਰ ਜਦੋਂ ਅਸਾਡੇ ਪਾਸ ਪੰਜਾਬੀ ਅਪਭੰਸ ਬਾਰੇ ਕੋਈ ਗਿਆਨ ਜਾਂ ਸਾਹਿਤ ਨਹੀਂ ਤਾਂ ਪੰਜਾਬੀ ਜਿਹੀ ਬੋਲੀ ਦਾ ਐਵੇਂ ਹੀ ਪੰਜਾਬੀ ਨਾਲ ਰਿਸ਼ਤਾ ਜੋੜ ਦੇਣਾ ਇਕ ਅਨਿਆਇ ਹੈ। ਲੇਖਕ ਮਾਰਕੰਡੇ ਪੁਰਾਣ ਦਾ ਇਕ ਹਵਾਲਾ ਦੇਂਦਾ ਹੈ, ਜਿਸ ਤੋਂ ਮੇਰੇ ਉਪਰੋਕਤ ਕਥਨ ਦੀ ਪੁਸ਼ਟੀ ਹੁੰਦੀ ਹੈ। ‘ਮਾਰਕੰਡੇ ਪੁਰਾਣ’ ਵਿਚ ਕੋਈ ਸੋਰਸੇਨ ਦੇ ਪੰਜਾਬ ਇਨ੍ਹਾਂ ਦੇਸ਼ਾਂ ਵਿਚ ਪੰਜਾਬੀ ਦੀ ਵਰਤੋਂ ਹੁੰਦੀ ਦੱਸੀ ਹੈ। ਸੁਣ ਅੰਕੜੇ ਕਥਨ ਦੀ ਕੋਈ ਮਹੱਤਤਾ ਹੋ ਸਕਦੀ ਹੈ। ਜੇ ਕੋਈ ਅਖੇ ਕਿ ਫਰਾਸ਼ ਵਿਚ ਵੀ ਜਾਗਰਾ ਤੁਮਹਾਂ ਦੀ ਵਰਤੋਂ ਹੁੰਦੀ ਹੈ, ਤਾਂ ਇਸ ਤੋਂ ਕੋ ਅਰਥ ਕੱਢੇ ਜਾ ਸਕਦੇ ਹਨ? ਮੇਰਾ ਵਿਚਾਰ ਤੋਂ ਇਹ ਹੈ ਕਿ ਜਿਸ ਤਰ੍ਹਾਂ ਅਜਾਂ ਕੱਲ੍ਹ ਖੁਆਪ, ਜੰਗਲ, ਪਹਾੜ ਆਦਿ, ਵਰਨਾਂ ਤਮਕ ਨਾਵਾਂ ਦੀ ਹਾਲਤ ਵਿਚ ਹੁੰਦਾ ਹੈ, ਉਸ ਸਮੇਂ ਹਰ ਕੋਈ ਆਪਣੇ ਪੱਛਮੀ ਗੁਝੀਓਂ ਨੂੰ ‘ਪੰਜਾਬ’ ਤੇ ਉਨ੍ਹਾਂ ਗੁਆਂਦੀਆਂ ਦੀ ਬੱਣਾ ਤੋਂ ਹੋਰ ਲੱਛਣ, ਨੂੰ ‘ਪੰਜਾਬੀ’ ਆਖ ਛੱਡਦਾ ਸੀ। ਹਾਂ, ਇਹ ਜ਼ਿਨ੍ਹੇ ਹੋ ਕਿ ਪੰਜਾਬ ਤੁਕਸ਼ਾਗੀਆਂ ਲੱਗਿਆਂ, ਯਾਕੀਆਂ ਭਾਰਤੀਆਂ ਬੋਲੀਆਂ ਠਾਲੋਂ ਇਤਨੀਆਂ ਵੱਖਰੀਆਂ ਹਨ ਕਿ ਇਨ੍ਹਾਂ ਦਾ ਸੱਥਾ ਅਮੀਂ ਸੋਰਸੇਨਾਂ ਨਾਲ ਨਹੀਂ ਜੋੜ ਸਕਦੇ ਅਤੇ ਇਨ੍ਹਾਂ ਦੀ ਵਰਤੋਈ ਅਪਭੰਸ ਅਸਾਨੂੰ ਕੋਈ ਹੋਰ ਸੰਫਲੀ ਹੈਂਦੀ ਹੈ ਤੇ ਜੇ ਅਸੀਂ ਇਸ ਅਪਭੰਸ ਨੂੰ ਪੰਜਾਬੀ ਦਾ ਨਾਉਂ ਦੇਂਦੀਏ ਤਾਂ ਸ਼ਾਇਦ ਕਲਤ ਵੀ ਨਹੁੰਦੀਏ।

ਮੈਂ ਇਸ ਕਥਨ ਨੂੰ ਸਮਝਣ ਤੋਂ ਅਸਾਮਰਥ ਹਾਂ ਕਿ ਪੰਜਾਬੀ ਦਾ ਮੁੱਲ ਸੰਸਕ੍ਰਿਤ ਨਹੀਂ! ਜੇ ਇਹ ਕਿਵਾਂ ਹਾਵੇਂ ਕਿ ਥੰਜਾਈ ਦਾ ਮੁੱਲ ਮੱਧ-ਕਾਲੀਨ ਜਾਂ ਸਨਾਤਨੀ (ਕਲਾਸੀਕਲ) ਸੰਸਕ੍ਰਿਤ ਨਹੀਂ ਵੇਦਿਕ (ਸੰਸਕ੍ਰਿਤ) ਹੈ, ਤਾਂ ਮੌਜੂਦੇ ਬਹੁਤਾ ਉਜ਼ਰ ਨਹੀਂ। ਅਸਲ ਵਿਚ, ਅਸਾਡੇ ਦੇਸ ਦੇ ਥੰਗਿਕ ਲੱਛਣਾਂ ਕਾਰਨ, ਸਾਹਿਤਕ ਪ੍ਰਕਿਰਿਆਂ ਤੋਂ ਅਪਭੰਸ (ਅਤੇ ਅਸਾਨੂੰ ਪ੍ਰਕਿਰਿਆਂ ਅਤੇ ਅਪਭੰਸ) ਨੂੰ ਹੋਰ ਪੱਧਰ ਹੋ ਸਕਦਾ ਹੈ) ਇਕ ਤਰ੍ਹਾਂ ਨਾਲ ਸੰਸਕ੍ਰਿਤ ਨਾਲੋਂ ਵੀ ਵਧੇਰੇ ਬਨਾਵਟੀ ਬੋਲੀਆਂ ਹਨ। ਜਿਸ ਤਰ੍ਹਾਂ ਸ੍ਰੀ ਰਾਮਾਣੁ ਸਾਕਿਤੁਗਾਇਨ ਦਾ ਕਥਨ ਹੈ, ਪ੍ਰਾਕਿਰਿਆਂ ਤੋਂ ਅਪਭੰਸ ਨੇ ਸੰਸਕ੍ਰਿਤ ਦੇ ਤਤਸਮ ਰੂਪਾਂ ਦਾ ਜਾਣੇ ਮੁਕੰਮਲ ਬਾਈਕਾਟ ਕੀਤਾ ਹੋਇਆ ਸੀ। ਅਤੇ ਉਹ ਤਤਸਮ ਰੂਪ ਜੋ ਹੁਣ ਤਕ ਅਸਾਡੀਆਂ ਬੋਲੀਆਂ ਵਿਚ ਮਿਲਦੇ ਹਨ, ਪ੍ਰਾਕਿਰਿਆਂ ਅਤੇ ਅਪਭੰਸ ਲਈ ਅਛੂਤ ਸਨ। ਪਾਲੀ ਵਿਚ ਵੀ ਬਾਈਕਾਟ ਦੀ ਇਹ ਰੂਚੀ ਤੇ ਇਸ ਦਾ ਪਰਣਾਮ-ਬਣਾਵਟ ਪ੍ਰਤੱਖ ਹੈ। ‘ਧੰਮ’ ਸ਼ਬਦ ਨੂੰ ਹੀ ਲੈ ਲਵੇ ਇਹ ਸੰਸਕ੍ਰਿਤ ਸ਼ਬਦ ‘ਧਰਮ’ ਦਾ ਤਤਤਵ ਰੂਪ ਹੈ ਭਾਵੇਂ ਹੁਣ ਤਕ ਸਾਰੀਆਂ ਭਾਰਤੀਆਂ ‘ਧਰਮ’ ਸ਼ਬਦ ਹੀ ਵਰਤੀਆਂ

ਹਨ, ਪਾਲੀ 'ਪਰਮ' ਦਾ 'ਪੰਖ' ਹੀ ਬਣਾਂਦੀ ਹੈ। ਇਸੇ ਤਰ੍ਹਾਂ 'ਸੁਆਉ' ਆਦਿ ਸ਼ਬਦਾਂ ਦੀ ਗੱਲ ਹੈ। ਮੇਰਾ ਮੰਤਵ ਇਸ ਚਰਚਾ ਤੋਂ ਇਹ ਹੈ, ਕਿ ਅਸਾਨੂੰ ਜੋ ਪ੍ਰਾਕ੍ਰਿਤ ਜਾਂ ਅਪੰਨੂੰ ਸਾਹਿਤ ਮਿਲਦਾ ਹੈ, ਉਸ ਦੀ ਬੋਲੀ ਕਈ ਪੱਖਾਂ ਤੋਂ ਉਤਨੀ ਤੇ ਕੁਝ ਪੱਖਾਂ ਤੋਂ ਸਾਇਦ ਵਧੇਰੇ ਬਣਾਵਟੀ ਹੈ, ਜਿਤਨੀ ਸੰਸਕ੍ਰਿਤ। ਇਸ ਲਈ ਪੰਜਾਬੀ ਦੇ ਸੰਬੰਧ ਬਾਰੇ ਸੰਸਕ੍ਰਿਤ ਜਾਂ ਪ੍ਰਾਕ੍ਰਿਤ ਦਾ ਵਿਤਰਾ ਕਰਨਾ, ਕੋਈ ਬਹੁਤੀ ਉਚਿਤ ਗੱਲ ਨਹੀਂ। ਹਾਂ, ਇਹ ਗੱਲ ਜ਼ਰੂਰੀ ਹੈ ਕਿ ਸੰਸਕ੍ਰਿਤ ਤੋਂ ਪੰਜਾਬੀ ਦੀ ਉਤਪਤੀ ਕਈ ਪੀੜ੍ਹੀਆਂ ਦੀ ਵਿਥ ਉਤੇ ਹੈ ਤੇ ਇਹ ਪੀੜ੍ਹੀਆਂ ਪ੍ਰਾਕ੍ਰਿਤ ਤੇ ਅਪੰਨੂੰ ਦੀਆਂ ਪੀੜ੍ਹੀਆਂ ਹੀ ਸਨ।

ਬਾਕੀ ਅਧਿਆਇ ਪੰਜਾਬੀ ਦੀਆਂ ਹੱਦਾਂ, ਨਾਮ-ਸੰਸਕਾਰ, ਬਣਤਰ, ਸ਼ਬਦ-ਛੰਡਾਰ, ਉਪ-ਬੋਲੀਆਂ ਆਦਿ ਦਾ ਵਿਸ਼ੇ ਬਹੁਤ ਮਤ-ਭੇਦ ਵਾਲਾ ਖੇਤਰ ਨਹੀਂ ਤੇ ਇਸ ਖੇਤਰ ਵਿਚ ਵੀ ਕਰਤਾ ਨੇ ਸੁਹਣੀ ਵਿਦਵਤਾ ਦਿਖਾਈ ਹੈ।

ਸਮੁੱਚੇ ਰੂਪ ਵਿਚ ਮੈਂਨੂੰ ਇਹ ਕਹਿਣ ਵਿਚ ਸੰਕੋਚ ਨਹੀਂ ਕਿ ਪਦਮ ਜੀ ਦੀ ਇਹ ਕਿਰਤ ਉਨ੍ਹਾਂ ਦੀ ਵਿਦਵਤਾ ਤੇ ਅਧਿਐਨ ਦਾ ਇਕ ਨਿਸਚੈ-ਜਨਕ ਪਰਕਾਸ਼ ਹੈ ਤੇ ਉਨ੍ਹਾਂ ਦਾ ਉੱਦਮ ਹਰ ਪੱਖ ਤੋਂ ਸ਼ਲਾਘਾ ਯੋਗ ਹੈ।

FOREWORD

In his inaugural address delivered at the Panjabi Conference held at Patiala in March, 1951, Sardar Gian Singh Rarewala, the then Chief Minister of Pepsu, recounted the urgent needs of Panjabi in order to raise it to the level of development enjoyed by some of its more fortunate sisters such as Hindi, Urdu, Bengali, Marathi and Gujrati. In the list of these needs the first place was assigned to study and research of Panjabi Phonetics and Philology. The credit of supplying this need, goes to Professor Piara Singh Padam of Panjabi Department, Patiala, who has just brought out his book *Panjabi Boli da Itihas* written in Panjabi.

I read the book with great interest, for in Panjabi there is absolute dearth of books on linguistics, whether, general or relating to a particular language. Prof. Ram Singh's *Shabad Chamatkar* published in 1930, was the first book on the subject as stated by its author. This book, however, was for the greater part of it a Panjabi adaptation of Dr. Mangal Dev Shashtri's *Bhasha Vigyan* in Hindi published from Benaras in 1926. In spite of a large number of palpable shortcomings of *Shabad Chamatkar* no revised edition of it or any other book on linguistics appeared during the quarter of a century that has passed since the publication of the *Shabad Chamatkar*.

This omission becomes even more striking when one finds hundreds of panjabi books appearing year after year. Under these circumstances, any venture on a linguistic book must be welcome. Prof. Piara Singh Padam deserves thanks of the Panjabi readers for removing this long and keenly felt want in Panjabi literature. He must be congratulated for taking to linguistics which writers of greater pretensions have avoided so far.

The book under discussion is divided into four parts :

Part I deals with ancestors of Panjabi (ਪੰਜਾਬੀ ਦਾ ਮੁੱਛ) preceded by a brief history of linguistics ; an account of the forces that bring about change in a language and the division of the world-languages into

several families ; of these the Indo-European Family to which Panjabi belongs, has been described in its successive stages down to Apbh-ransh, the real mother of Panjabi.

Part II. relates to the development of Panjabi itself from the time it assumed its modern form. Its boundaries are defined and the chief characteristics of the various dialects into which Panjabi can be divided have been mentioned. Its structure and vocabulary have been described. It has also been shown in what respects Panjabi was influenced by its neighbouring languages and conversely how it influenced them. Finally the gradual development of the standard Panjabi has been traced.

Part III deals with the origin and evolution of the art of writing in general, and with the history of the Gurumukhi script as a descendant of Brahmi in particular.

Part IV gives a bird's eye view of Panjabi literature, both old and new.

Prof. Padam's fame as a writer of Panjabi is firmly established by his books on different subjects. His style is charming and at the same time clear. He tries to bring home to his readers what he wants to say by the use of appropriate similes and metaphors—a rare quality in writers on scientific subjects.

In judging the merits of the book one should keep in mind that Mr. Padam never received a regular training in linguistics. He is a self-made scholar of this branch of knowledge. The fuller treatment of the topics that he has attempted shows what a rich store of information he must have gathered by an extensive and deep study of books available in English, Hindi and Urdu etc.

Mr. Padam's credit lies in co-ordinating the unwieldy mass of facts, a task in which he has admirably succeeded. Some of the facts presented by him are quite fresh and original. The specimens of different dialects of Panjabi are not only instructive but are also amusing.

In the end, I must add that Prof. Padam has not occasionally been able to keep himself aloof from popular view held by enthusiastic admirers of Panjabi and Gurmukhi. However with advanced studies of linguistics, these views will automatically go to the background.

I congratulate, Prof. Padam once again for producing such a useful book in an attractive and easy style. The book can be profitably included in the curricula of higher examinations of Panjabi, where linguistics does not find any place, perhaps owing to the absence of a suitable book.

Ludhiana
16-11-53

Banarsi Das Jain,
M. A., Ph. D.,
Retired Reader in Hindi,
Panjab University, Lahore.

ਪ੍ਰਵੇਸ਼

ਪੰਜਾਬ ਇਸ ਲਈ ਹੀ ਵੱਡਾ ਨਹੀਂ ਕਿ ਇਹ ਮੇਰੀ ਜਨਮ-ਭੂਮੀ ਹੈ। ਪੰਜਾਬ ਇਸ ਲਈ ਵੱਡਾ ਹੈ ਕਿ ਇਹ ਪ੍ਰਹਿਲਾਦ ਵਰਗੇ ਭਗਤਾਂ, ਵੇਦ ਵਿਆਸ ਵਰਗੇ ਕਿਸੀਆਂ, ਪਾਣਿਠੀ ਜੇਹੇ ਵਿਦਵਾਨਾਂ, ਗੋਰਖ ਤੇ ਪ੍ਰੁਨ ਜੇਹੇ ਜੋਗੀਆਂ, ਸਾਲਵਾਹਨ ਤੇ ਪੋਰਸ ਜੇਹੇ ਰਾਜਿਆਂ, ਬਾਬਾ ਰਤਨਾਥ ਤੇ ਸੇਖ ਹਰੀਦ ਜੇਹੇ ਪੀਠਾਂ ਫ਼ਕੀਰਾਂ, ਗੁਰੂ ਨਾਨਕ, ਗੁਰੂ ਗੋਬਿੰਦ ਸਿੰਘ ਵਰਗੇ ਗੁਰੂ-ਮਹਾਂ ਪਰਸਾਂ, ਗੁਰੂ ਅਰਜਨ ਤੇ ਗੁਰੂ ਤੇਗ ਬਹਾਦਰ ਜੇਹੇ ਸ਼ਹੀਦਾ, ਸ਼ਾਹ ਹੁਸੈਨ ਤੇ ਬੁਲ੍ਹੇ ਸਾਹ ਵਰਗੇ ਸੂਫੀਆਂ, ਵਾਰਤ ਵਰਗੇ ਕਵੀਆਂ, ਹੀਰ ਰਾਂਕੇ ਤੇ ਸੋਹਣੀ ਮਹੀਂਵਾਲ ਜੇਹੇ ਆਸਕਾਂ ਦਾ ਸੇਸ ਹੈ। ਅੱਜ ਵੀ ਇਸ ਦੀ ਉਪਜਾਊ ਸਕਤੀ ਘਟੀ ਨਹੀਂ, ਸੁਆਮੀ ਰਾਮਤੌਰੇ ਤੇ ਅਤਰ ਸਿੰਘ ਵਰਗੇ ਸੰਤ ਅਕਾਲੀ ਕੰਨ ਸਿੰਘ ਜੇਹੇ ਨਿਹੰਗ, ਬਾਬਾ ਰਾਮ ਸਿੰਘ ਤੇ ਲਾਲਾ ਹਰਿਦਿਆਲ ਵਰਗੇ ਇਨਕਲਾਬੀ, ਭਗਤ ਸਿੰਘ ਤੇ ਕਰਤਾਰ ਸਿੰਘ ਸਰ੍ਹਾਡਾ ਜੇਹੇ ਸ਼ਹੀਦ ਦੇਸ਼-ਭਗਤ, ਪ੍ਰੇ. ਪੁਰਨ ਸਿੰਘ ਤੇ ਡਾ. ਇਕਬਾਲ ਜੇਹੇ ਸਾਇਰ, ਮੁਲਕਰਾਜ ਅੰਨੰਦ ਤੇ ਕ੍ਰਿਕਿਟ ਚੰਦਰ ਜੇਹੇ ਸਾਹਿਤਕਾਰ, ਅੰਮ੍ਰਿਤਾ ਸੇਰੇ-ਗਿਲ ਤੇ ਐਸ. ਜੀ. ਠਾਕਰ ਸਿੰਘ ਜੇਹੇ ਚਿਤੜਕਾਰ, ਸਹਿਗਲ ਜੇਹੇ ਸੰਗੀਤਕਾਰ, ਪ੍ਰਿਥਵੀ ਰਾਜ ਕਪੂਰ ਤੇ ਗੀਤਾਬਾਲੀ ਵਰਗੇ ਅਦਾਕਾਰ ਇਥੇ ਧਰਤੀ ਦੇ ਜਾਏ ਹਨ। ਪੰਜਾਬ ਕਿਸ ਗੱਲੋਂ ਉਣਾ ਹੈ? ਇਥੇ ਕੀ ਨਹੀਂ? ਪਹਾੜ, ਮੈਦਨ, ਦਰਿਆ, ਨਦੀ, ਨਾਲੇ, ਰੇਤ ਬਲ, ਜੰਗਲ—ਸਭ ਕਈ ਇਥੋਂ ਹੈ। ਇਹ ਰਾਸਾਂ, ਗਿੱਧਿਆਂ, ਤਿੰਦਣਾਂ, ਛਿੱਤਾਂ, ਅਖਾਡਿਆਂ ਦਾ ਦੇਸ਼ ਹੈ, ਜਿਥੇ ਸਦਾ ਵੰਡਕੀਆਂ ਅਲਗੋਚਿਆਂ, ਢੱਡ ਸਾਰੀਆਂ, ਬੀਨਾਂ ਵਾਸਿਆਂ ਤੇ ਢੋਲਾਂ ਦੀ ਧੁਨਕਾਰ ਉਠਦੀ ਰਹਿੰਦੀ ਹੈ। ਮੱਖਣ, ਦੁਧ, ਲੱਸੀ, ਅੰਨ, ਸਾਗ, ਗੋਨੇ, ਬੇਰ, ਹੋਲਾ, ਮੁਰਮਰੇ ਖਾਣ ਵਾਲੇ ਅਤੇ ਪੱਤਾਂ, ਚਾਦਰੇ, ਟਸਰੀਆਂ, ਲੁੰਗੀਆਂ, ਸਲਾਟੀਆਂ, ਬਾਗ, ਫੁਲਕਾਰੀਆਂ ਪਹਿਨਣ ਵਾਲੇ ਪੰਜਾਬੀ ਜਿਥੇ ਚਰਖਾ ਚਲਾਉਣ ਤੇ ਹਲ ਵਾਹੁਣ ਦੇ ਸੋਕੀਨ ਹਨ, ਉਥੇ ਤੇਗ ਯਾ ਕਲਮ ਵਾਹੁਣਾ ਵੀ ਭੁੱਲੇ ਹੋਏ ਨਹੀਂ।

ਪੰਜਾਬ ਸੜ ਨਸਲਾਂ, ਜਾਤੀਆਂ ਤੇ ਮਜ਼ਬਾਂ ਦੀ ਵੀ ਰੰਗ-ਭੂਮੀ ਹੈ। ਇਥੇ ਹਰ ਤਰ੍ਹਾਂ ਦੀ ਜੀਵਨ-ਵੰਨਗੀ ਮਿਲਦੀ ਹੈ ਤੇ ਸਭ ਪੁਰਾਣੇ ਗਿਆਨ ਇਥੋਂ ਦੀ ਪੇਦਾਵਾਰ ਹਨ, ਵੇਦ ਵਿਥੇ ਬਣੇ, ਉਪਨਿਸ਼ਪ ਇਥੇ ਤੇ ਗੀਤਾ ਗਿਆਨ ਇਥੇ ਪ੍ਰਕਾਸ਼ਮਾਨ ਹੋਇਆ ਤੇ ਗੁਰੂ ਗ੍ਰੰਥ ਸਾਹਿਬ ਇਥੇ ਤਿਆਰ ਹੋਇਆ। ਇਗ ਵੇਦ ਵਿਚ ਪੰਜਾਬ (ਸਪਤ-ਸਿੱਧੇ) ਨੂੰ 'ਜਿਦਕੀ ਦਾ ਸੌਮ' ਅਖਿਆ ਗਿਆ ਹੈ, ਜਿਸ ਨੂੰ ਇਤਿਹਾਸਕ ਸੱਚ ਵਾਂਝ ਮੰਨਣਾ ਪੈਂਦਾ ਹੈ।

ਡਾਕਟਰ ਡਾਏ ਕੁਮਦ ਮੁਕਰਜੀ ਨੇ (ਦਸੰਬਰ- 1952) ਗੁਆਲੀਅਰ ਵਿਚ ਹੋਏ 'ਹਿਸਟਰੀ ਕਾਂਗਰਸ' ਸੇਸ਼ਨ ਦੇ ਪ੍ਰਧਾਨਗੀ ਭਾਸ਼ਨ ਵਿਚ ਆਖਿਆ ਸੀ, 'ਆਦਿ ਮਨੁੱਖ, ਪੰਜਾਬ ਤੇ ਸਿਵਾਲਕ ਦੀ ਉਚੀ ਧਰਤੀ ਉਤੇ ਵਿਕਸਤ ਹੋਇਆ ਹੋਵੇਗਾ। ਇਸ ਗੱਲ ਦੇ ਸਾਡੇ ਪਾਸ ਨਿੱਗਰ ਸਥਾਤ ਹਨ।' 'ਫਿਰ ਦੁਨੀਆਂ ਦੀ ਪ੍ਰਾਚੀਨ ਖੇਤੀ-ਸਤਿਅਤਾ ਵੀ ਹੜ੍ਹਪਾ ਤੇ ਮੌਹਿੰਜੇ ਦੜ੍ਹੇ ਵਿਚ ਇਥੇ ਹੀ ਪ੍ਰਗਟ ਹੋਈ।' ਇਸ ਤਰ੍ਹਾਂ ਇਹ ਆਖਿਆ ਜਾ ਸਕਦਾ ਹੈ ਕਿ ਪੰਜਾਬ ਸਭਿਆਤਾ ਦਾ ਨਹੀਂ ਬਲਕਿ ਮਨੁੱਖਤਾ ਦਾ ਵੀ ਪਿਉ ਹੈ। ਮਨੁੱਖ ਵੀ ਇਥੇ ਜੇਮਿਆਂ ਤੇ ਸਤਿਅਤਾ ਵੀ ਇਥੇ ਜੇਮੀ। ਗਿਆਨ ਪਿਆਨ ਦੀ ਤਾਂ ਗੱਲ ਹੀ ਛੱਡੋ, ਇਹ ਤਾਂ ਹੈ ਹੀ ਹੀ ਪੰਜਾਬ ਦਰਿਆਵਾਂ ਦਾ ਸੰਜਿਆ ਬੂਟਾ।

ਪੁਰਾਣੇ ਜਮਾਨੇ ਵਿਚ ਏਸੀਆ ਦਾ ਸਭ ਤੋਂ ਵੱਡਾ ਵਿਦਿਆਲਾ ਟੋਕਸਲਾ ਇਥੇ ਹੀ ਸੀ, ਪੰਜ ਚੰਦਰ ਵਿਦਿਆਲੰਕਾਰ ਦੇ ਸ਼ਬਦਾਂ ਵਿਚ 'ਊਨ੍ਹੀ' ਦਿਨੀ ਪੰਜਾਬੀ—ਅਚਾਰਯਾਂ ਦੇ ਚਰਨਾਂ ਵਿਚ ਬੈਠੇ ਬਿਨਾਂ ਕੋਈ ਪੜ੍ਹਿਆ ਲਿਖਿਆ ਨਹੀਂ ਸੀ ਕਿਹਾ ਜਾ ਸਕਦਾ। ਕਾਂਸੀ, ਕੌਸਲ, ਬਿਹਾਰ ਬੰਗਾਲ ਤਕ ਤੋਂ ਸਭ ਗਰੀਬ ਅਮੀਰ ਟੋਕਸਲਾ ਪੜ੍ਹਨ ਆਉਂਦੇ ਸਨ।'

(ਭਾਰਤੀ ਵਾਂਝ ਮਜ਼ ਕੇ ਅਮਰ ਰਤਨ, ਪੰਨਾ 17)

ਇਤਨਾ ਵੱਡਾ ਉੱਚਾ ਸੁੱਚਾ ਦੇਸ ਬ੍ਰਾਹਮਣ ਦੀ ਕ੍ਰੋਪੀ ਦਾ ਸਿਕਾਰ ਹੋ ਕੇ ਇਕ ਸਮੇਂ 'ਪਿਸ਼ਾਚ ਦੇਸ' ਕਹਿ ਕੇ ਵੀ ਭੇਡਿਆ ਗਿਆ। ਇਹ ਨਿੰਦਾ ਠੀਕ ਸੀ ਜਾਂ ਨਹੀਂ, ਇਸ ਦਾ ਨਿਤਾਰਾ ਅਗੇ ਆਵੇਗਾ। ਇਹ ਵੀ ਸੱਚ ਹੈ ਕਿ ਹਰਨਾਕਸ ਵੀ ਇਥੇ ਜੰਮੇ, ਦੁਰਜੋਪਨ ਦੇ ਹਿਮਾਇਤੀ ਵੀ ਇਥੋਂ ਉਠੇ। ਆਖਰ ਇਹ ਨਿਰੀ ਦੇਵਪੁਰੀ ਵੀ ਨਹੀਂ ਨ ਸੀ।

ਅਜੇਹੇ ਵਚਿਤਰ ਚਰਿਤਰ ਵਾਲੇ ਦੇਸ ਦੀ ਬੋਲੀ ਵੀ ਵਚਿਤਰ ਤੇ ਵਿਸ਼ੇਸ਼ ਹੋਣੀ ਕੁਦਰਤੀ ਗੱਲ ਸੀ। ਪਿਛਲੇ ਜਮਾਨੇ ਦੀ ਹੀ ਗੱਲ ਲੈ ਲਓ 'ਕੋਸੀਤਕੀ ਬ੍ਰਾਹਮਣ' (600 ਈ: ਪੁ:) ਵਿਚ ਲਿਖਿਆ ਹੈ ਕਿ ਮੱਧ ਦੇਸ ਨਾਲੋਂ ਪੰਜਾਬ (ਉਦੀਦੇਸ਼ ਭਾਗ) ਦੀ ਆਗੀਆ-ਬੋਲੀ ਵਧੇਰੇ ਸੂਧ ਅਤੇ ਗਿਆਨ—ਭਰਪੂਰ ਹੈ। ਇਸੇ ਲਈ ਲੋਕ ਉਥੇ ਗਿਆਨ ਦੀ ਪਿਆਸ ਬੁਝਾਉਣ ਲਈ ਜਾਂਦੇ ਹਨ ਤੇ ਜੋ ਕੋਈ ਉਥੋਂ (ਪੰਜਾਬੋਂ) ਆਉਂਦਾ ਹੈ, ਲੋਕ ਉਸ ਨੂੰ ਸੁਣਨ ਦੇ ਚਾਹਵਾਨ ਹੁੰਦੇ ਹਨ।

ਅਸਲ ਸ਼ਬਦ ਇਹ ਹਨ :—

'ਤਸਸਾਤੁ ਤਦੀਚਾਂ ਦਿਸ਼ਾ ਪ੍ਰਜਾਤਤਰਾ

ਧਾਗੁਘਤ, ਤਦਾਙਚਾ ਤ ਏਕ ਧਨਿ

ਵਾਚਾਂ ਸ਼ਿਕਿਤੁਮ् ।

ਧੋ ਵਾ ਤਤੁ ਆਗਚਤਿ ਤਸਥ ਵਾ

ਸ਼ੁਸ਼੍ਰੂ਷ਤ ਇਤਿ ।'

[ਕੌਕੀਤਕਿ ਬਾਹਣ

ਯੂਨਾਨੀ ਲੇਖਕਾਂ ਨੇ ਵੀ ਇਹ ਰਾਇ ਜਾਹਰ ਕੀਤੀ ਹੈ, 'ਪੰਜਾਬ ਦੀ ਬੋਲੀ ਨੇ ਪ੍ਰਾਚੀਨ ਆਗੀਆ-ਭਾਸ਼ਾ ਦੇ ਗੁਣਾਂ ਨੂੰ ਵਿਸ਼ੇਸ਼ ਤੌਰ ਤੇ ਸੰਭਾਲਿਆ ਹੋਇਆ ਹੈ।' ਇਸ ਬੋਲੀ ਦੇ ਲਹੂ ਦੀ ਤਾਸੀਰ ਦੇਖੋ, 'ਦੇਵ-ਭਾਸ਼ਾ' ਕਹਾਉਣ ਵਾਲੀ ਤੇ 'ਪੈਸ਼ਾਚੀ' ਆਖੀ ਜਾਣ ਵਾਲੀ ਦੋਵੇਂ ਬੋਲੀਆਂ ਪ੍ਰਗਤ ਹੋਈਆਂ।

ਇਹ ਤੋਂ ਸਾਰੇ ਵਿਦਵਾਨਾਂ ਮੰਨਿਆ ਹੈ ਕਿ ਵੇਦਕ ਬੋਲੀ ਪੰਜਾਬ ਦੀ ਹੀ ਭਾਸ਼ਾ ਸੀ ਤੇ ਬਾਦ ਵਿਚ ਇਣੀ ਸੰਸਕ੍ਰਿਤ ਵੀ ਪੰਜਾਬ ਦੀ ਬੋਲੀ ਦਾ ਹੀ ਇਕ ਸੰਸਕਾਰਿਆ ਰੂਪ ਸੀ, ਜਿਸ ਦੇ ਬੁਨਿਆਦੀ ਨੈਮ ਵੀ ਇਕ ਪੰਜਾਬੀ ਵਿਦਵਾਨ (ਪਾਣਿਨੀ) ਨੇ ਹੀ ਸੁਜੂਦਣ ਕੀਤੇ। ਪਾਣਿਨੀ ਜਦੋਂ ਸੰਸਕ੍ਰਿਤ ਨੂੰ ਵੇਦਕ-ਭਾਸ਼ਾ (ਛਾਂਦਾਸ) ਦੇ ਮੁਕਾਬਲੇ ਤੇ ਲੋਕਿਕ ਕਹਿੰਦਾ ਹੈ, ਉਸ ਦਾ ਮਤਲਬ ਇਥੋਂ ਦੀ ਲੋਕ-ਵਰਤੋਂ ਵਿਚ ਆ ਰਹੀ 'ਮਥਾਨਕ ਬੋਲੀ' ਤੋਂ ਹੀ ਹੈ ਜੋ ਪਿਛੋਂ ਜਾ ਕੇ ਪ੍ਰੋਹਤਾਂ ਦੇ ਸੰਗ ਨਾਲ ਲੋਕ-ਬੋਲੀ ਤੋਂ ਬਿਲਕੁਲ ਹੀ ਨਿਆਰੀ ਹੋ ਗਈ ਤੇ ਮਾਰੀ ਗਈ।

ਬੋਲੀਆਂ ਦੀ ਧਾਰਮਕ ਤੇ ਰਾਜ-ਭਾਸ਼ਾ 'ਪਾਲੀ' ਦੀ ਬਣਤਰ ਵਿਚ ਵੀ ਪੰਜਾਬ ਦੀ ਬੋਲੀ ਨੇ ਫੁੱਥਾ ਪ੍ਰਭਾਵ ਪਾਇਆ। ਹਿੰਦੁਸਤਾਨੀ ਜਾਂ ਇਸ ਦੇ ਨਵੇਂ ਰੂਪਾਂ—ਹਿੰਦੀ, ਉਰਦੂ ਦੀ ਘਾੜਤ ਵਿਚ ਵੀ ਪੰਜਾਬ ਦੀ ਬੋਲੀ ਦਾ ਬਾਬੀ ਸਭ ਨਾਲੋਂ ਵਧੇਰੇ ਹਿਆ ਹੈ; ਇਹਨਾਂ ਗੱਲਾਂ ਦੀ ਸਵਿਸਤਾਰ ਚਰਚਾ ਬੋਲਿ ਸਿਰ ਅਗੇ ਆਏਗੀ।

ਪਰ ਇਸ ਤੋਂ ਇਹ ਨਹੀਂ ਸਮਝਣਾ ਚਾਹੀਦਾ ਕਿ ਪੰਜਾਬ ਵਿਚ ਕੋਈ ਪੁਰਾਣਾ ਬੋਲੀਆਂ ਦਾ ਕਾਰਖ਼ਾਨਾ ਲਗਿਆ ਰਿਹਾ ਹੈ। ਅਸਲ ਗੱਲ ਪੰਜਾਬ ਦੀ ਭੂਗੋਲਕ ਪ੍ਰਾਚੀਨਤਾ ਹੈ, ਜਿਸ ਦੇ ਖਾਰਣ ਇਥੋਂ ਦੀ ਬੋਲੀ ਨੇ ਸਦਾ ਤੋਂ ਹੀ ਸਮੁੱਚੇ ਹਿੰਦ ਦੀ ਬੋਲੀ ਉੱਤੇ ਭਰਪੁਰ ਪ੍ਰਭਾਵ ਪਾਇਆ। ਖਾਸ ਕਰਕੇ ਹੀਦੇ ਦੀ ਕੋਈ ਵੀ ਕੇਂਦਰੀ ਭਾਸ਼ਾ ਇਸ ਅਸਰ ਤੋਂ ਨਹੀਂ ਬਚ ਸਕੀ। ਇਸ ਤੋਂ ਵੀ ਇਨਕਾਰ ਨਹੀਂ ਕਿ ਪੰਜਾਬੀ ਉੱਤੇ ਵੀ ਇਸ ਦੇ ਤੂਂਘੇ ਅਸਰ ਪਏ। ਇਸੇ ਪਰਸਪਰ ਵਟਾਂਦਰੂ—ਪ੍ਰਭਾਵ ਨੇ ਪੰਜਾਬੀ ਨੂੰ ਵਿਸ਼ੇਸ਼ ਗੰਠਵ ਦੀ ਮਾਲਕ ਬਣਾ ਦਿਤਾ ਹੈ। ਜਿਥੇ ਪ੍ਰਾਚੀਨ ਛੇਦਕ-ਭਾਸ਼ਾ ਦੇ ਖੇਡੀ ਪੰਜਾਬੀ ਦੇ ਪੁਰਾਣੇ ਲੋਕ-ਗੀਤਾਂ ਦੀਆਂ ਤਰਜ਼ਾਂ ਵਿਚ ਵੇਦਕ ਧੁਨੀਆਂ ਦੀ ਗ੍ਰੰਜ ਸੁਣ ਰਹੇ ਹਨ, ਉਥੋਂ ਨਵੀਨ ਜ਼ਬਾਨਾਂ—ਹਿੰਦੀ ਤੇ ਉਰਦੂ ਦੇ ਮਾਹਰ ਪੰਜਾਬੀ ਨਾਲ ਇਨ੍ਹਾਂ ਦਾ ਮਾਵਾਂ ਪੀਆਂ ਵਾਲਾ ਮੁਹੱਦਦਾ ਮਿਲਦਾ ਤੱਕ ਰਹੇ ਹਨ। ਇਹ ਹੈ ਪੰਜਾਬ ਤੇ ਪੰਜਾਬੀ ਦੀ ਇਤਿਹਾਸਕ ਮਹੱਤਤਾ।

ਪੰਜੂੰ ਪੰਜਾਬੀ ਦੀ ਇਸ ਲਾਸਾਨੀ ਵਡਿਆਈ ਵਲ ਅਜੇ ਤਕ ਪੰਜਾਬੀ ਵਿਦਵਾਨਾਂ ਪਿਆਨ ਨਹੀਂ ਦਿਤਾ। ਹੁਣ ਜਦੋਂ ਕਿ ਬੋਲੀ ਦੀ ਸਾਇੰਸ, ਤਰੱਕੀ ਕਰਕੇ ਹਰ ਜ਼ਬਾਨ ਦੇ ਇਕ ਇਕ ਸ਼ਬਦ ਦੀ ਛਾਣ-ਬੀਣ ਕਰ ਰਹੀ ਹੈ ਤਾਂ ਅਜੇਹੀ ਮਹੱਤੂ-ਪੂਰਣ ਭਾਸ਼ਾ ਦੇ ਗੁੱਝੇ ਰਤਨਾਂ ਨੂੰ ਨ ਪ੍ਰਗਟਾਉਣਾ ਸਮੇਂ ਤੇ ਆਪਣੇ ਆਪ ਨਾਲ ਅਨਿਆ ਕਰਨਾ ਹੈ।

ਪੰਜਾਬੀ ਵਿਚ ਇਸ ਤੋਂ ਉੱਤੇ ‘ਪੰਜਾਬੀ ਭੋਲੀ ਦਾ ਇਤਿਹਾਸ’ ਪਹਿਲੀ ਪੁਸਤਕ ਹੈ। ਇਸੇ ਲਈ ਮੈਂ ਇਸ ਵਿਚ ਜਾਣ ਬੁਝ ਕੇ ਕਥੀ ਗੱਤਾਂ ਦਾ ਥਾਂ ਥਾਂ ਜ਼ਰੂਰ ਵਧੇਰੇ ਵਿਸਤਾਰ ਕੀਤਾ ਹੈ ਤਾਂ ਕਿ ਪੰਜਾਬੀ ਦਾ ਫਾਸ਼ਾ-ਵਿਗਿਆਨਕ ਪਿਛਵਾੜਾ ਚੰਗੀ ਤਰ੍ਹਾਂ ਨਿੱਖਰਵਾਂ ਦਿਸ ਗਏ ਅਤੇ ਤੁਲਨਾਤਮਕ ਅਧਿਐਨ ਲਈ ਸਮੱਗਰੀ ਸੂਝ ਜਾਵੇ। ਪਹਿਲੀ ਥੋੜ੍ਹੀ ਹੋਣ ਹੋਣ ਕਾਰਣ ਵਿਚ ਤਰੂਟੀਆਂ ਹੋਣੀਆਂ ਸਾਂਗਾਣ ਜੇਹੀ ਗੱਲ ਹੈ ਪਰ ਫਿਰ ਵੀ ਮੇਰਾ ਵਿਸ਼ਵਾਸ ਹੈ ਕਿ ਖੇਡੀ ਵਿਦਵਾਨਾਂ ਤੇ ਪੰਜਾਬੀ-ਪ੍ਰੇਮੀ ਇਸ ਦੀ ਕਦਰ ਕਰਨਗੇ।

ਪਟਿਆਲਾ
ਅਪ੍ਰੈਲ, 1953]

ਪਿਆਰਾ ਸਿੰਘ ਪਦਮ

ਭਾਗ ਪਹਿਲਾ

LANGUAGE

A common definition of speech as the use of articulate sound symbols for the expression of thought.

(A. H. Gardiner)

The most general definition of language that can be given is that it is a system of signs.....by signs, we understand all those symbols capable of serving as a means of communication between men. (J. Vendryes)

Language is a city to the building of which every human being brought a stone. (Emerson)

Every language is a temple, in which the soul of those who speak it is enshrined. (O. W. Holmes)

Language is the memory of the human race. It is as a thread or nerve of life running through all the ages, connecting them into one common, prolonged and advancing existence. (William Smith)

'Slang has no country, it owns the world.....It is the voice of the God that dwells in the People.'

(Ralcy Husted Bell)

'Language is what people speak not what some one thinks they ought to speak.'

ਬੋਲੀ ਦਾ ਜਨਮ ਤੇ ਵਿਕਾਸ

ਮਨੁੱਖ ਦੇ ਮਨੋ-ਭਾਵਾਂ ਤੇ ਦਿਮਾਗੀ ਵਿਚਾਰਾਂ ਨੂੰ ਪ੍ਰੋਟੋਉਣ ਵਾਲੀ ਸਾਰਬਕ ਅਵਾਜ਼ ਨੂੰ 'ਬੋਲੀ' ਕਿਹਾ ਜਾਂਦਾ ਹੈ। ਮੁੱਢ ਵਿਚ ਕਿਵੇਂ ਮਨੁੱਖ ਨੇ ਬੋਲਣਾ ਸਿਵਿਆ ਤੇ ਕਿਵੇਂ ਬੋਲੀ ਦਾ ਸ਼ਬਦ-ਕੰਡਾਰ ਆਪਣੇ ਆਪ ਬਣਦਾ ਗਿਆ, ਇਹ ਇਕ ਬੜੀ ਦਿਲਚਸਪ ਥੋੜਾ ਹੈ। ਇਸ ਥਾਰੇ ਵਿਦਵਾਨਾਂ ਦੀਆਂ ਮੁਖਤਲਿਫ਼ ਰਾਵਾਂ ਹਨ। ਪਹਿਲਾ ਤੇ ਪੁਰਾਣਾ ਮਤ ਇਹ ਹੈ ਕਿ ਬੋਲੀ ਮਨੁੱਖ ਨੂੰ ਰੱਖ ਤੋਂ 'ਬਖ਼ਸ਼ਿਸ਼' ਦੇ ਤੌਰ ਤੇ ਮਿਲੀ ਸੀ ਇਸੇ ਕਰ ਕੇ ਪੁਰਾਣੇ ਧਰਮਾਂ ਵਾਲੇ ਯਹੁਦੀ ਤੇ ਈਸਾਈ ਹਿਬੂਰੂ (ਇਬਰਾਹਿਮੀ) ਨੂੰ, ਹਿੰਦੂ ਵੈਦਕ ਬੋਲੀ ਨੂੰ ਤੇ ਮੁਸਲਮਾਨ ਅਰਬੀ ਨੂੰ 'ਖੁਦਾਈ ਜ਼ਬਾਨ' ਮੰਨਦੇ ਆ ਰਹੇ ਹਨ। ਇਵੇਂ ਜਿਵੇਂ ਬੋਧੀਆਂ ਮਾਰਗੀ ਨੂੰ ਤੇ ਜੋਠੀਆਂ ਅਰਪ ਮਾਰਗੀ ਨੂੰ 'ਮੁਲ ਭਾਸ਼ਾ' ਕਿਹਾ ਸੀ। ਇਹ ਮਤ ਵਿਗਿਆਨਕ ਕਸਵੱਟੀ ਤੇ ਠੀਕ ਨਾ ਉਤਰਨ ਕਾਰਣ ਪ੍ਰਮਾਣੀਕ ਨਹੀਂ ਰਿਹਾ। ਦੂਜਾ ਮਤ ਹੈ ਕਿ ਮਨੁੱਖ ਨੇ ਕੁਦਰਤੀ ਵਸਤਾਂ ਤੇ ਪਸੂ ਪਛੀਆਂ ਦੀ ਅਵਾਜ਼ ਦੀ ਨਕਲ ਕਰਕੇ ਆਪਣੀ ਬੋਲੀ ਬਣਾਈ। ਜਿਵੇਂ ਕਾਂ ਕਾਂ ਕਰਨ ਵਾਲਾ ਕਾਂ ਤੇ ਗਾਂ ਗਾ ਕਰਕੇ ਅੜਾਉਣ ਵਾਲਾ ਪਸੂ ਗਾਂ ਤੇ ਕੁੜ ਕੁੜ ਕਰਨ ਵਾਲਾ ਕੁੱਕੜ ਅਖਵਾਇਆ। ਇਵੇਂ ਹੀ ਪਉਣ ਦੀ ਸਰ ਸਰ ਨੇ ਤੇ ਪਾਣੀ ਦੀ ਝਰ ਝਰ ਨੇ ਅਨੁਕਰਣ-ਆਤਮਕ ਸ਼ਬਦਾਂ ਨੂੰ ਜਨਮ ਦਿਤਾ। ਤੀਸਰਾ ਮੱਤ ਹੈ ਕਿ ਅੰਦਰ ਦੀ ਖੁਸ਼ੀ ਗਮੀ ਦੇ ਜ਼ੋਰ ਨਾਲ ਜੋ ਖਾਸ ਤਰ੍ਹਾਂ ਦੀ 'ਆਹਾ ਹਾ !, ਹਾਇ !' ਜਾਂ ਰੋਣ ਚੀਕਣ ਤੇ ਹੋਸਣ ਦੀ ਕੁਦਰਤੀ ਅਵਾਜ਼ ਨਿਕਲਦੀ ਹੈ, ਪਹਿਲੇ ਪਹਿਲ ਇਨ੍ਹਾਂ ਧੁਨੀਆਂ ਤੋਂ ਹੀ ਬੋਲੀ ਦਾ ਮੁੱਢ ਬੱਝ। ਚੌਥਾ ਮਤ ਇਹ ਵੀ ਹੈ ਕਿ ਜ਼ੋਰ ਦੀ ਮਿਹਨਤ ਕਰਦਿਆਂ ਮਨੁੱਖ ਦਾ ਸਾਹ ਤੇਜ਼ ਚਲਣ ਨਾਲ ਉਸ ਦੀਆਂ ਸੂਰ-ਰੰਤੀਆਂ ਕੰਬਣ ਲੱਗੀਆਂ ਤੇ ਇਸੇ ਕੰਬਣੀ ਨੇ ਮੁੜਲੇ ਸ਼ਬਦਾਂ ਨੂੰ ਜਨਮ ਦਿਤਾ। ਪਥਰਾਂ ਮਤ ਹੈ ਕਿ ਮਨੁੱਖ ਦੇ ਸੰਕੇਤਾਂ ਇਸ਼ਾਰਿਆਂ ਤੋਂ ਹੀ ਅੰਤਰਕ ਬੋਲੀ ਦੀ ਰੂਪ ਰੇਖਾ ਉਲੀਕੀ ਗਈ। ਇਹ ਸਾਰੇ ਵਿਚਾਰ ਇਕੱਲੇ ਇਕੱਲੇ ਤਾਂ ਮੁਕੰਮਲ ਤੇ ਠੀਕ ਨਹੀਂ ਮੰਨੇ ਜਾ ਸਕਦੇ, ਬੋਲੀ ਦੀ ਮੁੜਲੀ ਬਣਤਰ ਵਿਚ ਇਨ੍ਹਾਂ ਸਾਰਿਆਂ ਦਾ ਬੋੜ੍ਹਾ ਬਹਲਾ ਹਿੱਸਾ ਜ਼ਰੂਰ ਹੈ। ਮੁੱਨੁੱਖੀ ਵਿਕਾਸ ਦੇ ਨਾਲ ਨਾਲ ਜਿਉਂ ਜਿਉਂ ਸਮਾਜਕ ਤਬਦੀਲੀਆਂ ਹੁੰਦੀਆਂ ਗਈਆਂ ਤਿਉਂ ਤਿਉਂ ਨਵਾਂ ਬੋਲ-ਕੰਡਾਰ ਵੀ ਬਣਦਾ ਤੇ ਵਧਦਾ ਗਿਆ। ਦਰਸਾਲ ਬੋਲੀ ਜਾਂ ਜ਼ਬਾਨ ਵਿਅਕਤੀਗਤ ਵਸਤੂ ਨਹੀਂ, ਸਮਾਜਕ ਕ੍ਰਿਆ ਹੈ। ਇਕ ਮਨੁੱਖ ਦੂਜੇ ਮਨੁੱਖ ਤਾਈਂ ਆਪਣੇ ਸੂਖਮ ਮਾਨਸਕ ਭਾਵਾਂ ਨੂੰ ਬੋਲੀ ਰਾਹੀਂ ਮੁਰਤੀਮਾਨ ਕਰਕੇ ਪੇਸ਼ ਕਰਦਾ ਹੈ। ਜੇ ਕਰ ਇਕੱਲਾ ਆਦਮੀ ਵੀ ਗੁਣਗੁਣਾਵੇ ਤਾਂ ਵੀ ਉਸ ਦੀ ਅਵਾਜ਼ ਵਿਚ ਆਮ ਤੌਰ ਤੇ ਦੂਜੇ ਨੂੰ ਹੀ ਵਿਸਾ ਬਣਾਇਆ ਗਿਆ ਹੁੰਦਾ ਹੈ। ਭਾਵੇਂ ਅੱਖ, ਹੱਥ ਤੇ ਹੋਰ ਸਰੀਰ ਦੇ ਇਸ਼ਾਰੇ ਵੀ ਕੁਝ

ਕੁਝ ਕੰਮ ਸਾਰ ਦਿੰਦੇ ਹਨ, ਪਰ ਬੋਲੀ ਦੇ ਮੁਕਾਬਲੇ ਤੇ ਇਹ ਬੜੇ ਅਧੂਰੇ ਤੇ ਤੁੱਛ ਹਨ। ਬੋਲੀ ਹੀ ਇਕ ਪ੍ਰਗਟ ਸਾਧਨ ਹੈ, ਜਿਸ ਨਾਲ ਮਨੁੱਖ ਹਜ਼ਾਰਾਂ ਵਰਿਆਂ ਤੋਂ ਪਰਸਪਰ ਭਾਵਾਂ ਦਾ ਵਟਾਂਦਰਾ ਕਰਦਾ ਆਇਆ ਹੈ। ਉਸ ਦਾ ਆਪਣੇ ਟਬਟ, ਆਪਣੇ ਕਬੀਲੇ, ਆਪਣੀ ਜਾਤੀ, ਆਪਣੇ ਦੇਸ਼ ਤੋਂ ਬਾਕੀ ਸਾਰੇ ਸੰਸਾਰ ਨਾਲ ਬੋਲੀ ਰਾਹੀਂ ਹੀ ਰਿਸਤਾ ਜੁੜਿਆ ਹੋਇਆ ਹੈ। ਬੋਲੀ ਨੂੰ ਸਮਾਜਕ ਜੀਵਨ ਦੀ ਸਭ ਤੋਂ ਵੱਡੀ ਸ਼ਕਤੀ ਆਖਿਆ ਜਾਵੇ ਤਾਂ ਇਹ ਗਲਤ ਨਹੀਂ ਹੋਵੇਗਾ। ਇਸੇ ਨੇ ਹੀ ਮਨੁੱਖ ਨੂੰ ਦੂਜੇ ਜਾਨਵਰਾਂ ਤੋਂ ਸਰੋਸ਼ਟ ਤੇ ਵੱਡਾ ਬਣਨ ਬਣਾਉਣ ਵਿਚ ਭਾਰੀ ਮੰਦਰ ਦਿੱਤੀ। ਜੇ ਬੋਲੀ ਨਾ ਹੁੰਦੀ ਤਾਂ ਪਰਸਪਰ ਵਿਚਾਰ-ਮੇਲ ਰਾਹੀਂ ਮਨੁੱਖ ਇਤਨੀਆਂ ਢੂਘੀਆਂ ਖੋਜਾਂ, ਵਿਚਾਰਾਂ, ਫਲਸਫਿਆਂ, ਸਾਈਂਸਾਂ, ਹੁਨਰਾਂ ਤੇ ਵਿਸ਼ਾਲ ਸਹਿਤਾਂ ਨੂੰ ਜਨਮ ਨਾ ਦੇ ਸਕਦਾ। ਅੱਜ ਅਸੀਂ ਬੋਲੀ ਦੇ ਸਦਕੇ ਹੀ ਵੇਦ ਵਿਆਸ, ਬਾਲਮੀਕਿ, ਸੁਕਰਾਤ, ਅਰਸਤੂ, ਕਾਲੀਦਾਸ ਤੇ ਹੋਮਰ ਆਦਿ ਦੇ ਵਿਚਾਰਾਂ ਨੂੰ ਇਉਂ ਜਾਣ ਰਹੇ ਹਾਂ ਜਿਵੇਂ ਉਹ ਸਾਡੇ ਕੋਲ ਬੈਠੇ ਹੁੰਦੇ ਹਨ। ਇਸੇ ਕਰਕੇ ਪੁਰਾਣੇ ਨਿਆਇਕਾਂ ਬਾਕੀ 'ਅਨਿਤ' ਜਗਤ ਦੇ ਮੁਕਾਬਲੇ ਸ਼ਬਦ ਨੂੰ 'ਨਿਤ' ਮੰਨ ਕੇ ਇਸ ਦੀ ਵਡਿਆਈ ਨੂੰ ਸਵੀਕਾਰ ਕੀਤਾ ਹੈ, ਬੋਲੀ ਮਨੁੱਖ ਨਾਲੋਂ ਵੀ ਵੱਡੀ ਚੀਜ਼ ਹੈ, ਅੰਦਰਲੀ ਮਨੁੱਖਤਾ ਦਾ ਪੁਰਾ ਪੁਰਾ ਪ੍ਰਾਨੀ-ਆਤਮਕ ਚਿੱਤ੍ਰ। ਬੋਲੀ ਨੂੰ 'ਸਭਿਆਤਾ ਦੀ ਮਾਂ' ਕਹਿਣਾ ਕੋਈ ਮੁਬਾਲਗਾ ਜਾਂ ਅਲੰਕਾਰਕ ਬਿਆਨ ਨਹੀਂ ਸਗੋਂ ਇਕ ਅਸਲੀਅਤ ਦਿੱਤੀ ਜਾਂ ਜੇਹਾ ਕਥਨ ਹੈ। ਇਉਂ ਪ੍ਰਤੀਤ ਹੁੰਦਾ ਹੈ ਜਿਵੇਂ ਖਾਮੋਸ਼ ਗੁੰਗੀ ਕੁਦਰਤ ਬੋਲੀ ਨੂੰ ਹੀ ਸੰਸਾਰ ਦੀ ਸੰਚਾਲਕਾ ਬਾਪ ਕੇ ਆਪ ਕਿਧਰੇ ਅਲੋਪ ਹੋ ਗਈ। ਇਕ ਹੋਰ ਮੁਸਕਲ ਇਹ ਹੈ ਕਿ ਬੋਲੀ ਦੀ ਵਡਿਆਈ ਜਾਂ ਮਹੱਤਤਾ ਨੂੰ ਵੀ ਅਸੀਂ ਹੋਰ ਕਿਵੇਂ ਸ਼ਰਧਾਂਜਲੀ ਨਹੀਂ ਚੜ੍ਹਾ ਸਕਦੇ, ਇਸ ਕੰਮ ਲਈ ਵੀ ਸਾਨੂੰ ਬੋਲੀ ਦੀ ਹੀ ਸ਼ਰਣ ਲੈਣੀ ਪੈਂਦੀ ਹੈ।

ਮਨੁੱਖ ਨੂੰ ਉਸ ਦੀ ਮਾਂ ਜਨਮ ਦੇਂਦੀ ਤੇ ਕੁਝ ਚਿਰ ਸੰਭਾਲਦੀ ਵੀ ਹੈ। ਪਰ ਫਿਰ ਉਹ ਆਪਣੇ ਬੱਚੇ ਨੂੰ ਸਦਾ ਜੀਉਣ-ਜੋਗੀ ਮਾਂ ਬੋਲੀ ਦੀ ਝੋਲੀ ਪਾ ਦਿੰਦੀ ਹੈ, ਜੋ ਉਸ ਨੂੰ ਉਮਰ ਭਰ ਪਾਲਦੀ ਤੇ ਸੰਭਾਲਦੀ ਹੈ। ਜਣਨ ਵਾਲੀ ਮਾਂ ਨੂੰ ਛੱਡਾ ਕੇ ਬੋਲੀ ਨੂੰ ਮਾਂ ਕਹਿਣ ਦਾ ਵਿਚਾਰ ਇਸੇ ਸਤਿਕਾਰ ਦਾ ਮਹਾਨ ਚਿੰਨ੍ਹ ਹੈ। ਬਚਾ ਮਾਂ ਦੇ ਦੂਧ ਨਾਲ ਮੁੜਲੀਆਂ ਅਵਾਜ਼ਾਂ ਆਪਣੇ ਮਾਂ ਪਿਉ, ਭੈਣ ਭਰਾ ਤੋਂ ਸਿਖਦਾ ਤੇ ਉਨ੍ਹਾਂ ਸੰਕੇਤੀ ਅਵਾਜ਼ਾਂ ਲਈ ਨੀਅਤ ਕੀਤੇ ਅਰਥਾਂ ਨੂੰ ਹੌਲੀ ਹੌਲੀ ਜਾਣਦਾ ਹੈ। ਇਸ ਅਵਾਜ਼ ਤੇ ਅਰਥ ਦੇ ਮੇਲ ਤੋਂ ਹੀ ਬੋਲੀ ਦਾ ਸਹੀ ਅਰੰਭ ਹੁੰਦਾ ਹੈ। ਫਿਰ ਵਰਤੋਂ ਵਿਹਾਰ ਤੇ ਸਮਾਜਕ ਮੇਲ-ਜੋਲ ਨਾਲ ਉਸ ਦੇ ਸ਼ਬਦ-ਕੰਭਾਰ ਵਿਚ ਵਾਪਾ ਹੁੰਦਾ ਰਹਿੰਦਾ ਹੈ। ਤੇ ਇਹੋ ਬਚਪਨ ਦੀ ਦੌਲਤ ਅਗੇ ਉਮਰ ਭਰ ਖਰਚਣ ਦੇ ਕੰਮ ਆਉਂਦੀ ਹੈ।

ਸਰੀਰਕ ਭਿੰਨਤਾ, ਮਾਨਸਕ ਅਵਸਥਾ ਦੀ ਭਿੰਨਤਾ ਅਤੇ ਭੁਗੋਲਕ ਵਿਖੇਵਿਆਂ ਨੇ ਹਜ਼ਾਰਾਂ ਵਰਿਆਂ ਵਿਚ ਬੋਲੀਆਂ ਨੂੰ ਭਿੰਨ ਭਿੰਨ ਰੂਪ ਦਿੱਤੇ। ਸਮੇਂ ਦੇ ਲੇਖੇ ਚੱਕਰ ਹੇਠ ਆ ਕੇ ਇਹ ਵਿਖੇਵੇਂ ਹੋਰ ਵਧਦੇ ਗਏ। ਪਰ ਇਨ੍ਹਾਂ ਦਾ ਪਿੱਛਾ ਫੌਲਿਆਂ ਏਕਤਾ ਸਾਫ਼ ਦਿਸ ਪੈਂਦੀ ਹੈ। ਹੁਣ ਵੀ ਭਾਸ਼ਾ-ਵਿਗਿਆਨੀ ਸੰਸਾਰ ਦੀਆਂ ਤਿੰਨ ਹਜ਼ਾਰ ਵੱਖੋਂ ਵੱਖ ਬੋਲੀਆਂ ਨੂੰ ਕੇਵਲ ਅੱਠ ਦਸ ਹਿੱਸਿਆਂ ਵਿਚ ਵੰਡ ਕੇ ਨਿਪਟ ਲੈਂਦੇ ਹਨ। ਪ੍ਰੋਫੈਸਰ ਮੈਕਸਮੂਲਰ (1823-1900) ਦੇ ਵਿਚਾਰ ਅਨੁਸਾਰ ਸੰਸਾਰ ਦੇ ਭਾਸ਼ਾ-ਪਰਵਾਰਾਂ ਦੀ ਫੌਲਾ-ਫਾਲੀ ਕਰ ਕੇ ਅਖੀਰ ਚਾਰ ਪੰਜ ਸੌ ਮੂਲ ਧਾਰਾਂ ਰਹਿ ਜਾਂਦੇ ਹਨ। ਇਨ੍ਹਾਂ ਮੂਲ ਧਾਰਾਂ ਨੇ ਹੀ ਸਮਾਜਕ ਘੋਲ ਵਿਚ ਆ

ਕੇ ਹਜ਼ਾਰਾਂ ਬੋਲੀਆਂ ਤੇ ਲੱਖਾਂ ਸ਼ਬਦਾਂ ਨੂੰ ਜਨਮ ਦਿਤਾ । ਇਕ ਆਦਮੀ ਨੇ ਢੂਜੇ ਆਦਮੀ ਉਤੇ, ਇਕ ਕਬੀਲੇ ਨੇ ਢੂਜੇ ਕਬੀਲੇ ਉਤੇ, ਤੇ ਇਕ ਦੇਸ਼ ਨੇ ਢੂਜੇ ਦੇਸ਼ ਉਤੇ ਜਦੋਂ ਰਾਜਸੀ ਜਾਂ ਮਾਨਸਕ ਪ੍ਰਭਾਵ ਪਾਇਆ ਤਾਂ ਜੇਤੁੰ ਮਨੁੱਖ, ਕਬੀਲੇ ਜਾਂ ਦੇਸ਼ ਦੀ ਬੋਲੀ ਨੇ ਢੂਜੇ ਮਨੁੱਖਾਂ ਦੀ ਬੋਲੀ ਉਤੇ ਭਾਰੂ ਹੋ ਕੇ ਵਿਜੇ ਪਾਈ । ਵਿਕਾਸ-ਵਾਦ ਦੇ ਸਿਧਾਂਤ ਅਨੁਸਾਰ ਤਕਨੀ ਕੰਮ ਦੇ ਤਕਤੇ ਬਲਵਾਨ ਸ਼ਬਦਾਂ ਨੂੰ ਹੀ ਜੀਉਣ ਦੀ ਆਗਿਆ ਮਿਲੀ । ਪੁਰਾਣੀਆਂ ਬੋਲੀਆਂ ਆਪਣੇ ਮਾਲਕਾਂ ਵਾਂਝ ਹੋਈ ਹੋਈ ਮਾਰੀਆਂ ਗਈਆਂ । ਇਨ੍ਹਾਂ ਜਿੱਤਾਂ ਹਾਰਾਂ ਨੇ ਬੋਲੀਆਂ ਵਿਚ ਅਦਲਾ ਬਦਲੀ ਪੈਦਾ ਕੀਤੀ ਤੇ ਨਵੀਆਂ ਨਵੀਆਂ ਬੋਲੀਆਂ ਨੂੰ ਮੂਹਰੇ ਲਿਆਂਦਾ ; ਜੇਤੁੰ ਕੰਮ ਜਿੰਨੇ ਸ਼ਬਦ ਜਿਤਨੇ ਇਲਾਕੇ ਵਿਚ ਵਰਤਦੀ ਉਤੇ ਛੱਡੇ ਰਕਬੇ ਵਿਚ ਹੀ ਉਸ ਜਥਾਨ ਦਾ ਸ਼ਬਦ-ਕੌਸ਼ ਬਣਦਾ ਗਿਆ । ਇਉਂ ਵੱਖੋਂ ਵੱਖ ਦੇਸ਼ਾਂ ਦੇ ਘੋਰੇ ਵਿਚ ਵੱਖ ਵੱਖ ਤਰ੍ਹਾਂ ਦੇ ਸ਼ਬਦ ਪਲਦੇ ਰਹੇ । ਹਰ ਇਕ ਨੇ ਇਕੋਂ ਚੀਜ਼ ਦਾ ਨਾਂ ਆਪਣੇ ਆਪਣੇ ਨੁਕਤਾ ਨਿਗਾਹ ਤੋਂ ਭਿੰਨ ਭਿੰਨ ਪਾਇਆ । ਕਿਸੇ ਸਿੰਹ, ਕਿਸੇ ਸਿੰਹ, ਕਿਸੇ ਸ਼ੇਰ ਅਤੇ ਕਿਸੇ ਟਾਈਗਰ, ਲੈਇਨ ਜਾਂ ਹੋਰ ਆਖਿਆਂ । ਇਉਂ ਹਰ ਥਾਂ ਮਨੁੱਖ ਆਪਣੀ ਮਰਜ਼ੀ ਨਾਲ ਸ਼ਬਦ ਘੜਦਾ ਗਿਆ । ਭਾਵੇਂ ਉਸ ਦਾ ਸ਼ਬਦ-ਕੌਸ਼ ਭੰਡਾਰ ਆਪਣੇ ਆਲੇ ਦੁਆਲੇ ਤਕ ਹੀ ਮਹਿਦੂਦ ਸੀ, ਪਰ ਉਸ ਦੇ ਲਈ ਇਹੋ ਕਾਫੀ ਸੀ । ਥਾਂ ਵਿਚ ਭਰਤੀ ਦੇ ਸ਼ਬਦਾਂ ਦੀ ਭਰਮਾਰ ਨੇ ਵਾਧੂ ਸ਼ਬਦ-ਕੌਸ਼ ਵਧਾਇਆ ਜਿਸ ਤੋਂ ਥੱਗੇਰ ਵੀ ਗੁਜ਼ਾਰਾ ਸੰਭਵ ਸੀ । ਅੰਦਰਾਂ ਲਾਇਆ ਗਿਆ ਹੈ ਕਿ ਇਕ ਅਨਪੜ੍ਹ ਅੰਗਰੇਜ਼ ਕੇਵਲ ਤਿਤ ਸੌ ਸ਼ਬਦਾਂ ਵਿਚ ਹੀ ਆਪਣਾ ਕੰਮ ਸਾਰ ਲੈਂਦਾ ਹੈ ਤੇ ਪਤ੍ਰਿਆ ਲਿਖਿਆ ਛੇ ਸੱਤ ਸੌ ਸ਼ਬਦਾਂ ਨਾਲ । ਕਹਿਣ ਦਾ ਭਾਵ ਇਹ ਹੈ ਕਿ ਗੁਜ਼ਾਰਾ ਤਾਂ ਮਨੁੱਖ ਇਤਨੇ ਕੁ ਬੋਲ-ਭੰਡਾਰ ਨਾਲ ਵੀ ਕਰ ਸਕਦਾ ਸੀ ਤੇ ਕਰਦਾ ਹੈ ਪਰ ਦੁਨੀਆਂ ਭਰ ਦੇ ਮਨੁੱਖਾਂ ਦਾ ਮੇਲ ਜੋਲ-ਵਧਣ ਨਾਲ ਹਰ ਬੋਲੀ ਦੇ ਭੰਡਾਰ ਵਿਚ ਥੇਅੰਤ ਸ਼ਬਦਾਂ ਦਾ ਵਾਧਾ ਹੋਇਆ । ਤਜਾਰਤੀ ਆਵਾਜ਼ਾਈ ਨੇ ਇਕ ਢੂਜੇ ਦੇਸ਼ ਦੀ ਬੋਲੀਆਂ ਦੇ ਵੀ ਸੌਂਦੇ ਕੀਤੇ । ਕੋਈ ਵਾਪਰੀ ਕਿਤੋਂ ਕੋਈ ਸ਼ਬਦ ਲੈ ਆਇਆ ਤੇ ਕੋਈ ਉਥੇ ਆਪਣੇ ਦੇਸ਼ ਦਾ ਛੱਡ ਆਇਆ । ਇਹ ਬੋਲੀਆਂ ਦਾ ਲੈਣ ਦੇਣ ਇਤਨੇ ਵਿਸ਼ਾਲ ਪੈਮਾਨੇ ਤੇ ਚਲਿਆ ਕਿ ਇਸ ਦਾ ਅੰਦਰਾਂ ਨਹੀਂ ਲਾਇਆ ਜਾ ਸਕਦਾ । ਇਸੇ ਕਰਕੇ ਕਈ ਸ਼ਬਦਾਂ ਦਾ ਅਸਲ ਪਿੱਛਾ ਲੱਭਣਾ ਆਖਾ ਹੋ ਜਾਂਦਾ ਹੈ । ਕਲਗੀ, ਕੈਂਚੀ, ਗਲੀਚਾ, ਚਾਕੂ, ਤੱਪ ਆਦਿਕ ਸ਼ਬਦ ਤੁਰਕੀ ਤੋਂ ਆਏ ਹਨ । ਰੋਟੀ, ਤਵਾ, ਪਰਾਤ ਵੀ ਸਾਡੇ ਦੇਸ਼ ਦੇ ਨਹੀਂ । ਇਸੇ ਤਰ੍ਹਾਂ ਹੋਰ ਸ਼ਬਦਾਂ ਦਾ ਹਾਲ ਹੈ । ਹਿੰਦ ਦੀਆਂ ਬੋਲੀਆਂ ਵਿਚ ਛਾਰਸ਼ੀ ਤੇ ਅੰਗਰੇਜ਼ੀ ਸ਼ਬਦ ਤਾਂ ਥੇਅੰਤ ਹਨ ਕਿਉਂਕਿ ਦੇਵੇਂ ਜਥਾਨੀ ਬਦੇਸ਼ੀ ਹੋਣ ਦੇ ਥਾਵਜੂਦ ਕਾਫੀ ਸਮਾਂ ਇਥੋਂ ਦੀਆਂ ਰਾਜ-ਬੋਲੀਆਂ ਰਹੀਆਂ ਹਨ । ਕਮੀਜ਼, ਕਮਰਾ, ਚਾਬੀ, ਪੀਪਾ, ਬਾਲਟੀ, ਫਿਸਕੁਟ ਸੁਣ ਕੇ ਸਾਨੂੰ ਸੱਕ ਹੀ ਨਹੀਂ ਪੈਂਦਾ ਕਿ ਇਹ ਸ਼ਬਦ ਪੁਰਤਗਾਲ ਤੋਂ ਆਏ ਹੋਣਗੇ । ਇਵੇਂ ਹੀ ਮੈਕਸੀਕਨ ਦਾ ਚਾਕਲੇਟ, ਅਮ੍ਰੀਕਾ ਦਾ ਤਮਾਕੂ, ਜਰਮਨੀ ਦੀ ਟੀ, ਅਰਬੀ ਦੇ ਕਾਫੀ, ਹਲਵਾ, ਯੂਨਾਨੀ ਦਾ ਛੋਟੇ, ਫਰਾਂਸੀਸੀ ਦਾ ਕਾਰਤੂਸ, ਡੱਚੀ ਦਾ ਤਰੂਪ, ਤੇ ਇਤਾਲਵੀ ਜਥਾਨ ਦਾ ਲਡਜ਼ ਪਿਆਨੇ ਹੈ । ਜਪਾਨ ਦੀ 'ਬੈਂਜੇ' ਕਿਸ ਨੂੰ ਭੁੱਲੀ

ਫਿਸਾਲ ਲਈ ਕਰ ਧਾਰੂ ਤੋਂ—ਕਰਨਾ, ਕਰਾਉਣਾ, ਕਾਰ, ਕਾਰਾ, ਕਾਰਨਾਮਾ, ਕਿਰਤ, ਕਿੱਤਾ, ਕਿਰਤੀ, ਕਾਰਣ, ਕਾਰਜ, ਕਾਜ; ਕਰਤਾ, ਕਰਮ, ਕੰਮ, ਕੰਮੀ, ਕਮਾਊ, ਕਮਾ, ਨਿਕੰਮਾ, ਕਰਿਦਾ, ਕਰਤੱਵ, ਕਰਤੂਤ, ਕਰਨੀ, ਕਰੇਵਾ, ਕਰਾਇਆ, ਕਰਮੀਕੀ, ਕਾਰਮਣਾ ਆਦਿ ।

ਕੇ ਹਜ਼ਾਰਾਂ ਬੋਲੀਆਂ ਤੇ ਲੱਖਾਂ ਸ਼ਬਦਾਂ ਨੂੰ ਜਨਮ ਦਿਤਾ। ਇਕ ਆਦਮੀ ਨੇ ਦੂਜੇ ਆਦਮੀ ਉਤੇ, ਇਕ ਕਬੀਲੇ ਨੇ ਦੂਜੇ ਕਬੀਲੇ ਉਤੇ, ਤੇ ਇਕ ਦੇਸ਼ ਨੇ ਦੂਜੇ ਦੇਸ਼ ਉਤੇ ਜਦੋਂ ਰਾਜਸੀ ਜਾਂ ਮਾਨਸਕ ਪ੍ਰਭਾਵ ਪਾਇਆ ਤਾਂ ਜੇਤੁੰ ਮਨੁੱਖ, ਕਬੀਲੇ ਜਾਂ ਦੇਸ਼ ਦੀ ਬੋਲੀ ਨੇ ਦੂਜੇ ਮਨੁੱਖਾਂ ਦੀ ਬੋਲੀ ਉਤੇ ਭਾਰੂੰ ਹੋ ਕੇ ਵਿਜੈ ਪਾਈ। ਵਿਕਾਸ-ਵਾਦ ਦੇ ਸਿਧ ਤ ਅਨੁਸਾਰ ਤਕਤੀ ਕੌਮ ਦੇ ਤਕਤੇ ਬਲਵਾਨ ਸ਼ਬਦਾਂ ਨੂੰ ਹੀ ਜੀਉਣ ਦੀ ਆਗਿਆ ਮਿਲੀ। ਪੁਰਾਣੀਆਂ ਬੋਲੀਆਂ ਆਪਣੇ ਮਾਲਕਾਂ ਵਾਂਝੇ ਹੋਈ ਮਾਰੀਆਂ ਗਈਆਂ। ਇਨ੍ਹਾਂ ਜਿੱਤਾਂ ਹਾਰ੍ਹਾਂ ਨੇ ਬੋਲੀਆਂ ਵਿਚ ਅਦਲਾਂ ਬਦਲੀ ਪੈਦਾ ਕੀਤੀ ਤੇ ਨਵੀਆਂ ਨਵੀਆਂ ਬੋਲੀਆਂ ਨੂੰ ਮੂਹਰੇ ਲਿਆਂਦਾ। ਜੇਤੁੰ ਕੌਮ ਜਿੱਤੇ ਸ਼ਬਦ ਜਿਤਨੇ ਇਲਾਕੇ ਵਿਚ ਵਰਤਦੀ ਉਤੇਂ ਵੱਡੇ ਰਕਬੇ ਵਿਚ ਹੀ ਉਸ ਜਥਾਨ ਦਾ ਸ਼ਬਦ-ਕੌਸ਼ ਬਣਦਾ ਗਿਆ। ਇਉਂ ਵੇਖੋ ਵੱਖ ਦੇਸ਼ਾਂ ਦੇ ਘੋਰੇ ਵਿਚ ਵੱਖ ਵੱਖ ਤਰ੍ਹਾਂ ਦੇ ਸ਼ਬਦ ਪਲਦੇ ਰਹੇ। ਹਰ ਇਕ ਨੇ ਇਕੋ ਚੀਜ਼ ਦਾ ਨਾਂ ਆਪਣੇ ਆਪਣੇ ਨੁਕਤਾਂ ਨਿਗਾਹ ਤੋਂ ਭਿੰਨ ਭਿੰਨ ਪਾਇਆ। ਕਿਸੇ ਸਿੰਹ, ਕਿਸੇ ਸ਼ੀਂਹ, ਕਿਸੇ ਸ਼ੇਰ ਅਤੇ ਕਿਸੇ ਟਾਈਗਰ, ਲੋਇਨ ਜਾਂ ਹੋਰ ਆਖਿਆ। ਇਉਂ ਹਰ ਥਾਂ ਮਨੁੱਖ ਆਪਣੀ ਮਰਜ਼ੀ ਨਾਲ ਸ਼ਬਦ ਘੜਦਾ ਗਿਆ। ਭਾਵੇਂ ਉਸ ਦਾ ਸ਼ਬਦ-ਭੰਡਾਰ ਆਪਣੇ ਆਲੇ ਦੁਆਲੇ ਤਕ ਹੀ ਮਹਿਦੂਦ ਸੀ, ਪਰ ਉਸ ਦੇ ਲਈ ਇਹੋ ਕਾਫੀ ਸੀ। ਬਾਦ ਵਿਚ ਭਰਤੀ ਦੇ ਸ਼ਬਦਾਂ ਦੀ ਭਰਮਾਰ ਨੇ ਵਾਧੂ ਸ਼ਬਦ-ਕੋਸ਼ ਵਧਾਇਆ ਜਿਸ ਤੋਂ ਬਗੇਰ ਵੀ ਗੁਜ਼ਾਰਾ ਸੈਭਵ ਸੀ। ਅੰਦਰਾਂ ਲਾਇਆ ਗਿਆ ਹੈ ਕਿ ਇਕ ਅਨਪੜ੍ਹ ਅੰਗਰੇਜ਼ ਕ੍ਰੇਵਲ ਤਿੱਨ ਸੰਸਕ੍ਰਿਤ ਵਿਚ ਹੀ ਆਪਣਾ ਕੰਮ ਸਾਰ ਲੈਂਦਾ ਹੈ ਤੇ ਪਕੂਆ ਲਿਖਿਆ ਛੇ ਸੱਤ ਸੰਸਕ੍ਰਿਤ ਨਾਲ। ਕਹਿਣ ਦਾ ਭਾਵ ਇਹ ਹੈ ਕਿ ਗੁਜ਼ਾਰਾ ਤਾਂ ਮਨੁੱਖ ਇਤਨੇ ਕੁ ਬੋਲ-ਭੰਡਾਰ ਨਾਲ ਵੀ ਕਰ ਸਕਦਾ ਸੀ ਤੇ ਕਰਦਾ ਹੈ ਪਰ ਦੁਨੀਆਂ ਭਰ ਦੇ ਮਨੁੱਖਾਂ ਦਾ ਮੇਲ ਜੋਲ ਵਧਣ ਨਾਲ ਹਰ ਬੋਲੀ ਦੇ ਭੰਡਾਰ ਵਿਚ ਬੇਅੰਤ ਸ਼ਬਦਾਂ ਦਾ ਵਾਧਾ ਹੋਇਆ। ਤਜਾਰਤੀ ਆਵਾਜ਼ਾਈ ਨੇ ਇਕ ਦੂਜੇ ਦੇਸ਼ ਦੀ ਬੋਲੀਆਂ ਦੇ ਵੀ ਸੌਂਦ ਕੀਤੇ। ਕੋਈ ਵਪਾਰੀ ਕਿਤੋਂ ਕੋਈ ਸ਼ਬਦ ਲੈ ਆਇਆ ਤੇ ਕੋਈ ਉਥੇ ਆਪਣੇ ਦੇਸ਼ ਦਾ ਡੱਡ ਆਇਆ। ਇਹ ਬੋਲੀਆਂ ਦਾ ਲੈਣ ਦੇਣ ਇਤਨੇ ਵਿਸ਼ਾਲ ਪੈਮਾਨੇ ਤੇ ਚਲਿਆ ਕਿ ਇਸ ਦਾ ਅੰਦਰਾਂ ਨਹੀਂ ਲਾਇਆ ਜਾ ਸਕਦਾ। ਇਸੇ ਕਰਕੇ ਕਈ ਸ਼ਬਦਾਂ ਦਾ ਅਸਲ ਪਿੱਛਾ ਲੱਭਣਾ ਐਖਾ ਹੋ ਜਾਂਦਾ ਹੈ। ਕਲਗੀ, ਕੈਂਚੀ, ਗਲੀਚਾ, ਚਾਕੂ, ਤੋਪ ਆਦਿਕ ਸ਼ਬਦ ਤੁਰ੍ਕੀ ਤੋਂ ਆਏ ਹਨ। ਰੋਟੀ, ਤਵਾ, ਪਰਾਤ ਵੀ ਸਾਡੇ ਦੇਸ਼ ਦੇ ਨਹੀਂ। ਇਸੇ ਤਰ੍ਹਾਂ ਹੋਰ ਸ਼ਬਦਾਂ ਦਾ ਹਾਲ ਹੈ। ਹਿੰਦੇ ਦੀਆਂ ਬੋਲੀਆਂ ਵਿਚ ਛਾਰਸੀ ਤੇ ਅੰਗਰੇਜ਼ੀ ਸ਼ਬਦ ਤਾਂ ਬੇਅੰਤ ਹਨ ਕਿਉਂਕਿ ਦੋਵੇਂ ਜਥਾਨਾਂ ਬਦੇਸ਼ੀ ਹੋਣ ਦੇ ਬਾਵਜੂਦ ਕਾਫੀ ਸਮਾਂ ਇਥੋਂ ਦੀਆਂ ਰਾਜ-ਬੋਲੀਆਂ ਰਹੀਆਂ ਹਨ। ਕਮੀਜ਼, ਕਮਰਾ, ਚਾਬੀ, ਪੀਪਾ, ਬਾਲਟੀ, ਦਿਸ਼ਰੂਟ ਸੁਣ ਕੇ ਸਾਨੂੰ ਸੱਕ ਹੀ ਨਹੀਂ ਪੈਂਦਾ ਕਿ ਇਹ ਸ਼ਬਦ ਪੁਰਤਗਾਲ ਤੋਂ ਆਏ ਹੋਣਗੇ। ਇਥੋਂ ਹੀ ਮੈਕਸੀਕਨ ਦਾ ਚਾਕਲੇਟ, ਅਮ੍ਰੀਕਾ ਦਾ ਤਮਾਕੂ, ਜਰਮਨੀ ਦੀ ਟੀ, ਅਰਬੀ ਦੇ ਕਾਫੀ, ਹਲਵਾ, ਯੂਨਾਨੀ ਦਾ ਛੋਟੇ, ਫਰਾਂਸੀਸੀ ਦਾ ਕਾਰਡਸ, ਡੱਬੀ ਦਾ ਤਰੂਪ, ਤੇ ਇਤਾਲਵੀ ਜਥਾਨ ਦਾ ਲਵਜ਼ ਪਿਆਨੇ ਹੈ। ਜਪਾਨ ਦੀ 'ਬੇਜ਼' ਕਿਸ ਨੂੰ ਭੁੱਲੀ

ਫਿਸਾਲ ਲਈ ਕਰ ਧਾਰੂੰ ਤੋਂ—ਕਰਨਾ, ਕਰਾਉਣਾ, ਕਾਰ, ਕਾਰਾ, ਕਾਰਨਾਮਾ, ਕਿਰਤ, ਕਿੱਤਾ, ਕਿਰਤੀ, ਕਾਰਣ, ਕਾਰਜ, ਕਾਜ, ਕਰਤਾ, ਕਰਮ, ਕੰਮ, ਕੰਮੀ, ਕਮਾਉ, ਕਾਮਾ, ਨਿਕੰਮਾ, ਕਰਿਦਾ, ਕਰਤੋਵੇ, ਕਰਤੂਤ, ਕਰਨੀ, ਕਰੇਵਾ, ਕਰਾਇਆ, ਕਰਮੀਕੀ, ਕਾਰਮਣਾ ਆਦਿ।

ਵਿਚ 'ਪਰਮੇਸ਼ਰ' ਦੇ ਅਰਥਾਂ ਵਿਚ ਵਰਤਿਆ ਜਾਣ ਲੱਗਾ । 'ਬਾਬਾ' ਅਰਥੀ ਵਿਚ ਬਜ਼ੁਰਗ ਜਾਂ 'ਪਿਉ' ਨੂੰ ਕਹਿੰਦੇ ਹਨ । ਸਾਡੇ ਆ ਕੇ ਇਹੋ ਪਿਉ ਦਾ ਪਿਉ ਬਣ ਗਿਆ । ਪਹਿਲੇ ਵੀਣਾ ਵਜਾਉਣ ਵਿਚ ਮਾਹਰ ਕਲਾਕਾਰ ਨੂੰ 'ਪ੍ਰਬੀਣ' ਕਿਹਾ ਜਾਂਦਾ ਸੀ ਹੁਣ ਪ੍ਰਬੀਣ ਦਾ ਅਰਥ ਹੀ 'ਸਿਆਣਾ' ਚਲ ਪਿਆ, ਭਾਵੇਂ ਉਹ ਕਿਸੇ ਗੱਲ ਦਾ ਮਾਹਰ ਹੋਵੇ । 'ਹਿਮਾਚਲ' ਦਾ ਅਰਥ ਹੈ 'ਬਰਫ ਦਾ ਘਰ' ਇਸੇ ਤੋਂ ਉਤਰ ਵਲ ਦਾ ਪਾਸਾ 'ਸ਼ਿਮਾਲ' ਕਹਾਇਆ ਤੇ ਠੰਢੇ ਦੇਸ਼ ਦੇ ਸ਼ਹਿਰ ਦਾ ਨਾਂ ਵੀ 'ਸ਼ਿਮਲਾ' ਪਿਆ । ਜਥਾਨ ਵਿਚ 'ਹਾਥੇ' ਦੀ ਥਾਂ 'ਸੱਸਾ' ਹੋ ਜਾਣਾ ਮਾਮੂਲੀ ਗੱਲ ਹੈ । ਜਿਵੇਂ ਸਿੰਧ ਦਾ ਹਿੰਦ, ਸਪਤ ਦਾ ਹਫਤ, ਕੋਸ ਦਾ ਕੋਹ, ਰੋਸ ਦਾ ਰੋਹ ਤੇ ਦਸ ਦਾ ਦਹ । ਅਰਥੀ ਵਿਚ 'ਅਜੀਰ' ਮੁਖੀ ਆਗੂ ਨੂੰ ਕਹਿੰਦੇ ਹਨ, ਅਸੀਂ 'ਦੌਲਤਮੰਦ' ਨੂੰ ਆਖਦੇ ਹਾਂ । 'ਛਕੀਰ' ਦਾ ਅਰਥ ਹੈ ਸਾਧੂ ਆਦਮੀ, ਪਰ ਇਹ ਮੰਗਤੇ ਲਈ ਵੀ ਵਰਤਿਆ ਜਾਂਦਾ ਹੈ । 'ਬਿੰਦੂ' ਜਾਂ 'ਬੂਂਦੀ' ਵਰਗੀ ਨਿੱਕੀ ਮਠਿਆਈ 'ਬੂਂਦੀ' ਕਹੀ ਜਾਂਦੀ ਹੈ । ਇਸੇ ਤੋਂ 'ਮੱਖੇ ਦਾ ਗੋਲ ਟਿੱਕਾ 'ਬਿੰਦੀ' ਅਖਵਾਇਆ । 'ਧੈਲਾ' ਦਾ ਅਰਥ ਹੈ 'ਚਿੱਟਾ,' ਇਸ ਤੋਂ ਚਿੱਟੇ ਕੇਸਾਂ ਤੇ ਚਿੱਟੇ ਉਜਲ ਬੈਲ ਦਾ ਨਾਂ ਵੀ 'ਧੈਲਾ' ਪੈ ਗਿਆ । 'ਰੱਤ'—ਲਹੂ ਵਰਗਾ ਲਾਲ ਰੰਗ ਹੋਣ ਕਾਰਣ ਇਕ ਬੂਟੀ ਦੇ ਨਿੱਕੇ ਫਲਾਂ ਦਾ ਨਾਂ 'ਰੱਤੀਆਂ' ਜਾਂ ਰੱਤਕਾਂ ਕਹਿਲਾਇਆ । ਮੁੰਡਨ ਸੰਸਕਾਰ ਕਰਨ ਕਰਕੇ ਮੁੰਡਾ ਸ਼ਬਦ ਚਲਿਆ (ਕੁੜੀਆਂ ਦਾ ਇਹ ਸੰਸਕਾਰ ਨਹੀਂ ਹੁੰਦਾ) ਮੌਨਾ (ਕੇਸ ਹੀਣ) ਸ਼ਬਦ ਇਸ ਤੋਂ ਚਲਿਆ । 'ਚੇਲਾ ਮੁੰਨਣਾ' ਇਸੇ ਰੀਤੀ ਦੀ ਕਾਢ ਸੀ, ਇਸੇ ਰੋਡ ਭੋੜ ਸੂਰਤ ਤੋਂ ਹੀ ਚਰਖੇ ਦਾ 'ਮੁੰਨਾ' ਬਣਿਆ ਜਾਪਦਾ ਹੈ । ਖੱਤ (ਕੁੜੀ ਦੇ ਵਿਆਹ ਦੇ ਕਪੜੇ) ਕਿਉਂਕਿ ਖਾਟਾਂ-ਪਲੰਘਾਂ ਉਤੇ ਧਰ ਕੇ ਵਿਖਾਏ ਜਾਂਦੇ ਸਨ ਇਸ ਲਈ ਇਸ ਦਾ ਨਾਂ ਹੀ 'ਖਟ' ਪੈ ਗਿਆ । ਹੋ ਸਕਦਾ ਹੈ ਖਟ—ਛੇ ਕਪੜਿਆਂ ਦੀ ਪੁਸ਼ਾਕ ਲਈ ਵਰਤਿਆ ਜਾਂਦਾ ਰਿਹਾ ਹੋਵੇ । ਪਹਿਲਿਆਂ ਜਮਾਨਿਆਂ ਵਿਚ ਜਮੀਨੀ ਕਬਜ਼ੇ ਦੀ ਲਿਖਤ ਫੱਟੀ ਜਾਂ ਪੱਟੀ ਉਤੇ ਲਿਖੀ ਹੁੰਦੀ ਸੀ । ਇਸੇ ਤੋਂ ਪੱਟਾ ਲਛੜ ਤੁਰਿਆ, ਇਸੇ ਪੱਟੀ ਤੋਂ ਹੀ ਪੱਤੀ ਸ਼ਬਦ ਚੱਲਿਆ ਹੈ । ਪੁਰਾਣੇ ਜਮਾਨੇ ਘੜੀ ਯਾ ਘੜਾ ਰੋਤੇ ਦਾ ਭਰਿਆ ਜਾਂਦਾ ਸੀ ਤੇ ਉਸ ਵਿਚ ਕੀਤੇ ਨਿਕੇ ਜੇਹੇ ਛੇਕ ਥਾਣੀਂ ਰੇਤਾ ਵਗਦਾ ਰਹਿੰਦਾ ਸੀ, ਇਹ ਰੇਤਾ ਖਾਸ ਮਿਣਤੀ ਦਾ ਹੁੰਦਾ ਸੀ ਤੇ ਮੁਕਰਰ ਸਮੇਂ ਵਿਚ ਵਗ ਨਿਕਲਦਾ ਸੀ । ਇਸ ਤੋਂ ਸਮੇਂ ਦਾ ਅਨੁਮਾਨ ਲਾਇਆ ਜਾਂਦਾ ਸੀ । ਅਜ ਕਲ੍ਹ ਇਸੇ ਕਰ ਕੇ ਸਮਾਂ ਦਸਣ ਵਾਲੇ ਯੰਤ੍ਰ ਨੂੰ 'ਘੜੀ' ਕਿਹਾ ਜਾਂਦਾ ਹੈ । ਪਹਿਲੇ ਪਹਿਲ ਈਸਟ ਇੰਡੀਆ ਕੰਪਨੀ ਨੇ ਹਿੰਦ ਵਿਚ ਜੋ ਫੌਜਾਂ ਖੜੀਆਂ ਕੀਤੀਆਂ, ਉਨ੍ਹਾਂ ਵਿਚ ਮਦਰਾਸ ਦੇ ਵਸੀਕਾਂ—ਤੇਲਗੂ ਲੋਕਾਂ ਦੀ ਗਿਣਤੀ, ਵਧੇਰੇ ਸੀ, ਇਸ ਲਈ ਤੇਲਗਾ ਲਛੜ (ਜਗਾ ਛੇਵਖਾਨੀ ਨਾਲ) ਫੌਜੀ ਲਈ ਵਰਤਿਆਂ ਜਾਣ ਲੱਗਾ । ਮਸ਼ਹੂਰ ਜਰਮਨ ਫਿਲਾਸਫਰ ਨਿਤਸੇਵੇ ਦੇ ਨਾਂ ਤੇ ਨਾਜ਼ੀਵਾਦ ਚਲਿਆ ਤੇ ਪਿਛੋਂ ਹਿਟਲਰੀ ਪ੍ਰਭਾਵ ਦਾ ਸਿਟਾ ਇਹ ਹੋਇਆ ਕਿ 'ਨਾਜ਼ੀ' ਜਾਲਮ ਦੇ ਅਰਥਾਂ ਵਿਚ ਵਰਤਿਆ ਜਾਣ ਲੱਗਾ । ਲਾਤਿਨੀ ਦਾ ਕੇਸਰ, ਅਰਥੀ ਵਿਚ ਕੇਸਰ, ਅੰਗਰੇਜ਼ੀ ਵਿਚ ਸੀਜ਼ਰ ਤੇ ਕੂਸੀ ਵਿਚ ਜਾਰ ਬਣਕੇ ਚਲਦਾ ਰਿਹਾ ਹੈ । ਅਰਥ ਸੀ ਰਾਜਾ ।

ਅੰਗਰੇਜ਼ੀ ਵਿਚ ਪਹਿਲੇ ਸ਼ਰਾਬ ਦੇ ਪੀਪਿਆਂ ਵਿਚ ਸੁਰਾਖ ਕਰਨ ਵਾਲੇ ਨੂੰ 'ਬਰੋਕਰ' ਕਿਹਾ ਜਾਂਦਾ ਸੀ, ਅਜ ਇਸ ਦਾ ਅਰਥ 'ਦਲਾਲ' ਹੈ । ਇਵੇਂ ਜਿਵੇਂ ਯੂਨਾਨੀ ਪਦ ਪੋਲਿਸ ਦਾ ਅਰਥ 'ਨਗਰ' ਸੀ ਪਿਛੋਂ ਇਹੋ ਪੋਲੀਸ, ਪਾਲਸੀ ਤੇ ਪਾਲਿਟਿਕਸ ਆਦਿ ਦਾ ਜਨਮ ਦਾਤਾ ਬਣਿਆ । ਇਕ ਇਤਾਲਵੀ ਸਿੱਕੇ ਦਾ ਨਾਂ ਗਜ਼ਟ (ਇਕ ਪੈਸੇ) ਹੈ ਕਿਉਂਕਿ ਕਿਸੇ ਜਮਾਨੇ ਵਿਚ ਉਥੇ ਇਕ ਅਖਵਾਰ ਇਕ ਪੈਸੇ ਨੂੰ ਵਿਕਦਾ ਹੁੰਦਾ ਸੀ ਤੇ ਫਿਰ ਉਸ ਅਖਵਾਰ ਦਾ ਨਾਂ ਹੀ ਗਜ਼ਟ

ਪੈ ਗਿਆ ਤੇ ਉਥੋਂ ਚਲ ਕੇ ਗਜ਼ਟ 'ਪ੍ਰਕਾਸ਼ਨ' ਦੇ ਅਰਥਾਂ ਵਿਚ ਵਰਤਿਆ ਜਾਣ ਲਗਾ।

ਇਹ ਹੈ ਸ਼ਬਦਾਂ ਦੀਆਂ ਉਲਟ ਪੁਲਟ ਕਲਾਬਾਚੀਆਂ। ਕਈ ਚੀਜ਼ਾਂ ਮਨੁੱਖ ਨੂੰ ਕਹਿਣੀਆਂ ਸੁਣਨੀਆਂ ਪਸੰਦ ਨਹੀਂ ਇਸ ਲਈ ਉਨ੍ਹਾਂ ਦੇ ਥਾਂ ਸ਼ਬਦ ਬਦਲ ਆਏ ਦਾ ਹੈ। ਮੌਤ ਨੂੰ ਸੁਰਗਵਾਸ ਜਾਂ ਚੜ੍ਹਾਈ ਕਰਨਾ, ਚੇਚਕ ਨੂੰ ਮਾਤਾ, ਵਿਭਦਾਰ ਨੂੰ ਮੈਹੁ-ਕਾਲਾ, ਸੱਪ ਨੂੰ ਕੀਝਾ, ਵੇਸਵਾ ਨੂੰ ਰਾਮਸਨੀ ਜਾਂ ਬਾਈ (ਬਾਈ ਅਦਰਵਾਚਕ ਪਦ ਹੈ ਜਿਵੇਂ ਮੀਰਾਬਾਈ), ਅੰਨ੍ਤ ਨੂੰ ਸੁਰਦਾਸ ਜਾਂ ਹਾਡਜ਼, ਭੰਗੀ ਨੂੰ ਮਿਹਤਰ ਜਾਂ ਬਾਲਮੀਕ, ਨਾਈ ਨੂੰ ਰਾਜਾ ਜਾਂ ਸੈਨਾਪਤ, ਚਮਾਰ ਨੂੰ ਰਵਦਾਸੀਂ, ਜੁਲਾਹੇ ਨੂੰ ਕਬੀਰ ਪੰਥੀ, ਅਛੂਤ ਨੂੰ ਹਰੀਜਨ ਜਾਂ ਮਜ਼ਬੀ ਆਖਣਾ ਪਸੰਦ ਕੀਤਾ ਜਾਂਦਾ ਹੈ। ਦੁਕਾਨਦਾਰ ਲਈ ਦੁਕਾਨ ਬੰਦ ਕਰਨੀ ਭਾਉਂਦੀ ਨਹੀਂ, ਉਹ ਦੁਕਾਨ ਬੰਦ ਕਰਨ ਨੂੰ ਦੁਕਾਨ ਵਧਾਉਣਾ ਕਹਿੰਦਾ ਹੈ। ਇਵੇਂ ਜਿਵੇਂ ਦੀਵਾ ਬੁਸ਼ਾਉਣ ਲਈ, ਦੀਵਾ ਵੱਡਾ ਕਰਨਾ, ਗਿੱਲੇ ਕੇਸ ਸੁਕਾਉਣ ਲਈ—'ਕੇਸ ਗਰੇ ਕਰਨ' ਦਾ ਮੁਹਾਵਰਾ ਹੈ। ਇਸੇ ਤਰ੍ਹਾਂ ਹੋਰ ਝਿਜਕ ਵਾਲੀਆਂ ਗੱਲਾਂ ਨੂੰ ਵੀ ਮਨੁੱਖ ਕਈ ਵਾਰ ਆਪਣੀ ਬੋਲੀ ਛੱਡ ਕੇ ਦੂਜੀ ਬੋਲੀ ਰਾਹੀਂ ਪ੍ਰਗਟ ਕਰਦਾ ਹੈ। ਕੋਈ ਸਾਉਂ ਆਦਮੀ 'ਮੁੜਣਾ ਜਾਂ ਹੁੱਗਣਾ' ਸ਼ਬਦ ਨਹੀਂ ਵਰਤਦਾ, ਇਸ ਦੀ ਥਾਂ ਪਿਸ਼ਾਬ ਕਰਨਾ ਜਾਂ ਸੌਚ ਜਾਣਾ ਹੀ ਆਖੇਗਾ ਹਾਲਾਂਕਿ ਅਰਥ ਇਕੋ ਹੀ ਹੈ। ਨਵਾਂ ਵਿਆਹਿਆ ਮੁੰਡਾ ਸੰਗ ਦਾ ਮਾਰਿਆ ਆਪਣੀ ਪਤਨੀ ਨੂੰ ਵਹੁਟੀ ਜਾਂ ਘਰਵਾਲੀ ਕਹਿੰਦੇਂ ਪਰਹੋੜ ਕਰਦਾ 'ਵਾਈਫ਼' ਆਖਦਾ ਹੈ। ਇਹ ਗੱਲ ਮਨੁੱਖ ਦੀ ਇਸ ਰੂਚੀ ਦਾ ਸਿਟਾ ਹੈ ਕਿ ਉਹ ਸ਼ਰਮ ਲੋੜਿਆ ਵਾਲੇ ਮਾਮਲਿਆਂ ਵਿਚ ਸ਼ਬਦਾਵਲੀ ਬਦਲਾ ਕੇ ਢੰਗ ਟਪਾ ਲੈਂਦਾ ਹੈ। ਇਸ ਨਾਲ ਨਵੇਂ ਸ਼ਬਦਾਂ ਨੂੰ ਆਉਣ ਤੇ ਆ ਕੇ ਵੱਸਣ ਦੀ ਪੂਰੀ ਖੁੱਲ੍ਹ ਮਿਲ ਜਾਂਦੀ ਹੈ।

ਇਹੋ ਹਾਲ ਇਤਿਹਾਸਕ ਮਹੱਤਤਾ ਰੱਖਣ ਵਾਲੇ ਥਾਵਾਂ ਦੇ ਨਾਵੀਂ ਦਾ ਹੈ। ਕਿਸੇ ਇਕ ਪ੍ਰਭਾਵਸ਼ੀਲ ਵਿਅਕਤੀ ਦੇ ਜਾਂ ਕੌਮ ਦੇ ਨਾਂ ਤੇ ਕੋਈ ਸ਼ਬਦ ਚੱਲਿਆ ਤੇ ਫਿਰ ਆਪਣੀ ਨਿਸ਼ਾਨੀ ਕਾਇਮ ਰਖਦਾ ਹੋਇਆ ਉਸ ਤਾਰੀਖੀ ਵਡਿਆਈ ਵੱਲ ਇਸ਼ਾਰਾ ਕਰਦਾ ਰਹਿੰਦਾ ਹੈ। ਜਿਵੇਂ ਲਵਪੁਰ ਦਾ ਲਾਹੌਰ, ਕੁਸੂਰ ਦਾ ਕਸੂਰ, ਪੋਰਸ ਦਾ ਪੁਰਸਪੁਰ (ਪਿਸ਼ਾਵਰ), ਟੱਕ ਜਾਤੀ ਦਾ ਟੈਕਸਲਾ, ਮਾਲਵ ਜਾਤੀ ਦਾ ਮਾਲਵਾ, ਗੁੱਜਰ ਜਾਤੀ ਦਾ ਗੁੱਜਰਾਵਲਾ ਜਾਂ ਗੁਜਰਾਤ, ਸਿਆਲਾਂ ਦਾ ਸਿਆਲ ਕੋਟ, ਭੱਟੀਆਂ ਦਾ ਭੱਟਿੰਡਾ (ਬਠਿੰਡਾ), ਫਿਰੋਜ਼ਸ਼ਾਹ ਬਾਦਸ਼ਾਹ ਦਾ ਵਸਾਇਆ ਹੋਇਆ ਫਿਰੋਜ਼ਪੁਰ, ਰਾਜੇ ਬੀਕਾ ਦਾ ਵਸਾਇਆ ਹੋਇਆ ਬੀਕਾਨਗਰ-ਬੀਕਾਨੇਰ, ਭੱਟੀਆਂ ਦਾ ਭੱਟੀਨਗਰ-ਭਟਨੇਰ, ਲੋਧੀਆਂ ਦਾ ਅਬਾਦਾਂ ਕੀਤਾ ਲੁਹਿਆਣਾ ਅਤੇ ਬਾਬੇ ਆਲੇ ਦੀ ਪੱਤੀ (ਪੱਟੀ) ਪਟਿਆਲਾ। ਇਸੇ ਤਰ੍ਹਾਂ ਐਬਟਾਬਾਦ, ਕੈਬਲਪੁਰ, ਮਿੰਟਗੁਮੜੀ, ਡਲਹੌਜੀ, ਕੋਹ ਮਰੀ, ਆਦਿਕ ਥਾਵਾਂ ਦੇ ਨਾਂ ਅੰਗਰੇਜ਼ੀ ਪ੍ਰਭਾਵ ਦਾ ਸਿੱਟਾ ਹਨ। ਕਈ ਸ਼ਬਦਾਂ ਦੀ ਅਜੀਬ ਦੁਨੀਆਂ ਦਾ ਕੁਝ ਪਤਾ ਨਹੀਂ ਲਗਦਾ ਕਿ ਉਹ ਕਿਸ ਕਿਸ ਤਰ੍ਹਾਂ ਦੇ ਭੇਦ ਆਪਣੇ ਜੁੱਸੇ ਵਿਚ ਢੂਹਾਈ ਬੈਠੇ ਹਨ। ਭਾਸ਼ਾ-ਵਿਗਿਆਨੀਆਂ ਨੇ ਸੁਲੂਕ ਤਬਦੀਲੀਆਂ ਤੋਂ ਇਲਾਵਾ ਮਨੁੱਖ ਦੀਆਂ ਬਹੁਤ ਸਾਰੀਆਂ ਪੁਰਾਣੀਆਂ ਮਾਨਸਕ ਤਬਦੀਲੀਆਂ ਦਾ ਵੀ ਇਨ੍ਹਾਂ ਸ਼ਬਦਾਂ ਦੇ ਰਾਹੀਂ ਹੀ ਕਾਫ਼ੀ ਨਿਰਣਾ ਕੀਤਾ ਹੈ। ਬੋਲੀਆਂ ਦੀ ਖੋਜ ਨੇ ਖਾਸ ਕਰ ਕੇ ਇਤਿਹਾਸਕ ਖੋਜ ਵਿਚ ਜਿਤਨੀ ਮਦਦ ਦਿੱਤੀ ਹੈ, ਉਤਨੀ ਮਦਦ ਹੋਰ ਕਿਸੇ ਚੀਜ਼ ਤੋਂ ਨਹੀਂ ਮਿਲੀ। ਇਕ ਇਕ ਸ਼ਬਦ ਕੀ ਕੀ ਅਠਥ, ਕੀ ਕੀ ਹੱਦਬੀਤੀਆਂ, ਤੇ ਕੀ ਕੀ ਜੱਗ ਬੀਤੀਆਂ ਦੇ ਪਾਜ ਖੋਲ੍ਹਦਾ ਹੈ, ਇਹ ਇਕ ਬੜਾ ਦਿਲਚਸਪ ਮਜ਼ਮੂਨ ਹੈ। ਪਰ ਇਹ ਗੱਲ ਮੰਨਣ ਵਾਲੀ ਹੈ ਕਿ ਸ਼ਬਦ ਵਿਚਾਰ ਆਪ ਤਾਂ ਕੁਝ ਵੀ ਨਹੀਂ, ਇਹ ਤਾਂ ਮਨੁੱਖ ਦਾ ਖਿਡੋਣਾ ਹੀ ਹੈ, ਜੋ ਕੁਝ ਉਹ ਆਖੇ, ਉਹ ਕੁਝ ਬਣ ਕੇ ਆ ਜਾਂਦਾ ਹੈ।

ਅਨ੍ਹਾਰਵੀਂ ਸਦੀ ਵਿਚ ਜਾਲਮ ਮੁਗਲ ਸਰਕਾਰ ਦੇ ਕੌਚੇ ਵੱਚੇ ਬਨਵਾਸੀ ਸਿੱਖਾਂ ਨੇ ਅਪਣੀ ਹੀ ਗੁਪਤ ਬੋਲੀ ਬਣਾ ਲਈ ਸੀ—ਮਿਰਚ ਨੂੰ ਲੜਾਕੀ, ਕੌਚੇ ਨੂੰ ਰੂਪਾ, ਛੱਲਿਆਂ ਨੂੰ ਬਦਾਮ, ਸਾਗ ਨੂੰ ਸਬਜ਼ ਪਲਾ, ਮੱਕੀ ਨੂੰ ਬਸੰਤ 'ਕੋਰ, ਕਣਕ ਨੂੰ ਰੂਪ ਕੋਰ, ਦੱਧ ਨੂੰ ਸਮੰਦਰ, ਘਿਊ ਨੂੰ ਪੰਜਵਾਂ, ਵੈਲ ਨੂੰ ਛੇਵਾਂ, ਖੰਡ ਨੂੰ ਚੁਪ, ਸੱਕਰ ਨੂੰ ਸਿਰਖਿੰਡੀ, ਅੰਨ੍ਹੇ ਨੂੰ ਸੂਰਮਾ, ਲੰਗੜੇ ਨੂੰ ਸੁਚਾਲਾ, ਗੰਜੇ ਨੂੰ ਕਲਗਾ, ਕਾਣੇ ਨੂੰ ਲੱਖਨੇਤਰਾ, ਲ੍ਹੈਵੇ ਨੂੰ ਲੱਖ-ਬਾਂਹਾ, ਰਜਾਈ ਨੂੰ ਅਫਲਾਤੁਨੀ, ਅਫੀਮ ਨੂੰ ਛਤਰਪਾਰਾ, ਬੱਕਰੀ ਨੂੰ ਅਕਾਸ਼ ਪਰੀ, ਘੱਚੇ ਨੂੰ ਅਰਾਕਾ, ਗੱਡੇ ਨੂੰ ਜਹਾਜ਼, ਖਰਪੇ ਨੂੰ ਬਾਜ਼, ਕਹੀ ਨੂੰ ਪਤਾਲਪੁਰੀ, ਸਟੇ ਨੂੰ ਅਕਲਦਾਨ ਜਾਂ ਕਾਨੂੰਗੇ, ਕੁੱਤੇ ਨੂੰ ਕੁਰਬਦੀਨ, ਲੰਗੋਟੇ ਨੂੰ ਵਿਸਕੂ, ਹੁੱਕਾ ਪੀਣ ਨੂੰ ਗਪੀ ਚੁਘਣਾ, ਰੁਪਏ ਨੂੰ ਛਿੱਲੜ, ਭੇਰੇ ਨੂੰ ਛਾਉਣੀ, ਜੰਡਫਲੀ ਨੂੰ ਜਲੇਬੀ, ਪਰੋਠੇ ਨੂੰ ਤਹਿਤੋੜ, ਚਟਣੀ ਨੂੰ ਤੁਰਤ ਪਲਾ, ਗਾਜ਼ਜਾਰ ਨੂੰ ਗਬਿੰਦੀਆਂ, ਬਤਾਊ ਨੂੰ ਬਟੇਰਾ, ਦਾਟਣ ਨੂੰ ਮੁੱਖਮਾਜਣਾ, ਟੀਂਡੇ ਨੂੰ ਰਾਮ ਲੱਭ੍ਰ, ਹੋਲਾਂ ਨੂੰ ਲਾਇਚੀ, ਮੱਠ ਬਾਜਰੇ ਨੂੰ ਲਾਇਚੀ ਦਾਣਾ। ਇਤਿ ਆਦਿ ।

ਇਹ ਸਾਰੇ ਸ਼ਬਦ ਕੋਈ ਅਰਥ ਰਖਦੇ ਸਨ ਤੇ ਹਰ ਚੀਜ਼ ਦੀ ਖਾਸ ਸਿਫ਼ਤ ਲੈ ਕੇ ਹੀ ਨਵੇਂ ਨਾਂ ਦੀ ਘਾੜਤ ਹੋਈ ਸੀ । ਇਉਂ ਅਸੀਂ ਵੇਖਦੇ ਹਾਂ ਕਿ ਸੰਕਟ ਕਾਲ ਦੀ ਟਕਸਾਲ ਵਿਚ ਵੀ ਮਨੁੱਖ ਨਵੇਂ ਸ਼ਬਦ ਘੜਦਾ ਰਹਿੰਦਾ ਹੈ । 1947 ਦੇ ਛਸਾਦਾਂ ਤੇ ਦੇਸ਼ ਵੰਡ ਨੇ ਕਈ ਅੰਗਰੇਜ਼ੀ ਦੇ ਅਪ੍ਰਸਿੱਧ ਲਫਜ਼ ਅਨਪੜਾਂ ਦੀ ਜਬਾਨ ਤੇ ਚਾੜ੍ਹ ਕੇ ਅਮ ਕਰ ਦਿੱਤੇ ਤੇ ਇਕ ਤਰ੍ਹਾਂ ਪੰਜਾਬੀ ਦਾ ਅੰਗ ਬਣਾ ਦਿੱਤੇ । ਜਿਵੇਂ ਕਰਫਿਊ, ਰੋਇਟਸ, ਅਟੈਕ, ਰਫਿਊਜੀ, ਅਲਾਟਮੈਂਟ ਕਲੇਮ, ਲੋਨ, ਪਰਾਪੂਰੀ, ਇਸੇ ਤਰ੍ਹਾਂ ਰਾਸ਼ਨ ਬੰਦੀ ਨੇ ਰਾਸ਼ਨ, ਕੰਟਰੋਲ, ਬਲੈਕ ਡੀਪੂ, ਪਰਮਿਟ ਆਦਿ ।

ਬੋਲੀ ਦੇ ਬਣਾਉਣ ਢਾਹੁਣ ਵਿਚ ਇਕ ਹੋਰ ਮਨੁੱਖਾਂ ਸੁਭਾਵ ਵੀ ਡਾਓਂ ਕੰਮ ਕਹਦਾ ਹੈ, ਉਹ ਹੈ ਕਿਸੇ ਸ਼ਬਦ ਨੂੰ ਸੰਖੇਪ ਨਿਕਾ ਕਰਨ ਦੀ ਆਦਤ । ਸੰਸਕ੍ਰਿਤ ਵਿਚ ਦੇ ਜਾਂ ਤਿੰਨ ਸ਼ਬਦਾਂ ਦੀ ਸੰਧੀ ਕਰਨ ਦੀ ਪ੍ਰਣਾਲੀ ਵੀ ਇਸੇ ਧੂਨੀ-ਸੰਜਮ ਦੇ ਕਾਰਨ ਹੀ ਸੀ । ਕਹਿ ਨਹੀਂ ਸਕਦੇ ਕਿ ਸੰਸਕ੍ਰਿਤ ਨੇ ਆਪਣੇ ਤੋਂ ਪਹਿਲਾਂ ਦੀ ਬੋਲੀ ਦੇ ਕਿਨ੍ਹੇ ਸਭਲੂ ਤੇ ਵਿਰਾਟ ਸ਼ਬਦਾਂ ਨੂੰ ਸੂਖਮ ਕੀਤਾ । ਇਸੇ ਸੁਭਾਵ ਨੇ ਅੱਜ ਵੀ ਕਿਨ੍ਹੇ ਲੜਗਾਂ ਨੂੰ ਘਸਾ ਘਸਾ ਕੇ ਨਵੇਂ ਡੋਟੇ ਸ਼ਬਦਾਂ ਨੂੰ ਜਨਮ ਦਿੱਤਾ ਹੈ । ਕਚ-ਗਿਰੂ ਦਾ ਕੰਘਾ, ਪੁਸਤਕ ਦਾ ਪੱਥੀ, ਚੰਦ੍ਰਮਾ ਦਾ ਚੰਨ, ਸਤੇਸ਼ਟ ਦਾ ਸੰਨ, ਸਤਬਕ ਦਾ ਬੱਬਾ, ਉਪਾਧਿਆਇ ਦਾ ਪਾਂਧਾ ਜਾਂ ਝਾ ਵੀ, ਮਾਤਾ ਪਿਤਾ ਭ੍ਰਾਤਾ ਦਾ ਮਾਂ, ਪਿਉ ਤੇ ਭਾ, ਗਰਬਵਤੀ ਦਾ ਗੱਭਣ, ਇਸ਼ਨਾਨ ਦਾ ਨੁਹਿਣ, ਅਸਥਾਣ ਦਾ ਥਾਂ, ਕਮਾਕਲੀ ਦਾ ਕਮੱਕਲੀ, ਮੈਂ ਆਖਿਆ ਦਾ ਮਖਿਆ, ਹੱਥ ਆਇਆ ਦਾ ਥਿਆਇਆ, ਡਿੱਗ ਪਉ ਦਾ ਡੀ ਪੂ, ਸੈਡਮ ਦਾ ਮੇਮ, ਸਿਗਨਲ ਦਾ ਸਿੰਗਲ, ਪ੍ਰੈਕਟਿਸ ਦਾ ਪ੍ਰਾਟੀਸ, ਸਟੋਡ-ਐਟ-ਈ-ਚਾ ਦਾ ਟੇਡੇ ਟੀ, ਅਟੈਨਸ਼ਨ ਦਾ ਟਿਚਨ, ਬਣਾਉਣਾ ਇਸੇ ਰੁਚੀ ਦਾ ਸਿਟਾ ਹੈ । ਬੱਚਿਆਂ ਦੇ ਜਾਂ ਆਦਮੀਆਂ ਦੇ ਨਾਵਾਂ ਵਿਚ ਇੰਦਰ ਦਾ ਇੰਦੀ, ਮਹਿੰਦਰ ਦਾ ਮਿੰਦੀ, ਜਗਜੀਤ ਦਾ ਜੱਗੀ, ਪਾਰਬਤੀ ਦਾ ਪਾਰੇ, ਲਛੀ ਦਾ ਲੱਛੀ ਆਦਿ ਇਸ ਤਰ੍ਹਾਂ ਦਾ ਸੰਜਮ ਤਾਂ ਅਸੀਂ ਨਿਤ ਕਰਦੇ ਹਾਂ । ਯੂ ਪੀ., ਸੀ ਪੀ., ਯੂ ਐਸ ਏ., ਯੂ. ਕੇ., ਬੀ. ਏ., ਅੰਮ ਏ., ਪੀ ਐਚ.ਡੀ., ਐਮ. ਅਲ ਏ., ਆਦਿਕ ਦੀ ਬਣਤਰ ਧੂਨੀ-ਸੰਜਮ ਤੇ ਲੇਖ-ਸੰਜਮ ਦਾ ਪਰਮਾਣ ਹੈ । ਪ੍ਰਚਲਤ ਬਲੀ ਤੋਂ ਜਦ ਵੀ ਨਵੀਂ ਬੋਲੀ ਦਾ ਜਨਮ ਹੁੰਦਾ ਹੈ, ਤਾਂ ਉਸ ਵਿਚ ਵੱਡਾ ਹੱਥ ਇਸੇ ਸ਼ਬਦ-ਸੰਖੇਪਤਾ ਦਾ ਹੁੰਦਾ ਹੈ ।

ਲੋਕਾਂ ਦੀ ਜੀਭਾ ਵਗਦੀ ਨਦੀ ਵਾਂਗ ਵੱਡੇ ਵੱਡੇ ਖੁਰਦਰੇ ਪੱਥਰ ਵੱਟਿਆਂ ਵਰਗੇ ਸ਼ਬਦਾਂ ਨੂੰ ਘਸਾ ਘਸਾ ਕੇ ਕੂਲਾ ਤੇ ਛੋਟਾ ਕਰ ਦਿੰਦੀ ਹੈ ਤੇ ਹੌਲੀ ਹੌਲੀ ਬੁੱਢੁੱਤ੍ਰ ਬੋਲੀ ਦੀ ਥਾਂ ਨਵੀਂ ਆ ਮੱਲਦੀ ਹੈ। ਲੋਕਾਂ ਨੂੰ ਕੀ ਲੋੜ ਹੈ ਕਿ ਉਹ ਘੱਟਕਾ, ਮਖਸ਼ਕਾ, ਲਸ਼ਟਕਾ, ਪੂਰਨਮਾਸੀ, ਅਮਾਵਸ ਕਹਿਣ, ਜਦੋਂ ਉਹ ਇਸ ਦੀ ਥਾਂ ਸਿਧਾ ਘੱਡਾ, ਮੱਖੀ, ਲਾਠੀ, ਪੰਨਿਆਂ ਤੇ ਮੌਸ ਕਹਿ ਕੇ ਕੰਮ ਸਾਰ ਸਕਦੇ ਹਨ। ਇਸ ਤਰ੍ਹਾਂ ਬੋਲੀਆਂ ਦਾ ਕਾਇਆਂ-ਕਲਪ ਹੁੰਦਾ ਰਹਿੰਦਾ ਹੈ।

ਉਪਰੋਕਤ ਸ਼ਬਦਾਂ ਦੀ ਅਦਲਾ-ਬਣਲੀ ਤੋਂ ਇਹ ਸਪਸ਼ਟ ਹੈ ਕਿ ਸਮਾਜਕ ਹਾਲਤਾਂ ਅਨੁਸਾਰ ਨਿਤ ਬਦਲਦੀਆਂ ਰੁਚੀਆਂ ਮਨੁੱਖੀ ਮੇਲ-ਜੋਲ ਦੀਆਂ ਸਰਗਰਮੀਆਂ, ਆਵਾਜਾਈ ਕਾਰਣ ਸ਼ਬਦਾਂ ਦੇ ਲੰਮੇ ਸਫਰ, ਨਵੇਂ ਅਰਥ ਢੇਣ ਦੀ ਵਾਦੀ, ਅਤੇ ਧੁਨੀ-ਸੰਜਮ ਦੇ ਥੁਕਾ ਕਿਵੇਂ ਨਿਤ ਨਵੀਂ ਬੋਲੀ ਨੂੰ ਜਨਮ ਦੇਂਦੇ ਕਹਿੰਦੇ ਹਨ। ਬੋਲੀ ਕਦੀ ਵੀ ਮੁੰਬੰਲ ਵਣ ਨਹੀਂ ਚੁਕਦੀ ਸਗੋਂ ਸਦਾ ਬਣਦੀ ਹੀ ਰਹਿੰਦੀ ਹੈ। ਇਸ ਦੀ ਖੂਬਸੂਰਤੀ ਇਸੇ ਵਿਚ ਹੈ ਕਿ ਇਹ ਸ਼ਬਦ-ਪ੍ਰਵਾਹ ਚਲਦਾ ਰਹੇ, ਪੁਰਣੇ ਜਾਂਦੇ ਰਹਿਣ ਨਵੇਂ ਲਡੜ ਆਉਂਦੇ ਹੋਣ। ਉਨ੍ਹਾਂ ਤਾਂ ਦੁਨੀਆਂ ਵਿਚ ਕੋਈ ਵੰਡੀ ਚੀਜ਼ ਅਚੱਲ ਤੇ ਅਟੱਲ ਨਹੀਂ, 'ਅਦਲਾ ਬਦਲੀ ਹੋਣੀ' ਹੀ ਅਚੱਲ ਤੇ ਅਟੱਲ ਸ੍ਰੀ ਹੈ। ਇਹੋ ਅਦਲਾ ਬਦਲੀ ਬੋਲੀ ਤੇ ਲਾਗੂ ਹੁੰਦੀ ਹੈ। ਭਾਵੇਂ ਸਮੇਂ ਸਮੇਂ ਅਨੁਸਾਰ ਸਿਆਣਾ ਮਨੁੱਖ ਆਪਣੀ ਅਕਲ ਨਾਲ ਹੋਰ ਚੀਜ਼ਾਂ ਨੂੰ ਅਟੱਲ ਕਰਨ ਦੇ ਯਤਨਾਂ ਦੇ ਨਾਲ ਬੋਲੀ ਦੇ ਬੇਮੁਹਾਰਾ ਵਗਦੇ ਦਰਿਆ ਨੂੰ ਵੀ ਬੰਨ੍ਹ ਮਾਰ ਕੇ ਨਹਿਰ ਕਢਣ ਵਾਂਝ ਇਕ ਬੰਨ੍ਹਵੀ ਟਕਸਾਲੀ ਬੋਲੀ ਤਿਆਰ ਕਰਦਾ ਹੈ ਅਤੇ ਸਾਹਿਤਕ ਜਾਂ ਰਾਜਸੀ ਬਲ ਨਾਲ ਉਸ ਨੂੰ ਸਰਬ-ਪਰਵਾਨ ਬਣਾ ਕੇ ਦੂਜੀਆਂ ਆਮ ਬੋਲੀਆਂ ਨਾਲੋਂ ਜਿਆਦਾ ਮਾਣ ਦਿੰਦਾ ਹੈ ਪਰ ਉਸ ਬੋਲੀ ਨੂੰ ਨਰੋਲ ਖਾਲਸ ਰੂਪ ਵਿਚ ਉਸੇ ਤਰ੍ਹਾਂ ਜਾਰੀ ਰੱਖਣਾ ਫਿਰ ਐਖਾ ਹੋ ਜਾਂਦਾ ਹੈ। ਨਵੇਂ ਹਾਲਾਤ, ਨਵੀਆਂ ਤੂਹਾਨੀ ਅਦਲਾ ਬਦਲੀਆਂ ਬੋਲੀ ਦੇ ਪੱਕੇ ਪੈਰ ਨਹੀਂ ਲਗਣ ਦੇਂਦੀਆਂ।

ਅਜ ਦੁਨੀਆਂ ਦੀ ਕੋਈ ਬੋਲੀ ਲੈ ਲਵੇ, ਕੋਈ ਵੀ ਖਾਲਸ, ਨਰੋਲ ਜਾਂ ਅਛੇਹ ਨਹੀਂ ਨਿਕਲੇਗੀ। ਹਰ ਬੋਟੀ ਵਿਚ ਵੱਖੋਂ ਵੱਖ ਨਸਲਾਂ, ਦੇਸ਼ਾਂ ਤੇ ਕੋਮਾਂ ਦੇ ਸ਼ਬਦ ਸਹਿਜ ਸੁਭਾ ਆ ਕੇ ਰਲ ਮਿਲ ਗਏ ਹਨ। ਜਿਉਂਦੀ ਜਾਗਦੀ ਬੋਲੀ ਦੀ ਨਿਸ਼ਾਨੀ ਵੀ ਇਹੋ ਹੈ ਕਿ ਉਹ ਦੂਜੀਆਂ ਬੋਲੀਆਂ ਨੂੰ ਹਜਮ ਕਰ ਕੇ ਆਪਣੇ ਆਪ ਨੂੰ ਵਧੇਰੇ ਬਲਵਾਨ ਬਣਾਵੇ ਪਰ ਰੋਈ ਵੀ ਜਿਉਂਦੀ ਬੋਲੀ ਨਾ ਦੂਜੀ ਬੋਲੀ ਦਾ ਉਚਾਰਣ ਲੈਂਦੀ ਹੈ ਨਾ ਵਿਆਕਰਣ ਅਤੇ ਨਾ ਹੀ ਕਿਆ ਤੇ ਅਵਯਜ ਗੁਹਿਣ ਕਰਦੀ ਹੈ। ਕੇਵਲ ਸੰਗਿਆ ਵਾਚੀ ਪਦ ਲੈ ਕੇ ਜੁਰੂਰ ਆਪਣੀ ਟਕਸਾਲ ਵਿਚ ਢਾਲਦੀ ਤੇ ਮਰਜ਼ੀ ਅਨੁਸਾਰ ਵਰਤਦੀ ਹੈ। ਪੰਡਤ ਲੋਕਾਂ ਨੇ ਸੰਸਕ੍ਰਿਤ ਉਤੇ ਇਹ ਵੀ ਪਾਬੰਦੀ ਲਾ ਦਿਤੀ ਤੇ ਇਕ ਤਰ੍ਹਾਂ ਉਸ ਨੂੰ ਜੰਦੇ ਲਾ ਕੇ ਅੰਦਰ ਬੰਦ ਕਰ ਦਿਤਾ। ਆਖਰ ਉਹ ਵਿਚਾਰੀ ਰੱਜੇ ਪੁਜੇ ਘਰ ਦੀ ਧੀ ਭੁਖਣ-ਬਾਣੀ ਮਰਦੀ ਮਰਦੀ ਮਰ ਗਈ। ਉਸ ਦੇ ਲਾਈਕ ਪੁੱਤ-ਵਿਸ਼ਾਲ ਸੰਸਕ੍ਰਿਤ ਸਹਿਤ ਨੇ ਉਸ ਦਾ ਅਜੇ ਵੀ ਸਨਮਾਨ ਬਣਾਈ ਰਖਿਆ ਹੋਇਆ ਹੈ ਪਰ ਉਹ ਆਮ ਲੋਕਾਂ ਦੀ ਬੋਲ-ਚਾਲ ਦਾ ਅੰਗ ਨਾ ਰਹਿਣ ਕਰਕੇ ਬਤੌਰ ਬੋਲੀ ਦੇ ਮਾਰੀ ਗਈ। ਜੋ ਬੋਲੀ ਲੋਕਾਂ ਦੀ ਜੀਭ ਦੀ ਛੋਹ ਹਾਸਲ ਕਰਨੋਂ ਰਹਿ ਜਾਏ ਉਹ ਮਰ ਹੀ ਜਾਂਦੀ ਹੈ। ਸੰਸਕ੍ਰਿਤ ਵਾਂਝ ਪਤਾ ਨਹੀਂ ਕਿੰਨੀਆਂ ਜ਼ਿਆਨ ਦੀਆਂ ਕਬਰਾਂ ਬਣੀਆਂ ਤੇ ਕਿੰਨੀਆਂ ਦੇ ਉਨ੍ਹਾਂ ਉਤੇ ਮਹਿਲ ਉਸਰੇ ਤੇ ਚਹੇ ਇਸ ਦੀ ਬਾਕਾਇਦਾ ਲੰਮੀ ਵੀਚਾਰ-ਚਰਚਾ, ਭਾਸ਼ਾ ਵਿਗਿਆਨ ਕਰਦਾ ਹੈ।

ਬੋਲੀਆਂ ਦੀ ਖੋਜ

ਬੋਲੀ ਦੀ ਸਾਇੰਸ ਦਾ ਨਾਂ 'ਭਾਸ਼ਾ-ਵਿਗਿਆਨ' ਹੈ, ਇਸ ਦਾ ਕਿੱਤਾ ਹੈ ਕਿਸੇ ਬੋਲੀ ਦੇ ਜਨਮ ਮਰਣ, ਵਧਣ ਹੁਲਣ ਦੀ ਵੇਰਵੇ ਸਹਿਤ ਵਿਗਿਆਨਕ ਵਿਆਖਿਆ ਕਰਨਾ। ਧੁਨੀ, ਧੁਨੀ ਦੇ ਰੂਪ-ਸਥਦ ਤੇ ਅਰਥ ਤਿੰਨਾਂ ਦਾ ਨਿਰਣਾ ਭਾਸ਼ਾ-ਵਿਗਿਆਨ ਕਰਦਾ ਹੈ। ਖਾਸ ਕਰ ਕੇ ਦੂਸਰੀਆਂ ਬੋਲੀਆਂ ਨਾਲ ਤੁਲਨਾਤਮਕ ਵਿਚਾਰ ਪੇਸ਼ ਕਰਨੀ ਇਸ ਦੇ ਹਿੱਸੇ ਆਈ ਹੈ। ਇਸ ਨੂੰ ਅੰਗਰੇਜ਼ੀ ਵਿਚ ਫਿਲਾਲੋਜੀ ਤੇ ਅਰਥੀ, ਫਾਰਸੀ ਵਿਚ 'ਲਸਾਠੀਆਤ' ਕਿਹਾ ਜਾਂਦਾ ਹੈ। ਲਸਾਠ ਦਾ ਅਰਥ ਹੈ ਜਬਾਨ, ਭਾਵ ਜਬਾਨਾਂ ਦਾ ਇਲਮ। ਕਿਸੇ ਬੋਲੀ ਦੀਆਂ ਕਿਨੈ ਭਾਂਤ ਦੀਆਂ ਅਵਾਜ਼ਾਂ ਤੇ ਇਹ ਅਵਾਜ਼ਾਂ ਕਿਵੇਂ ਜੰਮਦੀਆਂ ਹਨ, ਇਸ ਦਾ ਨਿਧੇੜਾ ਕਰਨਾ ਪ੍ਰਣੀ ਵਿਗਿਆਨ (Phonology—The Science of sounds in language) ਦਾ ਕੰਮ ਹੈ, ਜੋ ਕਿ ਧੁਨੀ ਕੱਢਣ ਵਾਲੇ ਪੰਤਰ-ਮੁੰਹ, ਨੌਕ ਤੇ ਸਵਾਸਾਂ ਦੀਆਂ ਨਾਲੀਆਂ ਦੀ ਪੁਣਛਾਣ ਕਰ ਕੇ ਇਨ੍ਹਾਂ ਦਾ ਨਿਰਣਾ ਕਰਦਾ ਹੈ। ਭਾਵੇਂ ਧੁਨੀ ਵਿਚ ਅੱਖਰ, ਸਥਦ, ਵਾਕ ਸਭ ਕੁਝ ਆ ਜਾਂਦਾ ਹੈ ਤੇ ਧੁਨੀ-ਸੰਕੇਤਾਂ ਦਾ ਸਮੁਦਾਇ ਹੈ ਬੋਲੀ ਹੈਂਦੀ ਪਰ ਧੁਨੀ-ਵਿਗਿਆਨ ਨਿਰੇ ਅਵਾਜ਼ਾਂ ਦੇ ਮੁਢ ਦੀ ਤੇ ਭਾਸ਼ਾ-ਵਿਗਿਆਨ ਉਸ ਦੇ ਵਿਸਤਾਰਤ ਬਹੁ-ਗੁਪਤਾਂ ਦੀ ਨਿਰਖ ਪਰਖ ਕਰਦਾ ਹੈ। ਇਕ ਇਲਾਕੇ ਦੀ ਇਕ ਬੋਲੀ ਹੁੰਦੀ ਹੈ ਤੇ ਬੋਲੀ ਹੁੰਦੀ ਹੈ ਤੇ ਬੋਲੀ ਹੁੰਦੀ ਹੈ ਤੇ ਬੋਲੀ ਹੁੰਦੀ ਹੈ। ਇਨ੍ਹਾਂ ਉਪਬੋਲੀਆਂ ਵੀ ਹੁੰਦੀਆਂ ਹਨ। ਇਨ੍ਹਾਂ ਉਪਬੋਲੀਆਂ ਦਾ ਸਤ ਕੱਢ ਕੇ ਬਣੀ ਜਬਾਨ

ਪੰਜਾਬੀ ਧੁਨੀ-ਵਿਗਿਆਨ (Phonology) ਸੰਬੰਧੀ ਇਹ ਚੀਜ਼ਾਂ ਲਿਖੀਆਂ ਗਈਆਂ ਹਨ :—

1. Punjabi Phonetic Reader—T. G. Baily (1914)
2. Lahandi Pronunciation—ਡਾ. ਸਿਧੇਸ਼ਵਰ ਵਰਮਾ
3. Ejective of Multani—(ਫਰੋਬ) ਪਰਮਾਨੰਦ ਬਹਿਲ
4. Phonology of Punjabi—ਡਾ: ਬਨਾਰਸੀ ਦਾਸ (1934)
5. Ludhianvi Phonetic Reader (,,)
6. ਪੰਜਾਬੀ ਫੁਨੈਟਿਕ ਉਤੇ ਇਕ ਲੇਖ ਉਰਸੂਤੀ, ਜਨਰਲ Vol. II ਦੇ ਪੰਨਾ 53-੬
ਉਤੇ 'E Sramek ਡਿਪਟੀ ਡਾਇਰੈਕਟਰ ਲਿਬਾਰਟਰੀ, ਫੁਨੈਟਿਕ ਐਕਸਪੋਰਟਿਵ ਟਾਈਏਂਜਿੰਗ ਵਾਲੀ ਪੈਰਸ' ਵਲੋਂ ਲਿਖਿਆ ਛਪਿਆ ਸੀ।

ਜਾਂ ਕਿਸੇ ਇਕ ਕੇਂਦਰੀ ਛਾਂ ਦੀ ਬੋਲੀ, ਰਾਜਸੀ ਸ਼ਕਤੀ, ਯਾ ਸਾਹਿਤਕਾਰਾਂ ਦੀ ਕਿਰਪਾ ਨਾਲ ਟਕਸਾਲੀ ਬਣ, ਸਰਬ-ਪ੍ਰਵਾਨਾ ਹੋ ਜਾਂਦੀ ਹੈ। ਆਮ ਤੌਰ ਤੇ ਰਾਜਪਾਨੀਆਂ ਦੀਆਂ ਸਥਾਨਕ ਬੋਲੀਆਂ ਨੂੰ ਹੀ ਇਹ ਵਡਿਆਈ ਮਿਲਦੀ ਹੈ। ਅੰਗਰੇਜ਼ੀ ਲੰਡਨ ਦੀ ਉਪਬੋਲੀ ਹੈ, ਬੋਲੀ ਵੀ ਹੈ, ਟਕਸਾਲੀ ਭਾਸ਼ਾ ਵੀ ਹੈ, ਰਾਜ-ਭਾਸ਼ਾ ਵੀ ਹੈ ਤੇ ਅੱਜ ਤਾਂ ਕੇਮਾਂਤਰੀ ਭਾਸ਼ਾ ਦੀ ਕੁਰਸੀ ਵੀ ਇਸੇ ਕੋਲ ਹੀ ਹੈ। ਇਸ ਲਈ ਕਿਸੇ ਜ਼ਬਾਨ ਨੂੰ ਪੇਂਡੂ, ਦਿਹਾਤੀ, ਗਵਾਰੂ ਜਾਂ ਬਜ਼ਾਰੂ ਕਹਿ ਕੇ ਨਿਦਣਾ ਫਜ਼ੂਲ ਹੈ। ਆਖਰ ਗਵਾਰੂ ਬੋਲੀਆਂ ਤੋਂ ਹੀ ਮੌਜੂਦਾ ਮਹਾਰਾਣੀਆਂ—ਟਕਸਾਲੀ ਬੋਲੀਆਂ ਨੇ ਜਨਮ ਲਿਆ ਹੈ। ਇਸ ਲਈ ਬੋਲੀ ਦਾ ਤਿਸਕਾਰ ਕੋਈ ਈਮਾਨਦਾਰੇ ਜਾਂ ਸਚਾਈ ਦੀ ਗੱਲ ਨਹੀਂ।

ਭਾਸ਼ਾ-ਵਿਗਿਆਨ ਨੂੰ ਪੈਂਡੀਆਂ ਦਾ ਚੰਗੀ ਤਰ੍ਹਾਂ ਨਿਰਣਾ ਕਰਦਾ ਹੈ ਕਿ ਕਿਵੇਂ ਇਨ੍ਹਾਂ ਸਾਧਾਰਣ ਮਾਮੂਲੀ ਬੋਲੀਆਂ ਦਾ ਨਿਕਾਸ ਤੇ ਵਿਕਾਸ ਹੋਇਆ ਤੇ ਕਿਵੇਂ ਉਹੋ ਬਣ ਸੰਵਰ ਕੇ ਸ਼ਾਨਦਾਰ ਭਾਸ਼ਾ ਜਾਂ ਜ਼ਬਾਨਾਂ ਅਖਵਾਈਆਂ। ਉਹ ਸਾਨੂੰ ਵੇਰਵੇਵਾਰ ਸਮਝਾਉਂਦਾ ਹੈ ਕਿ ਕਿਵੇਂ ਪਹਿਲੇ ਆਰੀਆ ਲੋਕਾਂ ਦੀ ਕੁਦਰਤੀ ਬੋਲੀ ਪ੍ਰਕਿਰਿਆ ਤੋਂ ਵੈਦਿਕ ਭਾਸ਼ਾ ਬਣੀ, ਫਿਰ ਸਦੀਆਂ ਬਾਅਦ ਸੋਧੇ-ਮਾਂਜੇ ਜਾਣ ਉਪਰੰਤ ਸੰਸਕ੍ਰਿਤ ਤਿਆਰ ਹੋਈ। ਇਹ ਸੰਸਕ੍ਰਿਤ ਪੜ੍ਹੇ ਲਿਖੇ ਬ੍ਰਾਹਮਣਾਂ ਤਕ ਮਹਿਦੂਦ ਸੀ ਤੇ ਲੋਕ-ਬੋਲੀ ਦਾ ਕੁਦਰਤੀ ਪ੍ਰਵਾਹ ਉਸੇ ਤਰ੍ਹਾਂ ਚਲ ਰਿਹਾ ਸੀ। ਇਸੇ ਪ੍ਰਵਾਹ ਵਿਚੋਂ ਫਿਰ ਸਾਹਿਤਕ ਪ੍ਰਕਿਰਿਆਂ-ਪਾਲੀ, ਮਹਾਰਾਸ਼ਟਰੀ, ਸ਼ੈਰਸੇਨੀ ਤੇ ਪੈਸ਼ਾਚੀ ਆਦਿ ਨੇ ਜਨਮ ਲਿਆ, ਜਿਨ੍ਹਾਂ ਨੂੰ ਸੰਸਕ੍ਰਿਤ ਵਾਂਝ ਤਰ੍ਹਾਂ ਨਾਲ ਸਜਾਇਆ ਫ਼ਥਾਇਆ ਗਿਆ। ਇਕ ਦਿਨ ਆਇਆ ਇਹ ਵੀ ਸੰਸਕ੍ਰਿਤ ਵਾਂਝ ਪਤਿਆਂ ਲਿਖਿਆਂ ਦੇ ਦਿਮਾਗੀ ਰੇਤਬਲ ਵਿਚ 'ਜੋਤੇਜੋਤ' ਸਮਾ ਗਈਆਂ। ਲੋਕ ਬੋਲੀ ਦਾ ਕੁਦਰਤੀ ਪ੍ਰਵਾਹ ਉਵੇਂ ਜਿਵੇਂ ਜਾਰੀ ਸੀ ਪਰ ਪੰਡਿੜ-ਲੋਕ ਸੰਸਕਾਰਾਂ ਨਾਲ ਸੋਧੀ ਸੰਸਕ੍ਰਿਤ ਤੋਂ ਸਿਵਾ ਬਾਕੀਆਂ ਨੂੰ 'ਭਰਿਸ਼ਟੀ' ਹੋਈ ਜਾਂ 'ਭੱਟੀ ਹੋਈ' ਬੋਲੀ-ਅਪਭੰਸ ਦਾ ਖਿਤਾਬ ਦਿੰਦੇ ਸਨ। ਆਖਰ ਇਹ ਅਪਭੰਸ ਵੀ ਇਕ ਦਿਨ ਮਲਕਾ ਬਣ ਕੇ ਸਾਹਿਤਕ ਸਿੰਘਾਸਣ ਤੇ ਬੈਠੀ ਤੇ ਇਸ ਨੇ ਵੀ ਰਾਜ ਕੀਤਾ। ਜਦੋਂ ਅਪਭੰਸ ਦੇ ਦਿਨ ਮੁੜੇ ਤਾਂ ਫਿਰ ਸਾਡੀਆਂ ਅਜ ਦੀਆਂ ਬੋਲੀਆਂ—ਬੰਗਾਲੀ, ਮਰਾਠੀ, ਗੁਜਰਾਤੀ, ਰਾਜਸਥਾਨੀ, ਪੰਜਾਬੀ ਆਦਿ ਵਜੂਦ ਵਿਚ ਆਈਆਂ ਦੇ ਇਹ ਹੁਣ ਰਾਜ-ਭਾਗ ਸਾਂਭਣ ਲਈ ਅੱਗੇ ਵਧ ਰਹੀਆਂ ਹਨ।

ਇਉਂ ਭਾਸ਼ਾ-ਵਿਗਿਆਨ ਸਿਆਣੇ ਸਾਹਿਤਕਾਰ ਵਾਂਝ ਬੋਲੀਆਂ ਦੇ ਇਸ ਉਤਰਾ ਚੜ੍ਹਾ ਨੂੰ ਚੰਗੀ ਤਰ੍ਹਾਂ ਸਾਂਚਦਾ ਤੇ ਬਿਆਨ ਕਰਦਾ ਹੈ। ਉਸ ਦੀ ਦੂਰ-ਦਰਸ਼ੀ ਅੱਖ ਨਕਸ਼-ਵਿਗਿਆਨੀ ਵਾਂਝ ਫੈਰਨ ਤਾਤ ਜਾਂਦੀ ਹੈ ਕਿ ਕਿਹੜੀ ਬੋਲੀ ਕਿਸ ਮੂੰਹੀ ਤੇ ਕਿਸ ਖਾਨਦਾਨ ਨਾਲ ਸਬੰਧ ਰਖਦੀ ਹੈ। ਕਿਨੀਆਂ ਪੰਜਾਬੀਆਂ ਲੰਘਣ ਉਪਰੰਤ ਕੀ ਕੀ ਤਬਦੀਲੀ ਆਈ ਤੇ ਕੀ ਕੀ ਕੁਝ ਨਸ਼ਟ ਹੋਇਆ ਅਤੇ ਕੀ ਕੁਝ ਬਾਕੀ ਬਚਿਆ। ਮਿਸਾਲ ਲਈ ਉਹ ਵਰਤਮਾਨ ਰਾਜਸਥਾਨੀ ਜਾਂ ਪੰਜਾਬੀ ਦਾ ਚਿਹਰਾ ਸੋਹਰਾ ਅਪਭੰਸ ਨਾਲ ਮਿਲਾਏਗਾ, ਅਪਭੰਸ ਦਾ ਪਿਛਾ ਪ੍ਰਕਿਰਿਆਂ ਵਿਚੋਂ ਲੱਭੇਗਾ। ਪ੍ਰਕਿਰਿਆਂ ਦਾ ਸੋਧਿਆ ਮਾਜਿਆ ਰੂਪ ਸੰਸਕ੍ਰਿਤ ਵਿਚੋਂ ਤੱਕੇਗਾ। ਤੇ ਫਿਰ ਇਸ ਤੋਂ ਪਹਿਲੋਂ ਦੀਆਂ ਆਦਿ ਪ੍ਰਕਿਰਿਆਂ ਨੂੰ ਪੜਤਾਲੇਗਾ। ਇਥੇ ਜਾ ਕੇ ਰਿਗ ਵੇਦ ਦੀ ਬੋਲੀ ਤੇ ਈਗਾਨੀਆਂ ਦੀ ਧਰਮ-ਪੋਥੀ ਜੰਦਾਵਸਤਾ ਦੀ ਬੋਲੀ ਦਾ ਟਾਕਰਾ ਕਰੇਗਾ ਤੇ ਇਨ੍ਹਾਂ ਦੇ ਨਾਲ ਹੀ ਲਾਤੀਨੀ, ਯੂਨਾਨੀ ਵਗੀਰਾ ਦਾ ਤੁਲਨਾਤਮਕ ਅਧਿਐਨ ਉਸ ਅਗੇ ਅਜੇਹੇ ਤਸੱਲੀ-

ਬਖਸ਼ ਦਿਲਚਸਪ ਸਿਟੇ ਉਜਾਗਰ ਕਰੋਗਾ, ਜਿਸ ਲਈ ਇਤਿਹਾਸਕਾਰਾਂ ਤੇ ਵਿਗਿਆਨੀਆਂ ਨੂੰ ਵੀ ਉਸ ਦਾ ਰਿਣੀ ਹੋਣਾ ਪਵੇਗਾ। ਮੌਜੂਦਾ ਸਮੇਂ ਵਿਚ ਲੱਭਿਆ ਕਾਫ਼ੀ ਸਾਰਾ ਪੁਰਾਣਾ ਇਤਿਹਾਸ ਬਹੁਤਾ ਜ਼ਬਾਨਾਂ ਦੀ ਖੋਜ ਦਾ ਸਿਟਾ ਹੀ ਹੈ।

ਮਿਥੁਨ ਦਿਲਜੀ ਬਲਾਕ ਦੇ ਸ਼ਬਦਾਂ ਵਿਚ 'ਹਿੰਦ', ਭਾਸ਼ਾ ਵਿਗਿਆਨ ਦੀ ਜਨਮਕ੍ਰਮੀ ਹੈ। ਪੁਰਾਣੇ ਹਿੰਦ ਵਿਚ ਭਾਸ਼ਾ-ਵਿਗਿਆਨ ਦੀ ਵਿਦਿਆ ਕਾਫ਼ੀ ਤਰੱਕੀ ਤੇ ਰਹੀ ਹੈ। ਸ਼ਿਖਸ਼ਾ, ਕਲਪ, ਵਿਆਕਰਣ, ਨਿਰੁਕਤ। ਛੰਦ ਤੇ ਜੋਤਿਸ਼ ਇਨ੍ਹਾਂ ਵੇਦ ਦੇ ਛੇ ਅੰਗਾਂ ਵਿਚੋਂ ਤਿਨ ਤਾਂ ਬਿਲਕੁਲ ਭਾਸ਼ਾ-ਵਿਗਿਆਨ ਨਾਲ ਹੀ ਸਬੰਧ ਰੱਖਣ ਵਾਲੇ ਸਨ। ਸ਼ਿਖਸ਼ਾ ਤੋਂ ਧੁਨੀ ਦੀ ਉਚਾਰਨ ਸ਼ੈਲੀ, ਵਿਆਕਰਣ ਤੋਂ ਬੱਲੀ ਦੀ ਸੁਧੀ ਆਸੁਧੀ ਅਤੇ ਨਿਰੁਕਤ ਤੋਂ ਸ਼ਬਦਾਂ ਦਾ ਮੁਢਲਾ ਖੁਰਾ ਖੋਜ ਲੱਭਣ ਦਾ ਕੰਮ ਲਿਆ ਜਾਂਦਾ ਸੀ। ਸਭ ਤੋਂ ਪੁਰਾਣਾ ਭਾਸ਼ਾ-ਵਿਗਿਆਨੀ ਸ਼ਾਕਟਾਇਨ ਹੋਇਆ, ਜਿਸ ਨੇ ਅਜ ਤੋਂ ਤਿੰਨ ਹਜ਼ਾਰ ਵਰ੍ਹੇ ਪੰਹਿਲਾਂ ਸ਼ਬਦਾਂ ਦੀਆਂ ਜੜ੍ਹਾਂ ਖੋਜ ਕੇ ਦੇਖੀਆਂ। ਯਾਦਿਕ (700 ਈ: ਪੂਰਬ) ਨੂੰ ਪਾਣਿਨੀ (500 ਈ: ਪੂਰਬ) ਕਾਤਿਆਇਨ

†Evolution of Avadhi (in Preface)

ਫਰਿਸ਼ਾ-ਪਾਣਿਨੀ, ਵਿਆਕਰਣੀ-ਆਕਾਸ਼ ਦਾ ਉਹ ਧਰੂ ਤਾਰਾ ਹੈ, ਜਿਸ ਦੀ ਪ੍ਰਮਾਣੀਕਰਤਾ ਸਰਬ-ਪ੍ਰਵਾਨ ਸਚਾਈ ਹੈ। ਪਾਣਿਨੀ ਤੋਂ ਪਹਿਲਾਂ ਸ਼ਾਕਟਾਇਨ, ਆਪਿਸ਼ਲਿ, ਕਾਸ-ਕ੍ਰਿਤਸਨ, ਗਾਰਗਿ, ਕਾਸਯਤ, ਗਾਲਵ ਆਦਿ ਕਈ ਵਿਆਕਰਣੀ ਹੋਏ ਤੇ ਉਸ ਤੋਂ ਪਿਛੋਂ ਹੋਣ ਵਾਲੇ ਵਿਆੜੀ, ਕਾਤਯਾਇਨ, ਪਤੰਜਲਿ, ਬੰਜੀ, ਸੈਭਵ, ਹਰਯਥਛ, ਭਰਤਰੀਹਰੀ, ਕੈਨਟ, ਹੇਮ ਚੰਦਰ, ਹਰਦੇਂਤ, ਡਟੋਨਿ ਤੇ ਨਾਗੋਸ ਆਦਿ ਕਈ ਵਿਦਵਾਨ ਹਨ ਪਰ ਉਸ ਦੀ ਸਮਝਾ ਨੂੰ ਕੋਈ ਨਹੀਂ ਪੁਜਦਾ। ਉਹ ਸ਼ਬਦ-ਸ਼ਾਸਤਰ ਦਾ ਸਭ ਤੋਂ ਵੱਡਾ ਅਚਾਰਜ ਸੀ ਜਿਸ ਨੇ ਸੰਸਕ੍ਰਿਤ ਨੂੰ ਨੈਮਬੱਧ ਕਰ ਕੇ ਮਰਨੋਂ ਬਚਾ ਦਿੱਤਾ। ਇਕ ਵੇਰ ਮੂੰਹ ਵਿਚ ਬੱਚਾ ਚੁਕੀ ਜਾਂਦੀ ਸੇਰਨੀ ਨੂੰ ਦੇਖ ਕੇ ਪਾਣਿਨੀ ਨੇ ਆਖਿਆ ਸੀ, 'ਕੋਹਾ ਚੰਗਾ ਹੋਵੇ ਜੇ ਬੋਲਣ ਵਾਲੇ ਵੀ ਇਸ ਸੇਰਨੀ ਵਾਂਗ ਨ ਤਾਂ ਅੱਖਰਾਂ ਨੂੰ ਕੱਟ ਕੱਟ ਖਾਣ ਅਤੇ ਨ ਹੀ ਅੱਖਰਾਂ ਨੂੰ ਮੂੰਹੋਂ ਐਵੇਂ ਡਿਗਣ ਦੇਣ। ਤਾਂ ਇਸ ਨਾਲ ਬੱਲੀ ਦੀ ਰਖਿਆ ਹੋ ਸਕਦੀ ਹੈ।'

ਪਾਣਿਨੀ ਦਾ ਜਨਮ ਜ਼ਿਲਾ ਕੈਮਲ ਪੁਰ ਵਿਚ ਜਹਾਗੀਰ ਸਟੇਸ਼ਨ ਤੋਂ ਬਾਰੋਂ ਮੀਲ ਦੀ ਵਿਥ ਤੇ ਪਿੰਡ ਲਹੁਰ (ਸਲਾਤੁਰ) ਵਿਚ ਹੋਇਆ ਤੇ ਉਸ ਨੇ ਟੈਕਸਲਾ ਦੇ ਵਿਦਿਆਲੇ ਵਿਚ ਵਿਦਿਆ ਪਾ ਫਿਰ ਪਾਟਲੀਪੁਤਰ ਦੇ ਰਾਜ ਦਰਬਾਰ ਵਿਚ ਆਪਣੀ ਵਿਦਵਤਾ ਦਾ ਸਿੱਖ ਜਮਾਇਆ। 'ਜੁਆਨ ਚੁਆਂਛ' ਨਾਮੀ ਇਕ ਚੀਨੀ ਸੈਲਾਨੀ, ਜੋ 645 ਈਸਵੀ ਵਿਚ ਮਹਾਰਾਜਾ ਹਰਸ਼ ਵਰਧਨ ਦੇ ਜਮਾਨੇ ਮਧ ਏਸ਼ੀਆ ਤੇ ਗੰਧਾਰ ਖਾਣੀ ਹੁੰਦਾ ਹਿੰਦ ਆਇਆ, ਉਹ ਸਿੰਘ ਦਰਿਆ ਲਾਗੇ ਸਲਾਤੁਰ ਪਿੰਡ ਕੋਲ ਆ ਕੇ ਲਿਖਦਾ ਹੈ, "ਇਹ ਬਾਂ ਰਿਸੀ ਪਾਣਿਨੀ ਦਾ ਜਨਮ ਅਸਥਾਨ ਹੈ, ਇਥੇ ਉਨ੍ਹਾਂ ਦੀ ਮੂਰਤੀ ਵੀ ਬਣੀ ਹੋਈ ਹੈ। ਇਥੋਂ ਦੇ ਲੋਕ ਹੁਣ ਵੀ ਪਾਣਿਨੀ ਦੇ ਸ਼ਾਸਤਰ ਦਾ ਮੁਤਾਬਿਲਾ ਕਰਦੇ ਹਨ ਤੇ ਬਾਕੀ ਇਲਾਕਿਆਂ ਨਾਲੋਂ ਇਹ ਲੋਕ ਜ਼ਿਆਦਾ ਪੜ੍ਹੇ ਲਿਖੇ ਤੇ ਵਿਦਵਾਨ ਹਨ।" ਇਹੋ ਸੈਲਾਨੀ ਅਗੇ ਲਿਖਦਾ ਹੈ। 'ਜਦੋਂ ਰਿਸੀ ਪਾਣਿਨੀ ਨੇ ਆਪਣੀ ਰਚਨਾ ਤਿਆਰ ਕਰ ਕੇ ਸਾਹੀ ਦਰਬਾਰ ਵਿਚ ਰਖੀ ਤਾਂ ਰਾਜੇ ਨੇ ਆਗਿਆ ਕੀਤੇ ਹੋਏ ਸੀ ਕਿ ਸਾਰੇ ਦੇਸ਼ ਵਿਚ ਇਹ ਪੁਸਤਕ ਪੜ੍ਹਾਈ ਜਾਵੇ ਜੋ ਵਿਦਿਆਰਥੀ ਇਸ ਨੂੰ ਜ਼ਬਾਬੀ ਕੈਠ ਕਰੋਗਾ। ਉਸ ਨੂੰ ਇਕ ਹਜ਼ਾਰ ਮੋਹਰ ਦਿੱਤੀ ਜਾਵੇਗੀ।'

ਪਾਣਿਨੀ
ਪਤੰਜਲਿ
ਦਰਬਾਰ ਲੋਕਾਂ
ਲੋਕਾਂ ਤੋਂ

(350 ਈ: ਪੁਰਬ) ਪਤੰਜਲ (200 ਈ: ਪੁਰਬ) ਤੇ ਹੋਮ ਚੰਦਰ (12ਵੀਂ ਦੀਸਵੀ ਸਦੀ) ਆਦਿ ਹਿੰਦ ਦੇ ਚੰਗੇ ਚੰਗੇ ਭਾਸ਼ਾ-ਵਿਗਿਆਨੀ ਹੋਏ, ਜਿਨ੍ਹਾਂ ਨੇ ਸਮੇਂ ਸਮੇਂ ਸੰਸਕ੍ਰਿਤ, ਪ੍ਰਾਕ੍ਰਿਤ, ਪਾਲੀ ਤੇ ਅਪੰਨੀਆਂ ਆਦਿ ਬੋਲੀਆਂ ਦੇ ਗੁੱਝੇ ਚਮਤਕਾਰਾਂ ਨੂੰ ਪ੍ਰਗਟਾਇਆ। ਪ੍ਰੋਫੈਸਰ Sayce ਲਿਖਦੇ ਹਨ, ਹਿੰਦੁਸਤਾਨੀ ਵਿਆਕਰਣ-ਅਚਾਰਜਾਂ ਨੇ ਬਹੁਤ ਪਹਿਲੇ ਹੀ ਸੰਸਕ੍ਰਿਤ ਦੀਆਂ ਅਵਾਜ਼ਾਂ ਤੇ ਸਬਦਾਂ ਦਾ ਅਨੇਥੇ ਢੰਗ ਨਾਲ ਠੀਕ ਠੀਕ ਵਿਸ਼ਲੇਸ਼ਣ ਕਰ ਲਿਆ ਸੀ ਤੇ ਇਨ੍ਹਾਂ ਲੋਕਾਂ ਅਸਕੰਦਰੀਆਂ ਤੇ ਹੋਮ ਦੇ ਭਾਸ਼ਾ-ਵਿਗਿਆਨੀਆਂ ਨਾਲੋਂ ਚੰਗਾ ਪੂਰਨ ਵਿਆਕਰਣ ਬਣਾ ਲਿਆ ਸੀ। ਭਾਵੇਂ ਉਨ੍ਹਾਂ ਦੀ ਖੋਜ ਦਾ ਦਾਇਰਾ ਇਕ ਹੀ ਬੋਲੀ ਸੀ ਪਰ ਵਿਰੰਗੀ ਜ਼ਬਾਨ ਦੇ ਸਰੂਪ ਬਾਰੇ ਉਨ੍ਹਾਂ ਦਾ ਨਜ਼ਰੀਆ ਬੜਾ ਬਰੀਕੀ ਵਾਲਾ ਸੀ।' ('ਇੰਡੋਡਕਸ਼ਨ ਟੂ ਦੀ ਸਾਈਂਸ ਆਫ਼ ਲੋਗੋਜ਼ Vol. I. Page 38)

ਹੁਣ ਦੇ ਜਮਾਨੇ ਵਿਚ ਮਨੁੱਖ ਨੂੰ ਵਿਗਿਆਨਕ ਖੋਜ ਦੇ ਸਾਧਨ ਵਧੇਰੇ ਚੰਗੇ ਪ੍ਰਾਪਤ ਹਨ ਤੇ ਆਵਾਜ਼ਾਈ ਦੇ ਸਾਧਨਾਂ ਅਤੇ ਰੇਡੀਓ ਆਦਿ ਨੇ ਦੇਸ਼ ਕਾਲ ਦੀਆਂ ਵਿੱਖਾਂ ਮਿਟਾ ਕੇ ਮਨੁੱਖ ਮਾਤ੍ਰ ਨੂੰ ਇਕ ਥਾਂ ਜੋੜ ਦਿੱਤਾ ਹੈ। ਇਸ ਲਈ ਇਸ ਯਗ ਵਿਚ ਹੋਰਾਂ ਸਾਈਂਸਾਂ ਤੇ ਵਿਦਿਆਵਾਂ ਵਾਂਝ ਭਾਸ਼ਾ-ਵਿਗਿਆਨ ਨੇ ਵੀ ਬਹੁਤ ਤਰੱਕੀ ਕੀਤੀ ਹੈ। ਪਰ ਇਨ੍ਹਾਂ ਨਵੀਆਂ ਨਰੋਈਆਂ ਖੋਜਾਂ ਦਾ ਸਿਹਰਾ ਭਾਵੇਂ ਉਹ ਯੋਰਪੀਨ ਬੋਲੀਆਂ ਬਾਰੇ ਹਨ ਭਾਵੇਂ ਏਸ਼ੀਆਈ ਬੋਲੀਆਂ ਬਾਰੇ, ਪੱਛਮੀ ਵਿਦਾਵਾਨਾਂ ਦੇ ਸਿਰ ਹੀ ਹੈ। ਨਵੀਆਂ ਲੀਹਾਂ ਉਤੇ ਹਿੰਦੁਸਤਾਨੀ ਬੋਲੀਆਂ ਦੀ ਖੋਜ ਭਰੀ ਪੁਣਛਾਣ ਵੀ ਉਨ੍ਹਾਂ ਨੇ ਹੀ ਅਰੰਭੀ। ਖਾਸ ਕਰਕੇ ਈਸਾਈ ਮਿਸ਼ਨਰੀਆਂ ਪਹਿਲੇ ਪਹਿਲ ਯੂਰਪ ਵਿਚ ਭਾਰਤੀ ਜ਼ਬਾਨਾਂ ਦੀ ਜਾਣ ਪਛਾਣ ਕਰਵਾਈ।

1767 ਈ: ਵਿਚ ਕੁਰਡੇ ਨਾਮੀ ਫਰਾਂਸੀਸੀ ਪਾਦਰੀ ਨੇ ਸੰਸਕ੍ਰਿਤ ਤੇ ਲਾਤੀਨੀ ਉਤੇ ਤੁਲਨਾਤਮਕ ਵਿਚਾਰ ਕਰ ਕੇ ਇਨ੍ਹਾਂ ਦੀ ਏਕਤਾ ਦਰਸਾਈ। 1785 ਵਿਚ ਚਾਰਲਸ ਵਿਲਕਨਜ਼ ਨੇ ਗੀਤਾ ਤੇ ਹਿੰਦੇਉਪਵੇਸ਼ ਦਾ ਅੰਗਰੇਜ਼ੀ ਉਲਥਾ ਕੀਤਾ। 1786 ਵਿਚ ਸਰ ਵਿਲਿਅਮ ਜੋਨਸ (1746-1794) ਨੇ ਰਾਇਲ ਏਸ਼ੀਆਟਿਕ ਸੁਸਾਇਟੀ ਦੀ ਨੀਂਹ ਰੱਖ ਕੇ ਗੰਡੀਰ ਖੋਜਾਂ ਦਾ ਮੁਢ ਬੰਨਿਆ। ਇਹ ਆਪ ਵੀ ਸੰਸਕ੍ਰਿਤ ਦਾ ਮੁਤਾਲਿਆ ਕਰ ਕੇ ਇਸ ਸਿੱਟੇ ਉਤੇ ਪੁਜਿਆ ਕਿ ਯੂਨਾਨੀ, ਲਾਤੀਨੀ ਤੇ ਸੰਸਕ੍ਰਿਤ ਤਿੰਨੇ ਇਕੋ ਘਰਾਣੇ ਦੀਆਂ ਬੋਲੀਆਂ

ਪਾਲਿਣੀ ਨੇ ਆਪਣਾ ਵਿਆਕਰਣ ਸੂਤਰ 'ਵਿਚ ਰਚਿਆ, ਜਿਸ ਦਾ ਅਨ ਅਧਿਆਰ ਕੇ ਅਸਟਾਪਿਆਈ ਨਾ ਹੈ। ਇਸ ਦੇ ਕੁਲ 3995 ਸੂਤਰ ਹਨ। ਇਸ ਦੀ ਸੰਖੇਪਤਾ, ਤੇ ਤਰਤੀਬ ਬੇਮਿਸਾਲ ਹੈ। ਪਤੰਜਲੀ ਨੇ ਕਿਹਾ ਹੈ ਕਿ ਅਸਟਾਪਿਆਈ ਵਿਚ 'ਵਾਪੂ ਨਹੀਂ। ਨਾ ਹੀ ਕੋਈ ਅਜਿਹਾ ਸਥਦ ਹੈ ਜੋ ਅਚਾਰਜ ਦੀ ਤਿਖੀ ਨਜ਼ਰ ਹੈ। ਪਤੰਜਲੀ ਨੇ ਪਾਲਿਣੀ ਨੂੰ ਭਗਵਾਨ, ਕਵੀ, ਸੂਤਰਕਾਰ ਤੇ 'ਪ੍ਰਮਾਣ-ਵਿਸ਼ੇਸ਼ਣੀ' ਨਾਲ ਯਾਦ ਕੀਤਾ ਹੈ। 'ਪੰਚ ਤੰਤਰ' ਦੀ ਕਥਾ ਮੁਤਾਬਕ 'ਵਿਚ ਇਕ ਖੂਨੀ ਸ਼ੇਰ ਦਾ ਖਾਜਾ ਬਣ ਗਿਆ' ਸੀ।

'ਆਈ ਉਤੇ ਕਾਤਿਆਇਨ ਨੇ 'ਵਾਰਤਕ' (ਖੁਲਾਸਾ) ਲਿਖਿਆ। ਇਨ੍ਹਾਂ ਸੂਤਰਾਂ ਉਤੇ ਹੋਰ ਤਦੀਆਂ ਹਨ ਪਤੰਜੂ ਜਾਗਾਇਤ ਕ੍ਰਿਤ 'ਕਾਸ਼ਿਕ' ਸਭ ਲਿਖੀ 'ਬੇਕਥ-ਕੋਸਤੁਭ' ਬਹੁਤ ਵਡੀ ਟੀਕਾ ਹੈ।

ਹਨ, ਗਾਥਕ (ਜਰਮਨੀ) ਤੇ ਕੈਲਟਿਕ ਵੀ।[‡] 1816 ਵਿਚ ਮਿਸਟਰ ਕੈਰੀ, ਮਾਰਸ ਮੈਨ ਤੇ ਬਾਰਡ ਨਾਮੋਂ ਤਿਨ ਵਿਦਵਾਨਾਂ ਹਿੰਦੁਸਤਾਨੀ ਬੋਲੀਆਂ ਉਤੇ ਰਿਪੋਰਟ ਤਿਆਰ ਕੀਤੇ, ਜਿਸ ਵਿਚ ਇਥੋਂ ਦੀਆਂ 33 ਬੋਲੀਆਂ ਦੇ ਨਮੂਨੇ ਵੀ ਦਰਜ ਸਨ।

1833 ਵਿਚ ਜਰਮਨੀ ਵਿਦਵਾਨ ਮਿਸਟਰ ਫ੍ਰੈਂਸ਼ ਬਾਪ (1791-1867) ਨੇ ਇਕ ਵਿਆਕਰਣ ਲਿਖਿਆ, ਜਿਸ ਵਿਚ ਸੰਸਕ੍ਰਿਤ, ਲਾਤੀਨੀ, ਯੂਨਾਨੀ, ਕਾਬਿਕ ਤੇ ਜਰਮਨੀ ਆਦਿ ਦੀ ਤੁਲਨਾ ਕੀਤੀ ਗਈ ਸੀ। 1853 ਵਿਚ ਮਿਸਟਰ ਪੈਰੀ ਸਾਹਿਬ ਨੇ ਹਿੰਦੁਸਤਾਨੀ ਬੋਲੀਆਂ ਉਤੇ ਇਕ ਲੇਖ ਲਿਖਿਆ। 1868 ਵਿਚ ਮਿਸਟਰ ਹੰਟਰ ਨੇ ਬੜੀ ਅਣਥੱਕ ਮੇਹਨਤ ਨਾਲ 'ਨਨ ਆਰੀਅਨ ਲੈਂਗੁਏਜ਼ ਆਫ ਇੰਡੀਆ ਐਂਡ ਹਾਈ ਏਸੀਆ' ਪੁਸਤਕ ਲਿਖੀ। 1868 ਵਿਚ ਜੋਹਨ ਬੀਮਜ਼ ਦੀ 'ਆਉਟ ਲਾਈਨਜ਼ ਆਫ ਇੰਡੀਅਨ ਫਿਲਾਲੋਜੀ' ਤੇ 1872-79 ਵਿਚ ਤਿੰਨ ਭਾਗਾਂ ਵਿਚ ਵਿਦਵਤਾ ਭਰੀ ਰਚਨਾ 'ਏ ਕੰਪੋਰਿਟਿਵ ਗਰਾਮਰ ਆਫ ਦੀ ਮਾਡਰਨ ਏਰੋਅਨ ਲੈਂਗੁਏਜ਼', ਤਿਆਰ ਹੋਈ, ਜਿਸ ਵਿਚ ਹਿੰਦੀ, ਸਿੰਧੀ, ਗੁਜਰਾਤੀ ਪੰਜਾਬੀ, ਮਰਾਠੀ ਤੇ ਬੰਗਾਲੀ ਆਦਿ ਦੀ ਬੋਚ-ਬੋਚੀ ਚਰਚਾ ਹੈ। 1876 ਵਿਚ ਜਰਮਨੀ ਪਾਦਰੀ ਕੇਲਾਗਾ ਨੇ 'ਗਰਾਮਰ ਆਫ ਦੀ ਹਿੰਦੀ ਲੈਂਗੁਏਜ਼' ਲਿਖੀ। ਇਸ ਵਿਚ ਹਿੰਦੀ ਦੀਆਂ ਉਪਖੋਲੀਆਂ ਦਾ ਵੀ ਚਿਕਾਰ ਹੈ। 1877 ਵਿਚ ਪਹਿਲੇ ਹਿੰਦੁਸਤਾਨੀ ਵਿਦਵਾਨ ਸ੍ਰੀ ਰਾਮ ਕ੍ਰਿਸ਼ਨ ਗੋਪਾਲ ਭੰਡਾਰਕਰ ਨੇ ਭਾਉਤੀ ਜ਼ਬਾਨਾਂ ਉੱਤੇ 7 ਲੋਕਚਰ ਦਿੱਤੇ, ਜੋ 1914 ਵਿਚ 'ਵਿਲਸਨ ਫਿਲਾਲੋਜੀਕਲ ਲੈਂਕੋਰਜ਼' ਨਾਂ ਹੋਠ ਛੱਡੇ। 1880 ਵਿਚ ਰੁਡਲਫ ਹਾਰਨਲੇ ਦੀ 'ਗਰਾਮਰ ਆਫ ਦੀ ਟੀਸਟਰਨ ਹਿੰਦੀ' ਛਾਪੀ। ਇਸ ਵਿਚ ਹੋਰ ਆਰੀਅਨ ਬੋਲੀਆਂ ਬਾਰੇ ਵੀ ਤੁਲਨਾਤਮਕ ਸਮੱਗਰੀ ਜੋੜੀ ਗਈ ਹੈ। 1886 ਵਿਚ ਡੈਲਬਰੂਕ ਤੇ ਕਾਰਲ ਬਰੁਗਮੈਨ ਨੇ 'ਆਉਟ ਲਾਈਨ ਆਫ ਦੀ ਕੰਪੋਰਿਟਿਵ ਗਰਾਮਰ ਆਫ ਦੀ ਇੰਡੋ ਯੌਤਪੀਕ ਲੈਂਗੁਏਜ਼' ਇਕ ਮਾਰਕੇ ਦੀ ਪੋਥੀ ਲਿਖੀ।[§] ਮਿਸਟਰ ਜਾਰਜ ਗਰੋਅਰਸਨ ਨੇ ਆਪਣੀ ਵੱਡੀ ਪੁਸਤਕ 'ਲਿੰਗੁਇਸਟਿਕ ਸਰਵੇ ਆਫ ਇੰਡੀਆ' 1894 ਵਿਚ ਸੁਰੂ ਕਰ ਕੇ 1927 ਵਿਚ ਮੁਕੰਮਲ ਕੀਤੀ। ਇਹ ਗ੍ਰੰਥ 11 ਜ਼ਿਲਦਾਂ ਵਿਚ ਹੈ ਅਤੇ ਹਿੰਦੁਤਾਨੀ ਬੋਲੀਆਂ ਦੇ ਗੰਭੀਰ ਤੇ ਵਿਸ਼ਾਲ ਅਧਿਆਇਨ ਦਾ ਇਸ ਦੇ ਮੁਕਾਬਲੇ ਦਾ ਅਜੇ ਹੋਰ ਕੇਂਦੀ ਪੁਸਤਕ ਪ੍ਰਕਾਸ਼ਤ ਨਹੀਂ ਹੋਇਆ। ਇਸ ਦੀ ਨੰਦੀਂ ਜ਼ਿਲਦ ਦੇ ਪਹਿਲੇ ਭਾਗ ਵਿਚ ਪੰਜਾਬੀ ਦੀ ਚੜਚਾ ਕੀਤੀ ਗਈ ਹੈ। ਪ੍ਰੋ. ਪੀ. ਡੀ. ਗੁਨੇ ਨੇ 1918 ਵਿਚ 'ਐਨ ਇਨਟਰੋਡਕਸ਼ਨ ਟੂ ਕੰਪੋਰਿਟਿਵ ਫਿਲਾਲੋਜੀ' ਪੁਸਤਕ ਲਿਖੀ ਤੇ ਜ਼ਿਉਲਜ਼ ਬਲਾਕ ਨੇ 1919 ਵਿਚ ਮਰਾਠੀ ਜ਼ਬਾਨ ਤੇ ਵਿਦਵਤਾ ਭਰੀ ਪੁਸਤਕ ਰਚੀ। 1926 ਵਿਚ ਡਾਕਟਰ ਸੁਨੀਤੀ ਕੁਮਾਰ ਚੈਟਰਜ਼ੀ ਨੇ 'ਉਤਿਜਨ ਐਂਡ ਡਿਵੈਲਪਮੈਂਟ ਆਫ ਦੀ ਬੰਗਾਲੀ ਲੈਂਗੁਏਜ਼' ਤੇ 1942 ਵਿਚ 'ਇੰਡੋ ਆਰੀਅਨ ਐਂਡ ਹਿੰਦੀ' ਪੁਸਤਕ ਛਾਪੀ। ਸਿਨ੍ਹਾਂ ਵਿਚ ਬਾਕੀ ਹਿੰਦ ਦੀਆਂ ਬੋਲੀਆਂ ਬਾਰੇ ਵੀ ਮੌਲਕ ਸਮੱਗਰੀ ਸੇਚਿਤ ਹੈ। 1931 ਵਿਚ ਬਾਬੁ ਰਾਮ ਸਕਸੈਨਾ ਨੇ 'ਐਵੋਲਿਊਸ਼ਨ ਆਫ ਅਵਧੀ' ਤੇ 1933 ਵਿਚ ਪ੍ਰੋ. ਪੀਓ. ਦੱਸ ਵਰਮਾ ਨੇ 'ਹਿੰਦੀ ਭਾਸ਼ਾ ਕਾ ਇਤਹਾਸ' ਪੁਸਤਕ ਲਿਖੀ ਅਤੇ 1935 ਵਿਚ ਫਾਂਸੀਸੀ ਵਿਸ਼ ਵਿੱਚ ਭਾਸ਼ਾ ਬਾਰੇ। ਫਤਾਂਸੀਸੀ ਵਿਦਵਾਨ ਮਿਸਟਰ ਜ਼ਿਉਲਜ਼ ਬਲਾਕ ਨੇ 1934 ਵਿਚ ਇਕ

[‡] Language (L. Bloomfield) P. 12.

[§] Language (L. Bloomfield) P. 15.

ਹੋਰ 'ਲ ਏਂਦੇ ਏਰੀਅਨ' ਪੁਸਤਕ ਪ੍ਰਕਾਸ਼ਤ ਕੀਤੀ । ਇਸ ਵਿਚ ਵੀ ਭਾਰਤੀ ਬੋਲੀਆਂ ਦੀ ਚੰਗੀ ਸਮੱਗ੍ਰੀ ਹੈ । 1937 ਵਿਚ ਟਰਕਰ ਦੀ 'ਨੈਪਾਲੀ ਡਿਕਸ਼ਨਰੀ' ਛਪੀ । ਇਸ ਵਿਚ ਬਹੁਤੀ ਥਾਂ ਦੂਜੀਆਂ ਬੋਲੀਆਂ ਦੇ ਵੀ ਸ਼ਬਦ ਨਾਲ ਦਿਤੇ ਹਨ । ਇਸੇ ਤਰ੍ਹਾਂ ਹੋਰ ਬਦੇਸ਼ੀ ਵਿਦਵਾਨਾਂ ਮੈਕਸਮੂਲਰ, ਵਿਟੁਨੈ, ਪਾਊਲ, ਉਲਨਬੈਕ, ਸਵੀਟ, ਜੈਕੋਬਜਿੰਸ, ਡਾਂ: ਪਿਸਲ, ਯਾਕੋਬੀ, ਟੈਸਟਰੀ, ਫੈਡਰਕ ਮੁਲਰ, ਬਲੂਮਹੀਲਡ, ਟਕਰ, ਜੇਸ਼ਨਰਨ, ਕਾਰਲ ਵਾਸਲਰ ਵਾਂਦਰੇਜ਼, ਤੇ ਵ੍ਰਲਨਰ ਸਾਹਿਬ ਆਦਿ ਨੇ ਭਾਸ਼ਾ-ਵਿਗਿਆਨ ਬਾਰੇ ਢੁੰਘੀਆਂ ਥੋੜ੍ਹਾਂ ਕੀਤੀਆਂ । ਹਿੰਦੁਸਤਾਨੀ ਵਿਦਵਾਨਾਂ ਵਿਚੋਂ ਸੁਣੀਤੀ ਕੁਮਾਰ ਚੌਟਾਨੀ, ਪ੍ਰੋਫੈਸਰ ਪੀ. ਡੀ. ਗੁਨੇ, ਆਈ. ਜੇ. ਐਸ. ਤਾਰ-ਪੇਰ ਵਾਲਾ, ਪੰਡਤ ਗੌਰੀ ਸ਼ੇਕਰ ਹੀਰਾ ਚੰਦ ਓਕਾ, ਡਾਂ: ਤਗਰੇ, ਪ੍ਰੋਫੈਸਰ ਕਾਤਰੇ, ਅਬਦੂਲ ਕਾਦਰੀ ਚੌਰ, ਡਾਂ: ਸਿਧੇਸ਼ਵਰ ਵਰਮਾ, ਪ੍ਰੋ: ਮਹਮੂਦ ਸੀਰਾਨੀ, ਸ੍ਰੀ ਧੀਰੇਂਦਰ ਵਰਮਾ, ਬਾਬੁ ਰਾਮ ਸਕਸੈਨਾ, ਨਲਨੀ ਮੌਹਨ ਸੰਨਿਆਲ, ਮੰਗਲ ਦੇਵ ਸ਼ਾਸਤਰੀ, ਸਿਆਮ ਸੰਦਰ ਦਾਸ, ਹਰਦੇਵ ਬਾਹਰੀ ਅਖੂਦਿ ਦੇ ਨਾਂ ਵਟਣਨ ਯੋਗ ਹਨ । ਪੰਜਾਬੀ ਬੋਲੀ ਸਥਾਨੀ ਪ੍ਰੋ: ਦੁਨੀ ਚੰਦ, ਪ੍ਰੋਫੈਸਰ ਰਾਮ ਸਿੰਘ ਤੇ ਡਾਕਟਰ ਬਨਾਰਸੀ ਦਾਸ ਜੀ ਨੇ ਅੰਗਰੇਜ਼ ਬੋਲੀ ਕੀਤੀ ਹੈ ।

ਊਪਰੋਕਤ ਅੰਗਰੇਜ਼ੀ ਰਚਨਾਵਾਂ ਵਿਚੋਂ ਥੀਮਜ਼ ਤੇ ਜਾਰਜ ਗ੍ਰੂਅਰਸਨ ਦੀਆਂ ਪੰਜਾਬੀ ਥਾਰੇ ਥੋੜ੍ਹਾਂ ਬਹੁ ਮੁੱਲੀਆਂ ਹਨ । ਇਸ ਤੋਂ ਇਲਾਵਾ ਯੋਰਪੀਨਾਂ ਵੱਲੋਂ ਜਾਂ ਉਨ੍ਹਾਂ ਦੀ ਪ੍ਰੇਰਨਾ ਨਾਲ ਰਾਜਸੀ ਮੰਤਰਾਂ ਦੀ ਪੂਰਤੀ ਲਈ ਕਈ ਪੰਜਾਬੀ ਵਿਆਕਰਣ ਤੇ ਕੋਸ਼ਟ ਤਾਂ 19 ਵੀਂ ਸਦੀ ਦੇ ਅੰਗਰੇਜ਼ ਤੋਂ ਹੀ ਲਿਖੇ ਜਾਂਦੇ ਹੋ । ਇਸ ਵਿਚ ਅਗਵਾਈ ਈਜ਼ਾਈ ਮਿਸ਼ਨਰੀਆਂ ਨੇ ਕੀਤੀ । 1806-17 ਵਿਚ ਐਡਲੰਗ ਜੋਹਨ ਕ੍ਰਿਸਟਫਰ (ਬਰਲਨ) ਨੇ 'ਮਿਥਰੀ ਡੇਟਸ' ਵਿਚ 'ਲਾਹੌਰੀ' ਥਾਰੇ ਕੁਝ ਵੀਚਾਰ ਕੀਤੀ । 1812 ਵਿਚ ਸੀ. ਰਾਮਪੁਰ ਦੇ ਮਸ਼ਹੂਰ ਪਾਦਰੀ ਡਾਂ: ਡਾਖਲਯੂ ਕੈਰੀ ਨੇ 'ਏ. ਗਰਾਮਰ ਆਫ਼ ਪੰਜਾਬੀ ਲੈਂਗੂਏਜ਼' ਤਿਆਰ ਕੀਤੀ । 1815 ਈਂ: ਵਿਚ ਬਾਇਵਲ ਦਾ ਪਹਿਲਾ ਪੰਜਾਬੀ ਤਰਜਮਾ ਹੋਇਆ । ਵੇਰਵਾ ਇਉਂ ਹੈ :—

ਲੈ: ਰਾਬਰਟ ਲੀਰ—'ਏ ਗਰਾਮਰ ਆਫ਼ ਦੀ ਪੰਜਾਬੀ ਲੈਂਗੂਏਜ਼' (1838 ਈ.)

ਕੈਪਟਨ ਸਟਾਰਕੀ—'ਏ ਡਿਕਸ਼ਨਰੀ ਆਫ਼ ਇੰਗਲਿਸ਼ ਐਂਡ ਪੰਜਾਬੀ' (1849)

ਜੋਹਨ ਨਿਊਟਨ—'ਏ ਗਰਾਮਰ ਆਫ਼ ਦੀ ਪੰਜਾਬੀ ਲੈਂਗੂਏਜ਼,' (1851 ਈ.)

(ਇਸ ਦੀ ਦੂਜੀ, ਤੀਜੀ ਐਡੀਸ਼ਨ 1866 ਤੇ 1893 ਵਿਚ ਛਪੀ ਸੀ ।)

ਲੁਧਿਆਣਾ ਮਿਸ਼ਨ ਕਮੇਟੀ-'ਏ ਡਿਕਸ਼ਨਰੀ ਆਫ਼ ਦੀ ਪੰਜਾਬੀ ਲੈਂਗੂਏਜ਼' (1854 ਈ.)

ਬਿਹਾਰੀ ਲਾਲ-'ਪੰਜਾਬੀ ਵਿਆਕਰਣ' (1867 ਈ.)

ਮੁਹੰਮਦ ਅਬਦੂਲ ਗਹੂਰ-ਏ ਕੰਪਲੀਟ ਡਿਕਸ਼ਨਰੀ ਆਫ਼ ਦੀ ਟਰਮਜ਼ ਬਾਈ ਦੀ ਕ੍ਰਿਮਿਨਲ ਟ੍ਰਾਈਬਲ ਆਫ਼ ਦੀ ਪੰਜਾਬੀ' (1879)

ਮਿਸਟਰ ਟੱਸਡਲ-ਏ ਸਿੰਪਲੀਫਾਈਡ ਗਰਾਮਰ ਐਂਡ ਰੀਡਿੰਗ ਥੁੱਕ ਆਫ਼ ਦੀ ਪੰਜਾਬੀ ਲੈਂਗੂਏਜ਼' (1889)

ਆਰ. ਮੈਕੋਨੈਕੀ—'ਸਿਲਿਕੈਟਿਡ ਐਗ੍ਰੀਕਲਚਰਲ ਪ੍ਰੋਵਰਬਜ਼ ਆਫ਼ ਦੀ ਪੰਜਾਬ' (1890)

ਭਾਈ ਮਦੀਆ ਸਿੰਘ-'ਦੀ ਪੰਜਾਬ ਡਿਕਸ਼ਨਰੀ' (1895)

ਮਨਸ਼ੀ ਜਵਾਹਰ ਸਿੰਘ—'ਏ ਵੁਖੇਲਰੀ ਆਫ਼ ਟੂ ਥਾਉਂਸੈਂਡ ਵਰਡਜ਼ ਫਰਾਮ ਇੰਗਲਿਸ਼ ਇਨ ਟੂ ਪੰਜਾਬੀ' (1895)

'ਏ ਗਾਈਡ ਟੂ ਪੰਜਾਬੀ' (1896)

ਈ ਪੀ. ਨਿਊਟਨ—‘ਪੰਜਾਬੀ ਗਰਾਮਰ’ (1898)

ਸਾਲਗ ਰਾਮ—‘ਐਂਗਲੋ ਗੁਰਮੁਖੀ ਡਿਕਸ਼ਨਰੀ’ (1897)

ਐਂਗਲੋ ਗੁਰਮੁਖੀ ਬੋਲਚਾਲ (1900)

ਗ੍ਰਾਹਮ ਬੇਲੀ—‘ਪੰਜਾਬੀ ਗਰਾਮਰ’ (1904) ਤੇ ‘ਏ ਪੰਜਾਬੀ ਫੁਨੈਟਿਕ ਰੀਡਰ’ (1914)

ਟੀ. ਐਂਡ. ਕਿੰਗ ਤੇ ਗ੍ਰਾਹਮ ਬੇਲੀ—‘ਪੰਜਾਬੀ ਸੈਨੂਅਲ ਐਂਡ ਗਰਾਮਰ’ (1912)

ਐਚ. ਏ. ਰੋਜ਼—‘ਕਨਟਰੀ ਬਿਊਸ਼ਨਜ਼ ਟੁ ਪੰਜਾਬੀ ਲੈਕਸ਼ਨਿਕੋਗਰਾਫੀ’

ਮਿਸਟਰ ਈ. ਓ ਬ੍ਰਾਰਾਇਨ—‘ਮਲਤਾਨੀ ਗਲੌਸਰੀ’

ਇੰਗਲਿਸ਼ ਪੰਜਾਬੀ ਡਿਕਸ਼ਨਰੀ—ਮਿ. ਹੋਅਰਜ਼ (1929 ਈ:):†

ਹਕੂਮਤ ਕਰਨ ਆਏ ਅੰਗਰੇਜ਼ ਹਰ ਇਲਾਕੇ ਦੇ ਇਤਿਹਾਸ, ਰਸਮਾਂ, ਰਿਵਾਜਾਂ ਤੇ ਧਰਮਾਂ ਨੂੰ ਜਾਣਨਾ ਚਾਹੁੰਦੇ ਸਨ। ਇਹ ਮਤਲਬ ਕੇਵਲ ਬੋਲੀ ਰਾਹੀਂ ਹੀ ਹੱਲ ਹੋ ਸਕਦਾ ਸੀ। ਇਸ ਲਈ ਉਨ੍ਹਾਂ ਬੜੀ ਸਿਹਨਤ ਕਰ ਕੇ ਮੁੱਢ ਵਿਚ ਵਿਆਕਰਣ ਤੇ ਕੋਸ਼ ਲਿਖੇ ਜਾਂ ਲਿਖਾਏ ਤ ਕਿ ਉਨ੍ਹਾਂ ਦੇ ਅੰਗਰੇਜ਼ ਭਰਾ ਇਸ ਦੇਸ਼ ਤੋਂ ਚੰਗੀ ਤਰ੍ਹਾਂ ਜਾਣ੍ਹ ਹੋ ਜਾਣ। ਕੁਝ ਦੇਸੀ ਲੇਖਕਾਂ ਵੀ ਕੰਮ ਕੀਤਾ। ਇਹ ਵੀ ਅੰਗਰੇਜ਼ ਹਾਕਮਾਂ ਦੀ ਪ੍ਰੇਰਨਾ ਦਾ ਸਿੱਟਾ ਸੀ। ਇਸ ਤੋਂ ਪਿਛੋਂ ਭਾਈ ਬਿਸ਼ਨ ਦਾਸ ਪੁਰੀ ਦਾ ਕੋਸ਼ ‘ਪੰਜਾਬੀ ਸ਼ਬਦ-ਭੇਡਾਰ’ ਛਪਿਆ। ਭਾਈ ਕਾਨੂੰ ਸਿੰਘ ਨਾਭਾ ਦਾ ‘ਮਹਾਨ ਕੋਸ’ (4 ਜਿਲਦਾ) ਤੇ ‘ਖਾਲਸਾ ਟੈਕਟ ਸੁਸਾਇਟੀ’ ਦਾ ‘ਸ੍ਰੀ ਗੁਰੂ ਗ੍ਰੰਥ ਕੋਸ’ ਭਾਵੇਂ ਗੁਰਮਤ ਸਾਹਿਤ ਦੇ ਕੋਸ਼ ਹਨ ਪਰ ਪੁਰਾਣੀ ਪੰਜਾਬੀ ਦੇ ਗਿਆਨ ਲਈ ਇਹ ਵੀ ਕਾਫੀ ਹਦ ਤਕ ਕੰਮ ਦੇਣ ਜਾਂਗ ਹਨ। ਦਰਅਸਲ ਵਿਆਕਰਣ ਤੇ ਕੋਸ਼ ਉਦੋਂ ਹੀ ਬਣਦੇ ਹਨ ਜਦੋਂ ਉਸ ਬੋਲੀ ਤੋਂ ਅਣਜਾਣ ਲੋਕਾਂ ਲਈ ਸਿਖਿਆ ਦੀ ਲੋੜ ਪਵੇ ਜਾਂ ਫਿਰ ਭਰਪੂਰ-ਸਾਹਿਤ ਰਚਿਆ ਜਾ ਚੁੱਕਾ ਹੋਵੇ। ਵਿਆਕਰਣ ਕਿਸੇ ਬੋਲੀ ਦੀ ਠੀਕ ਵਰਤੋਂ ਦਾ ਗਿਆਨ ਕਰਾਉਂਦਾ ਹੈ ਤੇ ਕੋਸ਼ ਬੋਲੀ ਦੇ ਸ਼ਬਦ-ਭੇਡਾਰ ਨੂੰ ਇਕ ਥਾਂ ਸੰਚਿਤ ਕਰ ਕੇ ਅਰਥਾਂ ਦਾ ਪਤਾ ਦਿੰਦਾ ਹੈ। ਇਉਂ ਭਾਸ਼ਾ-ਵਿਗਿਆਨ ਦੀਆਂ ਖੋਜਾਂ ਲਈ ਵਿਆਕਰਣ ਤੇ ਕੋਸ਼ ਮੁੱਢਲੀਆਂ ਨੀਹਾਂ ਭਰਦੇ ਹਨ। ਇਨ੍ਹਾਂ ਬਿਨਾਂ ਕਿਸੇ ਬੋਲੀ ਦਾ ਭਾਸ਼ਾ-ਵਿਗਿਆਨ ਨਹੀਂ ਲਿਖਿਆ ਜਾ ਸਕਦਾ। ਉਪਰੋਕਤ ਖੋਜਾਂ ਤੋਂ ਇਲਾਵਾ ਮੋਹਨ ਸਿੰਘ, ਪ੍ਰੋਫੈਸਰ ਰਾਮ ਸਿੰਘ, ਪ੍ਰੋਫੈਸਰ ਕਰਤਾਰ ਸਿੰਘ, ਪ੍ਰੋਫੈਸਰ ਜਾਗਿਰ ਸਿੰਘ, ਮਾਸਟਰ ਕਰਮ ਸਿੰਘ ‘ਗੰਗਾਵਾਲਾ’ ਨੇ ਵਿਆਕਰਣੀ ਖੇਤਰ ਵਿਚ ਬਹੁਤ ਵਡਿਆਈ ਯੋਗ ਕੰਮ ਕੀਤਾ ਹੈ। ਪੰਜਾਬੀ ਭਾਸ਼ਾ-ਵਿਗਿਆਨ ਥਾਰੇ ਪ੍ਰੋਫੈਸਰ ਦੁਨੀ ਚੰਦ ਨੇ ਹਿੰਦੀ ਵਿਚ ‘ਹਿੰਦੀ ਪੰਜਾਬੀ ਭਾਸ਼ਾ ਵਿਗਿਆਨ’ (1925), ਪ੍ਰੋਫੈਸਰ ਰਾਮ ਸਿੰਘ ਨੇ ‘ਸ਼ਬਦ ਚਮਤਕਾਰ’ (1929), ਡਾਕਟਰ ਬਨਾਰਸੀ ਦਾਸ ਜੀ ਨੇ ਧੁਨੀ-ਵਿਗਿਆਨ ਥਾਰੇ ‘ਲੁਧਿਆਣਵੀ ਫੁਨੈਟਿਕ ਰੀਡਰ’ (1934 ਈ:):† ਤੇ ‘ਫ਼ਨਾਲੋਜੀ ਆਫ ਪੰਜਾਬੀ’ ਲਿਖੀ ਹੈ। ਡਾਕਟਰ ਸਿਧੇਸ਼੍ਵਰ ਵਰਮਾ ਤੇ ਸ੍ਰੀ ਪਰਮਾਨੰਦ ਬਹਿਲ ਨੇ ਲਹਿੰਦੀ ਪੰਜਾਬੀ ਸਬੰਧੀ ਖੋਜਾਂ ਕੀਤੀਆਂ। ਇਹ ਖੋਜਾਂ ਲੇਖਕਾਂ ਦੀ

ਮਿਸਟਰ ਗ੍ਰੀਅਰਸਨ ਨੇ ‘ਲਿੰਗੁਇਸਟਿਕ ਸਰਵੇ ਆਫ ਇੰਡੀਆ’ ਦੀ ਨੌਵੀਂ ਜ਼ਿਲਦੇ ਪਹਿਲੇ ਭਾਗ ਵਿਚ ਪੰਨਾ 619 ਤੋਂ 624 ਤਕ ਮੁੱਢ ਵਿਚ ਪੰਜਾਬੀ ਸਬੰਧੀ ਲਿਖੇ ਗਏ ਲੇਖਾਂ, ਵਿਗਿਆਨੀਆਂ ਦੇ ਵਿਵਾਹਾਂ ਦੀ ਵਰਿਤਾਤ ਪੰਨੀ ਵੰਡੀ ਹੈ।

ਚੰਗੀ ਮਿਹਨਤ ਦਾ ਸਿੱਟਾ ਹਨ । ਪਰ ਅਜੇ ਪੰਜਾਬੀ ਸਥਾਈ ਕਰਨ ਜੋਗ ਬਹੁਤ ਕੰਮ ਥਾਕੀ ਪਿਆ ਹੈ । ਵਰਤਮਾਨ ਖੇਤ ਨੇ ਤੁਹਾਨਕ-ਹੱਦਾ ਦਾ ਉਲੰਘਣ ਕਰ ਕੇ ਬੋਲੀਆਂ ਦੇ ਵਿਸਰ ਚੁੱਕੇ ਪੁਰਾਣੇ ਖਾਨਦਾਨੀ ਰਿਕਾਤਿਆਂ ਨੂੰ ਮੁੜ ਜਗਾ ਚਿੱਡਾ ਹੈ ਅਤੇ ਸਾਰੀਆਂ ਬੋਲੀਆਂ ਹੀ ਕੌਮਾਤਰੀ ਮੇਲ-ਜੋਲ ਵਿਚ ਰੰਗੀਆਂ ਫਈਆਂ ਹਨ । ਇਸ ਲਈ ਇਸ ਪੜਾਅ ਉਤੇ ਆਪਣੀ ਬੋਲੀ ਦੇ ਨਿਕਾਸ, ਵਿਕਾਸ, ਇਤਿਹਾਸ ਅਤੇ ਮਹੱਤਵ ਨੂੰ ਜਾਣਨਾ ਇਕ ਨਿਹਾਇਤ ਸ਼ਰੀਰੀ ਚੀਜ਼ ਹੈ ।

1991 'ਭੇਟੀ ਪਾਵੇਂਦਿਆਲਪੁਰ ਨਾਲ' (4081) 'ਭਾਗਚੰਡ ਮੈਂਗੁ-ਮੈਂਗੁ' ਸੰਪਤੀ

‘THAI LANGUAGE’—A NARRATIVE IN THE THAI

ਸੰਸਾਰ ਦੀਆਂ ਏਲੀਆਂ

ਮਸ਼ਹੂਰ ਭਾਸ਼ਾ-ਵਿਗਿਆਨੀ ਈ। ਕੌਕਰੇ ਸੰਸਾਰ ਦੀਆਂ ਕੁਲ ਮਰੀਆਂ ਤੇ ਜੀਉਂ ਦੀਆਂ 3076 ਜਥਾਨਾਂ ਦਸਦਾ ਹੈ। 'ਫਰੈਂਚ ਇਕਾਡਮੀ' ਦੀ ਰੀਪੋਰਟ ਅਨੁਸਾਰ ਕੁਲ ਬੋਲੀਆਂ ਦੀ ਗਿਣਤੀ 2796 ਹੈ ਜਿਨ੍ਹਾਂ ਵਿਚੋਂ 13 ਹੀ ਅਜੇਹੀਆਂ ਜਥਾਨਾਂ ਹਨ ਜਿਨ੍ਹਾਂ ਦੇ ਬੁਲਾਰਿਆਂ ਦੀ ਗਿਣਤੀ ਪੰਜ ਪੰਜ ਕਰੋੜ ਜਾਂ ਇਸ ਤੋਂ ਵਧ ਹੈ। ਡਾ: ਐਸ. ਕੇ. ਚੇਟਰਜੀ ਕੁਲ ਬੋਲੀਆਂ ਦੀ ਸੰਖਿਆ ਅੱਠ ਨੌ ਸੌ ਦੋ ਦਾ ਹੈ (ਇੰਡੋਆਰੀਅਨ ਐਂਡ ਹਿੰਦੀ, ਪੰਨਾ 4)। ਯ. ਐਸ. ਏ. ਹੈਂਡ ਬੁੱਕ ਇਨਡੀਅਰੋਸ਼ਨ' ਵਿਚ ਸੰਸਾਰ ਦੀਆਂ ਮੁਖ ਬੋਲੀਆਂ ਦੀ ਗਿਣਤੀ 65 ਦਰਜ ਕੀਤੀ ਗਈ ਹੈ। ਹੁਣ ਵੀ 'ਇਕ ਸੰਸਾਰ', 'ਇਕ ਵੈਸਾਰ' ਤੇ 'ਇਕ ਸਰਕਾਰ' ਦਾ ਕੌਮਾਂਤਰੀ-ਸਾਂਭ ਵਾਲਾ ਸੁਪਨਾ ਤੱਕਣ ਵਾਲੇ ਚਿੰਤਕ ਇਸੇ ਆਹਰ ਵਿਚ ਹਨ ਕਿ ਇਕ ਸਾਂਝੀ ਕੌਮਾਂਤਰੀ ਬੋਲੀ ਵੀ ਤਿਆਰ ਕਰ ਲਈ ਜਾਵੇ ਤਾਂਕਿ ਬੋਲੀਆਂ ਦੀ ਭਿੰਨਤਾ ਮਨੁੱਖ ਵਿਚ ਕਿਸੇ ਤਰ੍ਹਾਂ ਦੀ ਰੁਕਾਵਟ ਨਾ ਪਾ ਸਕੇ। ਇਸ ਮਕਸਦ ਲਈ ਵੇਲਾਪ੍ਰਕ (1880) ਐਸਪੋਰਟ (1901) ਈਡੀਡੀਓਨ ਨਿਊਟਰਲ ਤੇ 'ਬੇਸਿਕ ਇੰਗੀਨਿਅਰਿੰਗ' ਆਦਿ 3, 4 ਨਵੀਆਂ ਜਥਾਨਾਂ ਦੀ ਕਾਢ ਕੱਢੀ ਗਈ ਹੈ ਪਰ ਇਨ੍ਹਾਂ ਕਾਢਾਂ ਨੂੰ ਅਮਲੀ ਸਫਲਤਾ ਨਹੀਂ ਮਿਲੀ। ਹੁਣ ਜੇਹੇ ਛਰੋਸ਼ ਦੇ ਦੋ ਪ੍ਰਵੇਸ਼ਰਾਲਿਓਸ ਬੋਮਰੇ ਤੇ ਪੀਅਰ ਫ੍ਰੈਸ ਨੇ ਇਹ ਤਜਵੀਜ਼ ਰੱਖੀ ਹੈ ਕਿ ਕੁਲ ਦੁਨੀਆਂ ਦੇ ਜਥਾਨਵਾਰ ਚਾਰ ਹਿੱਸੇ ਕਰ ਲਏ ਜਾਣ ਤੇ ਇਨ੍ਹਾਂ ਵਿਚ ਸਪੇਨੀ, ਅੰਗਰੇਜ਼ੀ, ਫਰਾਂਸੀਸੀ, ਰੂਸੀ, ਚੀਨੀ ਤੇ ਹਿੰਦੁਸਤਾਨੀ ਛੇ ਮੁਖ ਜਥਾਨਾਂ ਵਿਚੋਂ ਕੋਈ ਤਿੰਨ, ਇਕ ਇਕ ਹਿੱਸੇ ਵਿਚ ਜ਼ਰੂਰ ਪੜ੍ਹਾਈਆਂ ਜਾਣ। ਇਸ ਨਾਲ ਕੌਮਾਂਤਰੀ ਲੋੜ ਪੂਰੀ ਹੁੰਦੀ ਰਹੇਗੀ।†

ਆਮ ਤੌਰ ਤੇ ਬੋਲੀਆਂ ਦੀ ਸਾਕ-ਸਕੌਰੀ ਮੇਲਣ ਲਈ ਘਰੇਲੂ ਵਰਤੋਂ ਦੇ ਸਬਦ ਮਾਂ, ਪਿਉ, ਭੈਣ, ਭਾਈ ਯਾਂ ਪੜਨਾਂਵ ਮੈਂ, ਤੂੰ ਅਸੀਂ, ਆਪ ਤੇ ਗਿਣਤੀ ਦੇ ਅੰਕ-ਇਕ, ਦੋ, ਤਿੰਨ, ਚਾਰ, ਪਜ, ਛੇ—ਆਦਿ ਮਿਲਾਏ ਜਾਂਦੇ ਹਨ ਤੇ ਇਨ੍ਹਾਂ ਤੋਂ ਹੀ ਖਾਨਦਾਨੀ ਮੇਲ ਦਾ ਸਿਟਾ ਕੱਢਿਆ ਜਾਂਦਾ ਹੈ। ਮਿਸਾਲ ਲਈ ਆਰੀਆ ਘਰਾਣੇ ਦੀਆਂ ਬੋਲੀਆਂ ਦੇ ਕੁਝ ਸਬਦਾਂ ਦਾ ਮੇਲ ਚਿਤ ਹੇਠ ਦਿਤਾ ਜਾਂਦਾ ਹੈ :—

ਪੰਜਾਬੀ	ਸੰਸਕ੍ਰਿਤ	ਫਾਰਸੀ	ਯੂਨਾਨੀ	ਲਾਤੀਨੀ	ਅੰਗਰੇਜ਼ੀ
ਪਿਉ, ਪਿਤਾ,	ਪਿਤ੍ਰੀ	ਪਿਦਰ	ਪਾਟੇਰ	ਪੇਟਰ	ਵਾਦਰ
ਮਾਂ, ਮਾਤਾ,	ਮਾਤ੍ਰੀ	ਮਾਦਰ	ਮਾਟੇਰ	ਮੇਟਰ	ਮਦਰ

ਭਰਾ ਨਾ	ਭ੍ਰਾਤਾ ਨਾਮ	ਬਰਾਦਰ ਨਾਮ	ਫ੍ਰਾਟਰ ਓਨੋਆ	ਫਰੇਟਰ ਨਾਮੇਨ	ਬ੍ਰਦਰ ਨੇਮ	(ਗਾਬ)
ਮੈਂ	ਅਹੰ	ਅਜੇਮੁ	ਏਗੋ	ਏਗੋ	ਈਗੋ	ਇਗ
ਤੁੰ	ਤੁੰ	ਮੇ	ਸੁਇ	ਤੁੰ	ਯੂ	ਯੂ
ਦੋ	ਦੂ	ਦੱ	ਦੁਓ	ਦੁਓ	ਟੂ	ਤਵਈ
ਤ੍ਰੈ	ਤ੍ਰੂਯ	ਬ੍ਰੀ	ਕ੍ਰੇਸ	ਕ੍ਰੇਸ	ਬ੍ਰੀ	ਬ੍ਰੀ
ਨੌ	ਨਵ	ਨਵ	ਏਨੋਆ	ਨੋਵਮ	ਨਾਇਨ	ਨਿਊਨ
ਦਸ	ਦਸ	ਦਸ	ਦੇਕਾ	ਦੈਕੰ	ਟੈਂਨ	ਤੇਹੁਨ
ਸਉ (ਸੋ)	ਸਤ	ਸਤੇਮੁ	ਹੋਕਾਤੀਨ	ਕੇਕੁੰ	ਸੈਟ	ਹੁੰਦ

'ਸੋ' ਲਈ ਵਰਤੇ ਗਏ ਪਦਾਂ ਦੇ ਨਾਂ ਤੇ ਆਰੀਆ ਪਰਿਵਾਰ ਨੂੰ ਦੇ ਜਾਈਂ ਵੰਡਿਆ ਗਿਆ ਹੈ, ਪਹਿਲੀ 'ਸਤੇਮੁ ਸਰੋਣੀ' ਹੈ ਜਿਸ ਵਿਚ ਹਿੰਦ-ਬੀਰਾਨੀ, ਅਮਾਨੀ, ਅਲਬਾਨੀ ਦੇ ਬਾਲਟਿਕ, ਸਲਾਵਿਕ ਆਦਿ ਜਥਾਨਾਂ ਹਨ। ਦੂਜੀ 'ਕ੍ਰੇਤੁਮੁ ਸਰੋਣੀ' ਹੈ, ਇਸ ਵਿਚ ਕੈਲਟਿਕ, ਇਤਾਲਵੀ, ਜਰਮਨੀ ਤੇ ਯੂਨਾਨੀ ਵਗੇਰਾ ਹਨ।

ਬ੍ਰਾਸਾ-ਵਿਗਿਆਨੀਆਂ ਨੇ ਇਨ੍ਹਾਂ ਪੁਰਾਣਿਆਂ ਰਿਸਤਿਆਂ ਦੇ ਅਧਾਰ ਤੇ ਪੀੜ੍ਹੀਆਂ ਮਿਲਾ ਕੇ ਹੀ ਸੰਸਾਰ ਦੀਆਂ ਕੁਲ ਬੋਲੀਆਂ ਨੂੰ 12 ਭਾਗਾਂ ਵਿਚ ਵੰਡਿਆ ਹੈ। ਇਨ੍ਹਾਂ ਦਾ ਸੰਖੇਪ ਵੇਰਵਾ ਇਸ ਪ੍ਰਕਾਰ ਹੈ :—

1. ਆਰੀਆ ਘਰਾਣਾ—ਇਸ ਨੂੰ ਹਿੰਦ-ਯੂਰੋਪੀ ਯਾ ਹਿੰਦ-ਜਰਮਨੀ ਘਰਾਣੇ ਦਾ ਨਾਂ ਵੀ ਦਿੱਤਾ ਗਿਆ ਹੈ। ਇਸ ਬੰਸ ਦੀਆਂ ਜਥਾਨਾਂ ਉਤਰੀ ਹਿੰਦ, ਅਫਗਾਨਸਤਾਨ, ਈਰਾਨ ਤੇ ਲਗਭਗ ਸਾਰੇ ਯੂਰਪ ਵਿਚ ਬੋਲੀਆਂ ਜਾਂਦੀਆਂ ਹਨ। ਸੰਸਕ੍ਰਿਤ, ਪਾਲੀ, ਡਾਰਸੀ, ਯੂਨਾਨੀ, ਲਾਤੀਨੀ, ਅੰਗਰੇਜ਼ੀ, ਫਰਾਸੀਸੀ, ਜਰਮਨੀ ਤੇ ਹਿੰਦੁਸਤਾਨੀ ਸਭ ਇਸੇ ਟੱਬਰ ਵਿਚੋਂ ਹਨ। ਪੰਜਾਬੀ ਵੀ ਇਸੇ ਉਚੇ ਘਰਾਣੇ ਦੀ ਜੰਮੀ-ਜਾਈ ਹੈ।

2. ਸਾਮੀ ਘਰਾਣਾ—ਸਾਮੀ ਘਰਾਣੇ ਯਾ ਸੋਮੇਟਿਕ ਖਾਨਦਾਨ ਦੀਆਂ ਮਸ਼ਹੂਰ ਜਥਾਨਾਂ—ਹਿਬਰੂ (ਇਬਰਾਨੀ), ਅਰਬੀ, ਅਸੀਰੀਅਨ ਤੇ ਸੀਰੀਅਨ ਆਦਿਕ ਹਨ। ਯਹਦੀਆਂ ਤੇ ਈਸਾਈਆਂ ਦੀ ਧਰਮ-ਪੋਖੀ 'ਓਲੜ ਟੈਸਟਾਮੋਂਟ' ਪਹਿਲੇ ਇਬਰਾਨੀ ਵਿਚ ਹੀ ਲਿਖੀ ਗਈ ਸੀ। ਅਰਬੀ, ਕੁਰਾਨ ਦੀ ਜਥਾਨ ਹੋਣ ਕਰ ਕੇ ਮੁਸਲਮਾਨਾਂ ਵਿਚ ਬਹੁਤ ਆਦਰ ਤੇ ਅਸਰ ਰੱਖਦੀ ਹੈ।

3. ਹਾਮੀ ਘਰਾਣਾ—ਹਾਮੀ ਯਾ ਹੈਮੇਟਿਕ ਖਾਨਦਾਨ ਦੀਆਂ ਜਥਾਨਾਂ ਦਾ ਖੇਡਰ ਉਤਰੀ ਅਫਰੈਕਾ ਹੈ। ਜਿਨ੍ਹਾਂ ਵਿਚੋਂ ਮਿਸਰ ਦੀ ਪੁਰਾਣੀ ਬੋਲੀ ਕਾਪਟਕ, ਲਿਬੀਅਨ, ਇਬੋਪੀਅਨ ਤੇ ਹੋ ਸਾ ਆਦਿ ਹਨ। ਅਰਬ ਦੇ ਮੁਸਲਮਾਨੀ ਪ੍ਰਭਾਵ ਨੇ ਹੁਣ ਦੇ ਮਿਸਰ ਦੀ ਬੋਲੀ ਤਾਂ ਅਰਬੀ ਹੀ ਕਰ ਛੱਡੀ ਹੈ।

4. ਚੀਨੀ-ਤਿੱਬਤੀ ਘਰਾਣਾ—ਇਸ ਟੱਬਰ ਦੀਆਂ ਬੋਲੀਆਂ ਚੀਨ, ਤਿੱਬਤ, ਬਰੂਮਾ, ਸਿਆਮ ਤੇ ਕੁਛ ਹਿਮਾਲੀਆਂ ਦੇ ਅੰਦਰਲੇ ਭਾਗਾਂ ਵਿਚ ਬੋਲੀਆਂ ਜਾਂਦੀਆਂ ਹਨ। ਸਾਰੇ

ਦੱਖਣੀ ਪੂਰਬ ਏਸੀਆ ਵਿਚ ਇਨ੍ਹਾਂ ਦਾ ਬੋਲ-ਬਾਲਾ ਹੈ। ਇਨ੍ਹਾਂ ਵਿਚੋਂ ਚੀਜ਼ੀ ਸਿਰੋਮਣੀ ਅਤੇ ਪੁਰਾਣੀ ਜਥਾਨ ਹੈ।

5. ਯੂਰਾਲ ਅਲਟਾਇਕ ਘਰਾਣਾ—ਇਸ ਨੂੰ ਯੂਰਾਨੀ ਘਰਾਣੀ ਵੀ ਕਿਹਾ ਗਿਆ ਹੈ। ਇਸ ਖਾਨਦਾਨ ਦੀਆਂ ਬੋਲੀਆਂ ਚੀਨ ਦੇ ਉੱਤਰ ਵੱਲ ਮੰਗੋਲੀਆਂ, ਮਨਚੋਰੀਆਂ ਤੇ ਸਾਇਬੇਰੀਆਂ ਵਿਚ ਬੋਲੀਆਂ ਜਾਂਦੀਆਂ ਹਨ। ਤੁਰਕੀ ਯਾਂ ਤਾਤਾਰੀ ਇਸੇ ਵਿਚੋਂ ਹੈ। ਫਿਨਲੈਂਡ ਤੇ ਹੰਗਰੀ ਦੀਆਂ ਯੂਰਪੀਨ ਬੋਲੀਆਂ ਵੀ ਇਸੇ ਟੱਬਰ ਦੀਆਂ ਦੱਸੀਆਂ ਜਾਂਦੀਆਂ ਹਨ।

6. ਦ੍ਰਾਵੜ ਘਰਾਣਾ—ਇਸ ਕੁਲ ਦੀਆਂ ਜਥਾਨਾਂ ਦੱਖਣੀ ਭਾਰਤ ਵਿਚ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਵਿਚੋਂ ਤਾਮਲ, ਤੈਲਗੂ, ਮਲਿਆਲਮ ਤੇ ਕੰਨੜ ਮੁੱਖ ਹਨ। ਬਲੋਚਸਤਾਨ ਵਿਚ ਕੋਇਟੇ ਦੁਆਲੇ ਦੀ ਬ੍ਰਾਹਮੀ ਜਥਾਨ ਵੀ ਇਸੇ ਬੰਸ ਦੀ ਹੈ। ਫਿਆਲ ਹੈ ਕਿ ਆਰੀਆਂ ਤੋਂ ਪਹਿਲਾਂ ਦੇ ਹਿੰਦ ਵਾਸੀ ਦ੍ਰਾਵੜ ਹੀ ਸਨ ਜਿਨ੍ਹਾਂ ਨੂੰ ਆਰੀਆਂ ਨੇ ਦੱਖਣ ਵਲ ਧੱਕ ਦਿਤਾ। ਰਾਮ ਰਾਵਣ ਦੀ ਜੰਗ ਦਰਅਸਲ ਦੋਹਾਂ ਕੌਮਾਂ ਦੀ ਫੇਸਲਾ-ਕੁਨ ਆਖਣੀ ਲੜਾਈ ਸੀ, ਜਿਸ ਵਿਚ ਆਰੀਏ ਵਿਜੇਈ ਹੋਏ।

7. ਮੇਲੇ ਪਾਲੀਨੇਸੀਅਨ ਘਰਾਣਾ—ਇਹ ਟੱਬਰ ਮਲਾਕਾ, ਪ੍ਰਸ਼ਾਂਤ ਮਹਾਸ਼ਾਗਰ ਦੇ ਜਾਵਾ, ਸੁਮਾਟੇਰਾ, ਬੋਰਨੋਚਿ ਆਦਿ ਟਾਪੂਆਂ ਤੇ ਮਡਗਾਸਕਰ ਟਾਪ ਵਿਚ ਫੈਲਿਆ ਹੋਇਆ ਹੈ। ਨਿਊਜ਼ੀਲੈਂਡ ਦੀ ਬੋਲੀ ਇਸੇ ਕੁਲ ਦੀ ਹੈ ਅਤੇ ਹਿੰਦ ਦੇ ਸੰਬਾਲ ਤੇ ਕੋਲਾਂ, ਭੀਲਾਂ ਦੀ ਜਥਾਨ ਵੀ ਕੁਝ ਕੁਝ ਇਸੇ ਨਾਲ ਸਬੰਧ ਰਖਦੀ ਹੈ।

8. ਬੰਟੂ ਘਰਾਣਾ—ਦੱਖਣੀ ਅਫਰੀਕਾ ਦੇ ਆਦਿ ਵਾਸੀਆਂ ਵਿਚ ਇਸ ਬੰਸ ਦੀਆਂ ਬੋਲੀਆਂ ਚਾਲੂ ਹਨ। ਜੰਜ਼ਿਬਾਰ ਦੀ ਸੁਆਹਲੀ ਇਨ੍ਹਾਂ ਵਿਚੋਂ ਮੁੱਖ ਹੈ।

9. ਮੱਧ-ਅਫਰੀਕੀ ਘਰਾਣਾ—ਉਤਰ ਵਲ ਹਾਮੀ ਘਰਾਣੇ ਦੀਆਂ ਬੋਲੀਆਂ ਤੇ ਦੱਖਣ ਵੱਲ ਬੰਟੂ ਘਰਾਣੇ ਜੀਆਂ ਬੋਲੀਆਂ ਵਿਚਾਲੇ ਇਸ ਪਰਿਵਾਰ ਦਾ ਜ਼ੋਰ ਹੈ, ਸੁਡਾਨੀ ਭਾਸ਼ਾਵਾਂ ਇਸੇ ਵਿਚੋਂ ਹਨ।

10. ਮਿਰਕਣ ਘਰਾਣਾ—ਉਤਰੀ ਤੇ ਦੱਖਣੀ ਅਮ੍ਰੀਕਾ ਦੇ ਆਦਿ—ਵਾਸੀਆਂ ਵਿਚ ਇਸ ਬੰਸ ਦੀਆਂ ਕਈ ਭਿੰਨ ਭਿੰਨ ਬੋਲੀਆਂ ਮਿਲਦੀਆਂ ਹਨ। ਨਵੇਂ ਵਾਸੀਆਂ ਦੀ ਪ੍ਰਾਨ ਜਥਾਨ ਤਾਂ ਆਰੀਆ ਬੰਸੀ ਹੀ ਹੈ।

11. ਆਸਟਰੋਲੀਅਨ ਘਰਾਣਾ—ਆਸਟਰੋਲੀਆ ਟਾਪ ਵਿਚ ਤੇ ਤਸਮੇਨੀਆ ਦੇ ਆਦਿ-ਵਾਸੀਆਂ ਵਿਚ ਇਹ ਬੋਲੀਆਂ ਪ੍ਰਚਲਤ ਹਨ।

12. ਅਗਿਆਤ ਘਰਾਣਾ—ਕਈ ਬੋਲੀਆਂ ਦਾ ਪੁਰਾਣਾ ਬੰਸ ਲੱਭਿਆ ਨਹੀਂ ਜਾ ਸਕਿਆ। ਕਾਕੋਸ਼ੀਆ ਦੀਆਂ ਬੋਲੀਆਂ ਤੇ ਯੂਰਪ ਵਿਚਲੀਆਂ ਬਾਸਕ ਤੇ ਯੂਟਰਸਕਨ ਇਸੇ ਤਰ੍ਹਾਂ ਦੀਆਂ ਹਨ।

ਇਨ੍ਹਾਂ ਭਾਸ਼ਾ-ਘਰਾਣਿਆਂ ਦੀ ਜ਼ਰਾ ਹੋਰ ਵਧੇਰੇ ਵਾਕਵੀ ਲਈ ਬੋਲੀਆਂ ਦੇ ਖੋਜੀ ਵਿਦਵਾਨ ਸ੍ਰੀ ਬ੍ਰਿਜ ਮੋਹਨ ਤਿਵਾਰੀ ਐਮ. ਏ. ਦਾ ਇਹ ਟੋਟਾ ਪੜਨਾ ਲਾਭਦਾਇਕ ਰਹੇਗਾ।

ਬਾਵਜੂਦ ਕਈ ਗੱਲਾਂ ਦੀ ਦੋਹਰੈਣ ਦੇ ਇਸ ਲੋਭ ਨੂੰ ਤਿਆਗਿਆ ਨਹੀਂ ਜਾ ਸਕਦਾ। ਉਹ ਲਿਖਦੇ ਹਨ :—

ਭੂਗੋਲਕ ਨੁਕਤਾਂ ਨਿਗਾਹ ਨਾਲ ਸੰਸਾਰ ਭਰ ਦੀਆਂ ਬੋਲੀਆਂ ਨੂੰ ਚਾਰ ਹਿੱਸਿਆਂ ਵਿਚ ਵੰਡਿਆ ਜਾ ਸਕਦਾ ਹੈ। ਯੂਰੋਪੀਅਨ, ਅਫਰੀਕਨ, ਅਮਰੀਕਨ ਤੇ ਪ੍ਰਸ਼ਾਂਤ ਮਹਾਂ ਸਾਗਰੀ।

ਯੂਦੇਸ਼ੀਆ ਹਿੱਸੇ ਦੀ ਬੋਲੀ ਸਭ ਮਤਾਂ ਦੇ ਖਿਆਲ ਵਿਚ ਸਭ ਤੋਂ ਵਧੀਕ ਮਹੱਤਤਾ ਵਾਲੀ ਹੈ। ਇਸ ਦੇ ਮੋਹਰੀ ਪਰਵਾਰ ਇਹ ਹਨ :— (1) ਇੰਡੋ-ਯੂਰਪੀਨ, (2) ਕਾਕੇਸ਼ੀਅਨ, (3) ਚੀਨੀ, (4) ਯੂਰਾਲ ਅਲਤਾਈ, (5) ਸੈਮੇਟਿਕ, (6) ਦ੍ਰਾਵੰਨ, (7) ਬਾਸਕ ਤੇ ਸੁਮੇਰੀਅਨ।

ਇੰਡੋ-ਯੂਰਪੀਨ ਪ੍ਰਵਾਰ ਦੇ ਦਸ ਉਪ-ਪ੍ਰਵਾਰ ਹਨ—(1) ਕੈਲਟਿਕ, (2) ਟਿਊਟਾਨਕ, (3) ਲੈਟਿਨ, (4) ਹੈਲੇਨਿਕ, (5) ਹਿੱਤੋਂ (ਹਿਟਾਟਿਕ), (6) ਤੁਖਾਰੀ, (7) ਅਲਬੋਨੀਅਨ, (8) ਅਰਮੇਨੀਅਨ, (9) ਲੈਟੋਸਲਾਵਿਕ, (10) ਆਰੀਆ (ਇੰਡੋਈਰੀਨੀ)। ਹਿੰਦੁਸਤਾਨ ਦੀ ਸੰਸਕ੍ਰਿਤ, ਪਾਲੀ, ਹਿੰਦੀ, ਉਰਦੂ, ਬੰਗਾਲੀ, ਗੁਜਰਾਤੀ, ਮਰਹਟੀ ਵਗੈਰਾਂ ਤੋਂ ਲੈ ਕੇ ਯੂਰਪ ਦੀਆਂ ਯੂਨਾਨੀ, ਲਾਤੀਨੀ, ਜਰਮਨੀ, ਫਰਾਸੀਸੀ, ਅੰਗਰੇਜ਼ੀ, ਇਤਾਲਵੀ, ਰੂਸੀ, ਸਪੇਨੀ, ਸਵੀਡਨੀ ਵਗੈਰਾਂ ਸਭ ਬੋਲੀਆਂ ਇਸੇ ਖਾਨਦਾਨ ਵਿਚੋਂ ਹਨ।

ਕਾਕੇਸ਼ੀਅਨ ਪਰਵਾਰ ਦੀਆਂ ਛੇ ਬੋਲੀਆਂ ਹਨ—(1) ਕਿਰਕਾਸ਼ੀਅਨ, (2) ਕਿਸਤਅਨ, (3) ਲੋਸਿਘਾਅਨ, (4) ਮਿਗਰੇਲੀਅਨ, (5) ਜਾਰਜੀਅਨ, (6) ਸੁਆਨੀਅਨ। ਇਨ੍ਹਾਂ ਬੋਲੀਆਂ ਵਿਚ ਪ੍ਰਤਿਯ ਬਹੁਤ ਹੁੰਦੇ ਹਨ।

ਚੀਨੀ ਪਰਵਾਰ ਵਿਚ ਚਾਰ ਮੁਖ ਬੋਲੀਆਂ ਹਨ—(1) ਚੀਨੀ, (2) ਸਿਆਮੀ, (3) ਅਨਾਮੀ, (4) ਤਿਬਤੀ-ਬਰੂਮੀ। ਇਸ ਪਰਵਾਰ ਦੇ ਬੋਲਣ ਵਾਲਿਆਂ ਦੀ ਗਿਣਤੀ ਇੰਡੋਯੂਰਪੀਨ ਪਰਵਾਰ ਦੇ ਮੁਕਾਬਲੇ ਦੇ ਦੂਜੇ ਦਰਜੇ ਤੇ ਹੈ। ਇਸ ਪਰਵਾਰ ਦਾ ਧਾਰਮਕ ਏਕਤਾ ਬਣਾਈ ਰੱਖਣ ਵਿਚ ਬਹੁਤ ਹਿੱਸਾ ਹੈ। ਇਸ ਵਿਚ ਚੀਨੀ ਬੋਲੀ ਹੀ ਪ੍ਰਧਾਨ ਹੈ, ਜਿਸ ਦਾ ਬਾਕੀਆਂ ਉਤੇ ਬਹੁਤ ਅਸਰ ਹੈ। ਚੀਨੀ ਬੋਲੀ ਵਿਚ ਹਰ ਇਕ ਸ਼ਬਦ ਲਈ ਇਕ ਚਿਤ੍ਰ ਹੁੰਦਾ ਹੈ, ਜਿਸ ਰਾਹੀਂ ਸੂਖਮ ਤੋਂ ਸੂਖਮ ਭਾਵ ਸੰਖਿਅਂ ਜਾਹਰ ਕੀਤੇ ਜਾ ਸਕਦੇ ਹਨ।

ਯੂਰਾਲ ਅਲਤਾਈ ਪਰਵਾਰ ਦੇ ਪੰਜ ਉਪ-ਪਰਵਾਰ ਹਨ—(1) ਮੰਗੋਲੀਅਨ, (2) ਟੱਕਰੇ ਟਾਰਟਰ, (3) ਟੰਗੂਜ, (4) ਦਿਨੋਅਗਰਿਕ, (5) ਸੈਮੋਯੇਦ।

ਮੰਗੋਲੀਅਨ ਭਾਸ਼ਾ ਮਨਚੋਰੀਆ ਤੇ ਮੰਗੋਲੀਆ ਵਿਚ ਬੋਲੀ ਜਾਂਦੀ ਹੈ। ਟੰਗੂਜ ਉਥੇ ਟਸਰ ਸਾਗਰ ਦੇ ਲਾਗਲੇ ਹਿੱਸਿਆਂ ਵਿਚ ਤੇ ਮਨਚੋਰੀਆ ਦੇ ਕੁਝ ਹਿੱਸਿਆਂ ਵਿਚ ਬੋਲੀ ਜਾਂਦੀ ਹੈ। ਸੈਮੋਯੇਦ ਆਰਟਿਕ ਸਾਗਰ ਦੇ ਪੱਛਮੀ ਭਾਗਾਂ ਵਿਚ ਬੋਲੀ ਜਾਂਦੀ ਹੈ। ਫਿਨੋਅਗਰਿਕ ਵਿਚ ਕਈ ਬੋਲੀਆਂ ਹਨ। ਇਹ ਸਭ ਹੰਗਰੀ, ਬਲਗਾਰੀਆ, ਯੂਰਾਲ ਪਰਬਤ ਤੇ ਸਾਈਬੇਰੀਆ ਵਿਚ ਬੋਲੀਆਂ ਜਾਂਦੀਆਂ ਹਨ।

ਸੈਮੇਟਿਕ ਪਰਵਾਰ ਵਿਚ 9 ਬੋਲੀਆਂ ਹਨ—(1) ਅਸੀਰੀਅਨ, (2) ਬੋਬਲੋਨੀਅਨ, (3) ਪਰਵਰਤੀ ਅਰਮਾਈਕ, (4) ਹਿਬਰੂ, (5) ਮੋਬਾਈਟ, (6) ਪੀਊਨਿਕ, (7) ਅਰਬੀ, (8) ਹਿਮਅਰਟਿਕ, (9) ਐਬੇਸੀਨੀਅਨ। ਇੰਡੋਯੂਰਪੀਨ ਪਰਵਾਰ ਨੂੰ ਛੱਡ ਕੇ ਸਭ ਤੋਂ ਵੱਡਾ ਪਰਵਾਰ ਇਹੋ ਹੈ। ਇਸ ਪਰਵਾਰ ਨੇ ਸੰਸਾਰ ਨੂੰ ਲਿਪੀ ਕਲਾ ਸਿਖਲਾਈ। ਕੇਵਲ ਚੀਨ ਤੇ ਭਾਰਤ ਦੀਆਂ ਲਿਪੀਆਂ ਹੀ ਸੁਤੰਤਰ ਤੇ ਸ੍ਰੇਵੇਸ਼ੀ ਹਨ। ਇਸ ਬੋਲੀ ਵਿਚ ਪੜਨਾਂਵ, ਕਿਰਿਆ ਦੇ ਅੰਤ ਵਿਚ ਲਾਏ ਜਾਂਦੇ ਹਨ। ਜਿਸ ਤਰ੍ਹਾਂ ਕਤਰਾਈ (ਮੇਰੀ ਕਿਤਾਬ)।

ਦ੍ਰਾਵੜ ਪਰਵਾਰ ਵਿਚ 12 ਬੋਲੀਆਂ ਹਨ—(1) ਤਾਮਿਲ, (2) ਮਲਿਆਲਮ, (3) ਕੰਨੜ, (4) ਤੁਲੂ, (5) ਟੋਡਾ, (6) ਕੱਤਗੂ, (7) ਕੁਈ, (8) ਕੁਰੁਖ, (9) ਗੋਡੀ, (10) ਕੁਲਾਮੀ, (11) ਤੇਲਗੂ, (12) ਬਰਾਹੁਈ ।

ਇਸ ਪਰਵਾਰ ਦੀਆਂ ਬੋਲੀਆਂ ਵਿਚ ਇਕ ਵਿਸ਼ੇਸ਼ਤਾ ਹੈ ਕਿ ਉਤਮ ਪੁਰਸ਼ ਪੜਨਾਂਵ ਦੇ ਦੋ ਰੂਪ ਹੁੰਦੇ ਹਨ, ਜਿਨ੍ਹਾਂ ਵਿਚ ਇਕ ਵਿਚ ਸੌਤਾ ਵੀ ਸ਼ਾਮਲ ਰਹਿੰਦਾ ਹੈ । ਬਾਸਕ ਭਾਸ਼ਾ ਸਪੇਨ ਤੇ ਫਰਾਸ ਦੀਆਂ ਹੱਦਾਂ ਤੇ ਬੋਲੀ ਜਾਂਦੀ ਹੈ । ਇਸ ਵਿਚ ਲਿੰਗ-ਭੇਦ ਕਿਰਿਆਵਾਂ ਰਾਹੀਂ ਪ੍ਰਗਟਾਇਆ ਜਾਂਦਾ ਹੈ । ਸੁਮੇਰੀਅਨ ਭਾਸ਼ਾ ਬੈਬੀਲਾਨ ਵਿਚ ਬੋਲੀ ਜਾਂਦੀ ਹੈ । ਇਸ ਦੀ ਸਭਿਆਤਾ ਕਦੀ ਬੜੀ ਉਚ ਕੋਟੀ ਦੀ ਰਹੀ ਹੈ ।

ਅਫਰੋਕਨ ਪਰਵਾਰ ਦੀਆਂ ਚਾਰ ਮੁਖ ਬੋਲੀਆਂ ਹਨ—(1) ਬੰਟੂ, (2) ਹੈਮੇਟਿਕ, (3) ਸੈਮੇਟਿਕ, (4) ਸੂਡਾਨ । ਇਨ੍ਹਾਂ ਵਿਚੋਂ ਹੈਮੇਟਿਕ ਤੇ ਸੈਮੇਟਿਕ ਮੁਖ ਪਰਵਾਰ ਹਨ । ਹੈਮੇਟਿਕ ਦੀ ਕਾਮਿਟਿਕ ਭਾਸ਼ਾ ਵਿਚ ਲਿਖਿਆ ਹੋਇਆ ਧਾਰਮਕ ਸਾਹਿਤ ਬੜੀ ਖਾਸ ਮਹੱਤਤਾ ਰੱਖਦਾ ਹੈ । ਸੈਮੇਟਿਕ ਪਰਵਾਰ ਦੀ ਪ੍ਰਸਿੱਧ ਬੋਲੀ ਅਰਬੀ ਹੈ, ਜੋ ਕਿ ਮਿਸਰ, ਐਲਜ਼ੀਅਰਸ ਤੇ ਮਰਾਕੇ ਵਗੈਰਾ ਦੇਸ਼ਾਂ ਵਿਚ ਰਾਜ-ਕਾਜ ਵਿਚ ਵਰਤੀ ਜਾਂਦੀ ਹੈ । ਅਮਰੀਕਨ ਭਾਗ ਦੀਆਂ ਬੋਲੀਆਂ ਵਿਚ ਅਸਕੀਮੇ, ਮੋਦੇਰੂ, ਅਚਤੋਕ, ਮਯ, ਕਾਰਬ, ਅਰਬਾਕ, ਗੁਆਰਨੀ, ਤੁਪੀ, ਅਰੋਕਨ ਤੇ ਚਾਕੇ ਵਗੈਰਾ ਪ੍ਰਾਣ ਹਨ । ਇਨ੍ਹਾਂ ਬੋਲੀਆਂ ਦਾ ਖਾਸ ਮੁਤਾਲਿਆ ਨਹੀਂ ਹੋਇਆ । ਅਜਰੇਕ ਤੇ ਮਯ-ਸਭਿਆਚਾਰ ਬਹੁਤ ਪੁਰਾਣੀਆਂ ਹਨ ।

ਪ੍ਰਸ਼ਾਂਤ ਮਹਾਂ ਸਾਗਰੀ ਬੋਲੀਆਂ ਦੇ ਪੰਜ ਉਪ-ਪਰਵਾਰ ਮੌਨੇ ਜਾਂਦੇ ਹਨ—(1) ਮਲਯਨ, (2) ਮੈਲਾਨੇਸੀਅਨ, (3) ਪੋਲੀਨੇਸੀਅਨ, (4) ਪ੍ਰਾਪੂਅਨ, (5) ਆਸਟਰੋਲੀਅਨ । ਮਲਯਮ ਬੋਲੀਆਂ, ਮਲੋ ਟਾਪੂ, ਸਮਾਟਗ, ਜਾਵਾ, ਬੋਰਨੀਓ ਤੇ ਫਿਲਪੀਏਨ ਵਗੈਰਾ ਜ਼ਜ਼ੀਰਿਆਂ ਵਿਚ ਬੋਲੀਆਂ ਜਾਂਦੀਆਂ ਹਨ । ਮਲੈਨੇਸੀਅਨ ਨੀਉਗਿਨੀ ਤੇ ਫਿਜ਼ੀ ਟਾਪੂਆਂ ਵਿਚ, ਪੈਲੀਨੇਸੀਅਨ ਨਿਊਜ਼ੀਲੈਂਡ ਵਿਚ ਤੇ ਆਸਟਰੋਲੀਅਨ ਆਸਟਰੋਲੀਆ ਨਾਮੀ ਮਹਾਂ ਦੀਪ ਵਿਚ ਬੋਲੀ ਜਾਂਦੀ ਹੈ । ਇਨ੍ਹਾਂ ਬੋਲੀਆਂ ਵਿਚ ਕੋਈ ਸਾਹਿਤ-ਰਚਨਾ ਨਹੀਂ ਹੋਈ ਤੇ ਨਾ ਹੀ ਅਜੇ ਵਿਦਵਾਨਾਂ ਇਨ੍ਹਾਂ ਦਾ ਛੁੱਘਾ ਮੁਤਾਲਿਆ ਹੀ ਕੀਤਾ ਹੈ ।

[ਹੰਦੀ ਵਿਸ਼ਵ ਭਾਰਤੀ, ਪੰਨਾ 231-32]

ਜੇ ਕਰ ਅਸੀਂ ਤੁਲਨਾਤਮਕ ਵਿਚਾਰ ਲਈ ਗਿਣਤੀ ਦੇ ਲਿਹਾਜ਼ ਨਾਲ ਵੀ ਸੰਸਾਰ ਦੀਆਂ ਬੋਲੀਆਂ ਦਾ ਬੋਲ੍ਹਾ ਜਿਹਾ ਖਿਆਲ ਕਰੀਏ ਤਾਂ ਇਹ ਵੀ ਇਕ ਵੱਡਾ ਦਿਲਚਸਪੀ ਦਾ ਵਿਸ਼ਾ ਹੈ । ਮਿਸਟਰ ਲੇਨਾਰਡ ਬਲੂਮਫੀਲਡ ਨੇ ਆਪਣੀ ਕਿਤਾਬ 'ਲੋਂਗੁਏਜ' ਵਿਚ—44 ਪਨੇ ਤੇ ਸੰਸਾਰ ਦੀਆਂ ਬੋਲੀਆਂ ਦਾ ਕੁਝ ਵੈਰਵਾ ਦਿਤਾ ਹੈ ਪਰ ਉਹ ਅੰਕੜੇ ਪੁਰਾਣੇ ਹਨ । ਨਵੇਂ ਅਕੜਿਆਂ ਮੁਤਾਬਕ ਅਗੇ ਕੁਝ ਵੈਰਵਾ ਦਿੱਤਾ ਜਾਂਦਾ ਹੈ :—

ਚੀਨੀ	000,600,000	475,000,000
ਅੰਗ੍ਰੇਜ਼ੀ	000,000,000	225,000,000
ਹਿੰਦੀ	000,000,000	150000000 ?
ਤੁਸੀ	000,000,000	170,000,000
ਜਾਪਾਨੀ	000,000,000	90,400,000
ਸਪੇਨੀ	000,000,000	80,189,000
	000,000,000	

ਜੰਗਮਨੀ	78,233,000
ਛਚਾਂਸੀਸੀ	62,410,000
ਬੰਗਲੀ	60,000,000
ਪੁਰਤਗਾਲੀ	47,000,000
ਜਾਵਨੀ	42,000,000
ਇਤਾਲਵੀ	41,400,000
ਪੰਜਾਬੀ	34,000,000
ਪੋਲਿਸ਼	32,000,000
ਅਰਬੀ	29,021,000
ਤੈਲਗੁ	25,000,000
ਮਰਾਠੀ	20,000,000
ਤਾਮਲ	19,000,000
ਗੁਮਾਨੀ	17,400,000
ਤਿਖਤੀ ਬਰਮੀ	17,000,000
ਡੱਬੀ	15,683,000
ਜੈਕੋਸਲਵਾਕੀ	15,000,000
ਸਿਆਮੀ	11,200,000
ਸਰਬੀਅਨ	11,000,000
ਅਫਗਾਨੀ	11,000,000
ਗੁਜਰਾਤੀ	10,682,000
ਫਾਰਸੀ	10,000,000
ਹੈਰਾਰੀਅਨ	8,688,000
ਬੋਹੋਮੀ	7,100,000
ਸਵੀਡਨੀ	6,501,000
ਯੂਨਾਨੀ	6,480,000
ਨੈਪਾਲੀ	6,000,000
ਐਥੇਸੀਨੀਅਨ	5,550,000
ਸਲਵੇਨੀਅਨ	5,485,000
ਡੈਨਸ	3,660,000
ਫਲੋਮੇਸ਼	3,500,000
ਫਿਨੀਸ਼ੀ	3,022,000
ਨਾਰਵੀਅਨ	2,814,000
ਲਿਬੋਨੀਅਨ	2,393,000
ਲੈਟਿਸ਼	1,848,000

ਅਲਬੈਨੀਅਨ

1,004,000

[ਭਾਰਤ ਦੀਅਰ ਬੁਕ (1953) ਪੰਨਾ 498

ਊਪਰੋਕਤ ਅੰਕੜੇ ਟਾਕਰੇ ਲਈ ਕਾਫੀ ਲਾਭਦਾਇਕ ਹਨ। ਇਸ ਤੋਂ ਅਸੀਂ ਹਿੰਦੁਸਤਾਨੀ ਬੋਲੀਆਂ ਅਤੇ ਆਪਣੀ ਮਾਤ-ਬਾਸ਼ਾ ਪੰਜਾਬੀ ਦੀ ਮਹੱਤਤਾ ਦਾ ਅਨੁਮਾਨ ਲਾ ਸਕਦੇ ਹਾਂ ਕਿ ਇਹ ਗਿਣਤੀ ਦੇ ਲਿਹਾਜ਼ ਨਾਲ ਵੀ ਹਿੰਦ ਤੇ ਯੂਰਪ ਦੀਆਂ ਬਣੀਆਂ ਬੋਲੀਆਂ ਨਾਲੋਂ ਵਧ ਵਡਿਆਈ ਦੀ ਮਾਲਕ ਹੈ।



881 ਰਾਈ (ਫੋਟੋ) ਲਈ ਜਾਨਕਾਰੀ ਹਥਾਅ।

ਜਿਵੇਂ ਸੁਣੋ ਸਿਖ ਨੂੰ ਸਭੀ | ਤਾਂ ਚੁਪ੍ਪੀਆਂ ਹਥਾਅ ਪਿਲ ਕੁਝਾਂ ਉਛਾਲ ਦਾ ਬੁਲਾਉ
ਕੀ ਹੁੰਦੀ ਜਿਸ ਵਿਖੇ ਨਾਮਨਾਂ ਦਿੱਤੇ ਗਏ ਹਨ ਕਿ ਜਿਥੋਂ ਸ਼ਬਦ-ਭਾਸ਼ਾ ਦੀ ਸੰਖੇਪ
ਹਥਾਅ ਲਈ ਪ੍ਰਕਿਰਿਆ ਮੌਜੂਦ ਪਹੁੰਚ ਦੀ ਹੈ ਜਿਥੋਂ ਹੈ ਜਿਥੋਂ ਹੈ ਜਿਥੋਂ ਹੈ ਜਿਥੋਂ
ਹੈ ਜਿਥੋਂ ਹੈ ਜਿਥੋਂ ਹੈ ਜਿਥੋਂ ਹੈ ਜਿਥੋਂ ਹੈ ਜਿਥੋਂ ਹੈ ਜਿਥੋਂ ਹੈ ਜਿਥੋਂ ਹੈ ਜਿਥੋਂ ਹੈ

ਹਿੰਦੁਸਤਾਨੀ ਬੋਲੀਆਂ

ਆਰੀਆ-ਘਰਾਣਾ ਬੋਲੀਆਂ ਦਾ ਸਭ ਤੋਂ ਵੱਡਾ ਘਰਾਣਾ ਹੈ। ਇਸ ਵਿਚ ਹਿੰਦੁਸਤਾਨੀ,
ਈਰੀਆਂ ਤੇ ਯੂਰਪੀਨ ਤਿੰਨ ਵੱਡੀਆਂ ਸ਼ਾਮਲ ਹਨ। ਸਾਡਾ ਸਬੰਧ ਹਿੰਦੁਸਤਾਨੀ-ਆਰੀਆ ਘਰਾਣੇ
ਨਾਲ ਹੈ। ਦੌਰਾਨੀ ਭਾਰਤ ਦੀਆਂ ਦਰਾਵੜ ਘਰਾਣੇ ਦੀਆਂ ਬੋਲੀਆਂ ਵੀ ਸ਼ਾਮਲ ਕਰ ਕੇ ਹਿੰਦੁ
ਦੀਆਂ ਕੁਲ ਬੋਲੀਆਂ ਜਾਰਜ ਗ੍ਰੀਅਰਸਨ ਦੀ ਗਿਣਤੀ ਅਨੁਸਾਰ 179 ਬੋਲੀਆਂ ਤੇ 544
ਉਪਬੋਲੀਆਂ ਹਨ। ਡਾਕ ਸਿਧੇਸ਼ਵਰ ਵਰਮਾ ਹਿੰਦੁ ਦੀਆਂ ਕੁਲ 225 ਬੋਲੀਆਂ ਤੇ 750
ਉਪਬੋਲੀਆਂ ਗਿਣਦਾ ਹੈ; 1911 ਦੀ ਮਰਦੁਮਸ਼ੁਮਾਰੀ ਵਿਚ ਹਿੰਦੁ ਦੀਆਂ (ਸਮੇਤ ਬਰਮਾ ਦੇ)
ਕੁਲ 188 ਬੋਲੀਆਂ ਤੇ 49 ਉਪਬੋਲੀਆਂ ਦਰਜ ਕੀਤੀਆਂ ਗਈਆਂ ਹਨ।¹

ਮੌਜੂਦਾ ਹਿੰਦੁ ਦੀ ਸਾਢੇ ਛੱਡੀ ਕਰੋੜ ਕੁਲ ਵਸੋਂ ਵਿਚ 73 ਫੀ ਸਦੀ ਲੋਕ ਆਰੀਆਂ
ਜਥਾਨਾਂ ਬੋਲਦੇ, 20 ਫੀ ਸਦੀ ਦ੍ਰਾਵੜ ਜਥਾਨਾਂ ਵਰਤਦੇ ਹਨ। ਬਾਕੀ ਕੁਛ ਲੋਕ ਆਸਟਰੋਕ
(ਨਿਖਾਦ) ਘਰਾਣੇ ਦੀਆਂ ਸੰਬਾਲੀ, ਮੁੰਡਾਰੀ ਤੇ ਹੋ ਆਦਿ ਬੋਲੀਆਂ ਬੋਲਦੇ ਹਨ। ਸੰਬਾਲੀ
ਬੋਲਣਹਾਂਂਂ (ਅਸਾਮ, ਬੰਗਾਲ, ਉੜੰਸ਼ਾ ਤੇ ਬਿਹਾਰ ਵਿਚ) 30 ਕੁ ਲੱਖ ਹਨ, ਮੁੰਡਾਰੀ ਤੇ ਹੋ ਦੇ
ਭੁਲਾਰੇ ਹਜ਼ਾਰਾਂ ਦੀ ਗਿਣਤੀ ਵਿਚ ਹੀ ਹਨ। ਇਸ ਤੋਂ ਇਲਾਵਾ ਚੀਠੀ-ਤਿਬਤੀ ਘਰਾਣੇ ਦੀਆਂ
ਬੋਲੀਆਂ ਵੀ ਕੁਛ ਪਹਾੜੀ ਕਬੀਲਿਆਂ ਵਿਚ (ਹਿਮਾਲਾ ਦੀ ਦੱਖਣੀ ਢਲਾਣ, ਉਤਰੀ ਬੰਗਾਲ
ਤੇ ਅਸਾਮ (ਮਨੀਪੁਰ) ਵਲ ਵਰਤੀਆਂ ਹਨ।²

ਭਾਰਤ ਦੇ ਨਵੇਂ ਬਣੇ ਸੰਵਿਧਾਨ (ਆਈਨ) ਵਿਚ ਅੱਠਵੀਂ ਅਨੁਸੂਚੀ ਹੇਠ ਕਲ—ਉਰਦੂ,
ਉੜੰਸ਼ਾ, ਅਸਾਮੀ, ਸੰਸਕ੍ਰਿਤ, ਹਿੰਦੀ, ਕਸਮੀਰੀ, ਕੰਨੜ, ਗੁਜਰਾਤੀ, ਤਾਮਲ, ਤੈਲਗੂ, ਪੰਜਾਬੀ,
ਬੰਗਾਲੀ ਮਹਾਠੀ ਤੇ ਮਲਿਆਲਮ—14 ਬੋਲੀਆਂ ਨੂੰ ਸ਼ਿਰੋਮਣੀ ਮੰਨਕੇ ਗਿਣਿਆ ਗਿਆ ਹੈ। ਗੁਜਰਾਤ
ਬੋਲੀ ਦੀ ਹਿੰਦੁ ਦੀਆਂ ਬੋਲੀਆਂ ਨੂੰ 'ਹਿੰਦੀ' ਹੇਠ ਹੀ ਦਬਾ ਦਿੱਤਾ ਗਿਆ ਹੈ। ਪ੍ਰਾਚੀਨ
ਭਾਰਤ ਵਿਚ ਕਿਹੜੀਆਂ ਕਿਹੜੀਆਂ ਬੋਲੀਆਂ ਪ੍ਰਾਨ ਤੇ ਉਹ ਕਿਸ ਕਿਸ ਨਾਂ ਹੇਠ ਪ੍ਰਚਲਤ ਸਨ,
ਇਨ੍ਹਾਂ ਦਾ ਜ਼ਿਕਰ ਤੋਂ ਅੱਗੇ ਕੀਤਾ ਜਾਵੇਗਾ। ਹੁਣ ਹਿੰਦੁ ਦੀਆਂ ਪ੍ਰਚਲਤ ਮੁੱਖੀ ਭਾਸ਼ਾਵਾਂ ਦਾ
ਖੜ੍ਹਾ ਜਿਹਾ ਹਾਲ ਦਿੱਤਾ ਜਾਂਦਾ ਹੈ।

ਫਿਲਿਪੀ ਆਰੀਅਨ ਐਂਡ ਹਿੰਦੀ (ਐਸ. ਕੇ. ਚੈਟਰਜੀ) ਪੰਨਾ 134

*ਮਾਰਚ ਆਫ ਇੰਡੀਆ, ਸਤੰਬਰ, ਅਕਤੂਬਰ 1952 (S. K. ਚੈਟਰਜੀ)

*ਹਿੰਦੀ ਭਾਸ਼ਾ ਐਰ ਲਿਪੀ, (ਸ੍ਰੀ ਧੀਰੇਂਦ੍ਰ ਵਰਮਾ)

ਭਾਸ਼ਾ-ਵਿਗਿਆਨ ਸਾਰ (ਰਾਮ ਮੁਰਤੀ ਮੇਹਰੋਤਰ)

ਸਮਾਨਜ ਭਾਸ਼ਾ-ਵਿਗਿਆਨ (ਬਾਬੁ ਰਾਮ ਸਕਸੈਨਾ)

1. ਅਸਮੀ :—ਅਸਾਮ ਪ੍ਰਾਂਤ ਦੀ ਬੋਲੀ ਹੈ, ਬੁਲਾਰਿਆਂ ਦੀ ਗਿਣਤੀ 2½ ਕਰੋੜ ਹੈ। ਉਥੋਂ ਦੇ ਲੋਕ ਇਸ ਨੂੰ 'ਅਸਮੀਆ' ਕਹਿੰਦੇ ਤੇ ਇਹ ਬੰਗਾਲੀ ਲਿੱਪੀ ਵਿਚ ਲਿਖੀ ਜਾਂਦੀ ਹੈ। ਇਸ ਵਿਚ ਸਾਹਿਤ ਲਿਖੀ ਜਾਂਦੀ ਹੈ।

2. ਬੰਗਾਲੀ :—ਇਹ ਗੰਗਾ ਦੇ ਮੁਹਾਣੇ ਤੇ ਉਸ ਦੇ ਉਤਰ ਪੱਛਮੀ ਮੰਦਾਨਾਂ ਵਿਚ ਸੂਬਾ ਬੰਗਾਲ ਦੀ ਬੋਲੀ ਹੈ। ਬੁਲਾਰਿਆਂ ਦੀ ਗਿਣਤੀ 6 ਕਰੋੜ 30 ਲੱਖ ਹੈ। ਹੁਗਲੀ ਦੇ ਨੇੜੇ ਦੀ ਪੱਛਮੀ ਬੰਗਾਲੀ ਟਕਸਾਲੀ ਤੇ ਸਾਹਿਤਕ ਬੋਲੀ ਮੰਨੀ ਗਈ ਹੈ। ਇਸ ਵਿਚ ਸੰਸਕ੍ਰਿਤ ਸ਼ਬਦਾਂ ਦਾ ਵਹੁਤ ਜ਼ੋਰ ਹੈ। ਮਹਾਂ ਕਵੀ ਟੈਗੋਰ ਨੇ ਇਸ ਨੂੰ ਸੰਸਾਰ ਭਰ ਵਿਚ ਪ੍ਰਸਿੱਧ ਕਰ ਦਿੱਤਾ ਹੈ ਤੇ ਭਾਗ ਸੁਨੀਤੀ ਕੁਮਾਰ ਚੌਟਰ ਜੀ ਨੇ ਭਾਸ਼ਾ ਵਿਗਿਆਨਕ ਖੇਤਰ ਵਿਚ ਇਕ ਇਸ ਦਾ ਨਾਂ ਉੱਘਾ ਕਰ ਫੌਡਿਆ ਹੈ।

3. ਉੜੀਆ :—ਇਹ ਉੜੀਸਾ ਪ੍ਰਾਂਤ ਦੀ ਬੋਲੀ ਹੈ, ਬੋਲਣਹਾਰਿਆਂ ਦੀ ਗਿਣਤੀ 1 ਕਰੋੜ 10 ਲੱਖ ਹੈ। ਕਈ ਬੰਗਾਲੀ ਵਿਦਵਾਨ ਇਸ ਨੂੰ ਬੰਗਾਲੀ ਦੀ ਹੀ ਉਪਬੋਲੀ ਸਮਝਦੇ ਹਨ ਪਰ ਅਜੇਹੀ ਗੱਲ ਨਹੀਂ। ਉੜੀਸਾ ਉਤੇ ਤੈਲੋਂਗਾਂ ਤੇ ਮਰਾਠਿਆਂ ਦਾ ਕਾਫੀ ਚਿਰ ਰਾਜ ਰਦਿਣ ਕਰ ਕੇ ਉਨ੍ਹਾਂ ਦੀਆਂ ਬੋਲੀਆਂ ਦਾ ਵੀ ਅਸਰ ਹੈ। ਉੜੀਆ ਦੀ ਲਿੱਪੀ ਤੇ ਬੋਲੀ ਬੜੀ ਮੁਸ਼ਕਲ ਹੈ।

4. ਮਰਾਠੀ :—ਇਹ ਬੰਬਈ ਪ੍ਰਾਂਤ ਵਿਚ ਪੂਨੇ ਦੇ ਚਹੁੰਈਂ ਪਾਸੀਂ, ਮੱਧ ਭਾਰਤ, ਬਗਾਵ ਪ੍ਰਾਂਤ ਵਿਚ ਤੇ ਦੱਖਣ ਦੇ ਨਾਗਪੁਰ ਆਦਿ ਚਾਰ ਜ਼ਿਲ੍ਹਿਆਂ ਵਿਚ ਬੋਲੀ ਜਾਂਦੀ ਹੈ। ਬੁਲਾਰਿਆਂ ਦੀ ਗਿਣਤੀ 2 ਕਰੋੜ 10 ਲੱਖ ਹੈ। ਇਸ ਦੀਆਂ-ਕੋਂਕਣੀ, ਬਰਾਗੀ, ਹਲਵੀ ਤੇ ਦੇਸੀ ਚਾਰ ਉਪਬੋਲੀਆਂ ਹਨ। ਪੂਨੇ ਦੇ ਨੇੜੇ ਦੀ ਦੇਸੀ ਮਰਾਠੀ, ਟਕਸਾਲੀ ਮੰਨੀ ਜਾਂਦੀ ਹੈ। ਲਿੱਪੀ ਜ਼ਿਆਦਾ ਦੇਵਨਾਗਰੀ ਹੀ ਵਰਤਦੇ ਹਨ ਪਰ ਆਮ ਕਾਰ-ਵਿਹਾਰ ਵਿਚ ਮੌਜੀ ਲਿੱਪੀ ਦੀ ਵਰਤੋਂ ਹੈ। ਸਾਹਿਤ ਕਾਫੀ ਹੈ।

5. ਗੁਜਰਾਤੀ—ਇਹ ਗੁਜਰਾਤ ਅਤੇ ਕਾਠੀਆਵਾੜ (ਸੁਰਾਸਟਰ) ਦੀ ਬੋਲੀ ਹੈ। ਬੋਲਣਹਾਰੇ 1 ਕਰੋੜ 10 ਲੱਖ ਹਨ। ਵਪਾਰੀ ਗੁਜਰਾਤੀ ਪਾਰਸੀਆਂ ਕਰਕੇ ਪੱਛਮੀ ਹਿੰਦ ਵਿਚ ਇਸ ਦਾ ਜ਼ਿਆਦਾ ਵਰਤਾਰਾ ਹੈ। ਪ੍ਰਸਿੱਧ ਵਿਆਕਰਣੀ ਹੇਮ ਚੰਦਰ (1088-1172) ਗੁਜਰਾਤੀ ਸੀ। ਗੁਜਰਾਤੀ ਦੀ ਅਪਣੀ ਲਿੱਪੀ ਹੈ, ਜਿਸ ਨੂੰ ਕੋਈ ਕਹਿੰਦੇ ਹਨ। ਸਾਹਿਤ ਚੰਗਾ ਹੈ।

6. ਬਿਹਾਰੀ—ਬਿਹਾਰ ਪ੍ਰਾਂਤ ਦੀ ਬੋਲੀ ਬਿਹਾਰੀ ਹੈ, ਬੁਲਾਰੇ 4 ਕਰੋੜ ਹਨ। ਇਸ ਦੀਆਂ ਮੈਥਲੀ, ਮਗਹੀ ਤੇ ਭੋਜਪੁਰੀ ਤਿਨ ਉਪਬੋਲੀਆਂ ਹਨ ਤੇ ਲਿੱਪੀਆਂ ਵੀ ਦੇਵਨਾਗਰੀ, ਕੋਈ ਤੇ ਮੈਥਲੀ ਤਿੰਨੇ ਪ੍ਰਚਲਤ ਹਨ। ਹੁਣ ਤਾਂ ਬਿਹਾਰ ਵਿਚ ਹਿੰਦੀ ਹੀ ਸਾਹਿਤਕ, ਵਿਦਿਅਕ ਤੇ ਰਾਜ-ਭਾਸ਼ਾ ਹੋ ਰਹੀ ਹੈ। ਸਾਹਿਤ ਬੱਚਾ ਹੈ।

7. ਰਾਜਸਥਾਨੀ—ਸਮੂਹ ਰਾਜਸਥਾਨ ਦੀ ਬੋਲੀ ਹੈ, ਬੁਲਾਰਿਆਂ ਦੀ ਗਿਣਤੀ 1 ਕਰੋੜ 53 ਲੱਖ ਹੈ। ਮੇਵਾਤੀ, ਮਾਰਵਾੜੀ, ਜੈਪੁਰੀ ਤੇ ਮਾਲਵੀ ਇਸ ਦੀਆਂ ਉਪਬੋਲੀਆਂ ਹਨ। ਇਹ ਪੰਜਾਬੀ ਦੇ ਠੀਕ ਦੱਖਣ ਪਾਸੇ ਦੀ ਗੁਆਂਢਣ ਹੈ ਤੇ ਇਸ ਦਾ ਪੰਜਾਬੀ ਨਾਲ ਘਣਾ ਪੂਰਾਣਾ ਸਬੰਧ ਹੈ। 14ਵੀਂ ਸਦੀ ਤੋਂ ਸਾਹਿਤ ਮਿਲਦਾ ਹੈ; ਲਿੱਪੀ ਦੇਵਨਾਗਰੀ ਹੀ ਵਰਤੀ ਦੀ ਹੈ।

8. ਹਿੰਦੀ—ਹਿੰਦੀ, ਹਿੰਦੁਸਤਾਨੀ ਜ਼ਬਾਨ ਦਾ ਉਹ ਰੂਪ ਹੈ ਜਿਸ ਵਿਚ ਸੰਸਕ੍ਰਿਤ ਸ਼ਬਦਾਵਲੀ ਦੀ ਭਰਮਾਰ ਹੈ। ਇਸ ਦੇ ਪੂਰਬੀ ਹਿੰਦੀ ਤੇ ਪੱਛਮੀ ਹਿੰਦੀ ਦੋ ਭੇਦ ਕੀਤੇ ਜਾਂਦੇ ਹਨ। ਪੂਰਬੀ ਹਿੰਦੀ ਦੀ ਹਦ ਬਿਹਾਰੀ ਨਾਲ ਤੇ ਪੱਛਮੀ ਹਿੰਦੀ ਦੀਆਂ ਹੱਦਾਂ ਪੰਜਾਬੀ ਤੇ ਰਾਜਸ਼ਬਾਨੀ ਨਾਲ ਆ ਜੁੜਦੀਆਂ ਹਨ। ਹਿੰਦੀ ਵਿਦਵਾਨਾਂ ਦੀ ਗਿਣਤੀ ਅਨੁਸਾਰ ਇਸ ਦੇ ਬੁਲਾਰੇ ਨੌਂ ਕਰੋੜ ਹਨ। ਅਵਧੀ (ਕ੍ਰੇਸਲੀ), ਬਘੇਲੀ, ਛਤੀਸਗੜੀ, ਬੁਂਦੇਲੀ, ਕਠੋਂਜੀ, ਬਿਜ ਤੇ ਖੜੀ ਬੋਲੀ ਇਸ ਦੀਆਂ ਉਪਬੋਲੀਆਂ ਹਨ। ਕਿਸੇ ਸਮੇਂ ਬਿਜ, ਚੰਗੀ ਮੰਨੀ-ਦੰਨੀ ਸਾਹਿਤਕ ਭਾਸ਼ਾ ਵੀ ਰਹੀ ਹੈ। ਹੁਣ ਦਿਲੀ ਮੇਰੇਠ ਦੇ ਲਾਗੇ ਦੀ ਖੜੀ ਬੋਲੀ ਟਕਸਾਲੀ ਮੰਨੀ ਜਾਂਦੀ ਹੈ, ਇਸੇ ਦਾ ਸਾਹਿਤਕ ਤੇ ਰਾਜਸੀ ਖੇਤਰ ਵਿਚ ਬੋਲ-ਬਾਲਾ ਹੈ।

9. ਉਰਦੂ—ਉਰਦੂ ਹਿੰਦੁਸਤਾਨੀ ਜ਼ਬਾਨ ਦਾ ਉਹ ਰੂਪ ਹੈ ਜਿਸ ਵਿਚ ਫਾਰਸੀ ਅਰਬੀ ਲਫਜ਼ਾਂ ਦਾ ਅੰਸ਼ ਵਧੇਰੇ ਪਾਇਆ ਜਾਂਦਾ ਹੈ। ਹਿੰਦ ਵਿਚ ਮੁਸਲਮਾਨਾਂ ਦੇ ਆਉਣ ਨਾਲ ਇਸ ਦਾ ਮੁੱਢ ਬੱਝਾ ਤੇ ਇਸ ਦੀ ਵਰਤੋਂ ਵੀ ਜ਼ਿਆਦਾ ਇਨ੍ਹਾਂ ਵਿਚ ਹੀ ਹੈ। ਖਾਸ ਕਰਕੇ ਯੂ. ਪੀ. ਦੇ ਸਹਿਰੀ ਮੁਸਲਮਾਨਾਂ ਤੇ ਦੱਖਣ ਹੈਰਾਬਾਦ ਵਿਚ। ਦ੍ਰਿੱਲੀ ਤੇ ਲਖਨਊ ਇਸ ਦੇ ਪੁਰਾਣੇ ਚਲੇ ਆ ਰਹੇ ਕੇਂਦਰ ਹਨ। ਦੇਸ਼-ਵੰਡ ਨਾਲ ਪਾਕਿਸਤਾਨ ਬਣ ਜਾਣ ਕਰਕੇ ਉਰਦੂ ਉਥੋਂ ਦੀ ਕੌਮੀ ਜ਼ਬਾਨ ਬਣ ਗਈ ਹੈ। ਇਹ ਫਾਰਸੀ ਲਿਪੀ ਵਿਚ ਲਿਖੀ ਜਾਂਦੀ ਹੈ ਤੇ ਇਸ ਦਾ ਚੰਗਾ ਚੌਥਾ ਸਾਹਿਤ ਹੈ।

10. ਪੰਜਾਬੀ—ਇਹ ਪੰਜਾਬ ਦੇਸ਼ ਦੀ ਬੋਲੀ ਹੈ, ਬੁਲਾਰਿਆਂ ਦੀ ਗਿਣਤੀ ਸਾਡੇ 3 ਕਰੋੜ ਦੇ ਲਗਪਗ ਹੈ। ਭਾਸ਼ਾ-ਵਿਗਿਆਨੀ ਇਸ ਦੇ ਪੱਛਮੀ ਪੰਜਾਬੀ (ਲਹਿੰਦੀ) ਤੇ ਪੂਰਬੀ ਪੰਜਾਬੀ ਦੇ ਭੇਦ ਕਰਦੇ ਹਨ ਪਰ ਇਹ ਭੇਦ ਬਹੁਤ ਥੋੜਾ ਹੈ। ਪੰਜਾਬੀ ਦੀਆਂ-ਡੋਗਰੀ, ਮਾਝੀ, ਦੁਆਬੀ, ਮਲਵਈ, ਪੁਆਧੀ, ਰਾਠੀ, ਭਟਿਆਲੀ, ਲਹਿੰਦੀ ਤੇ ਪੱਠੋਹਾਰੀ ਆਦਿ ਉਪਬੋਲੀਆਂ ਹਨ ਤੇ ਲਾਹੌਰ, ਅੰਮ੍ਰਿਤਸਰ ਦੇ ਲਾਗੇ ਦੀ ਬੋਲੀ-ਮਾਝੀ, ਟਕਸਾਲੀ ਮੰਨੀ ਜਾਂਦੀ ਹੈ। ਪੰਜਾਬੀ ਗੁਰਮੁਖੀ ਲਿੱਪੀ ਵਿਚ ਲਿਖੀ ਜਾਂਦੀ ਹੈ। ਵਪਾਰੀ ਹਿਸਾਬ ਕਿਤਾਬ ਲਈ ਲੰਡੇ ਤੇ ਮੁਸਲਮਾਨ ਫਾਰਸੀ ਲਿੱਪੀ ਦੀ ਵਰਤੋਂ ਵੀ ਕਰ ਲੈਂਦੇ ਹਨ। ਸਾਹਿਤ ਕਾਢੀ ਹੈ।

11. ਸਿੰਧੀ—ਇਹ ਦਰਿਆ ਸਿੰਧ ਦੇ ਦੋਹਾਂ ਕੰਢਿਆਂ ਉੱਤੇ ਵਸਦੇ ਲੋਕਾਂ ਦੀ ਬੋਲੀ ਹੈ। ਮੁਸਲਮਾਨੀ ਪੜ੍ਹਾਵ ਕਾਰਣ ਫਾਰਸੀ ਅਸਰ ਜ਼ਿਆਦਾ ਹੈ। ਬੁਲਾਰਿਆਂ ਦੀ ਗਿਣਤੀ $1\frac{1}{2}$ ਕਰੋੜ ਹੈ। ਇਸ ਦੀਆਂ ਬੋਲੀ, ਸਿਰੈਕੀ, ਬਿਚੋਲੀ, ਲਾਹੀ ਤੇ ਕੱਢੀ ਪੰਜ ਉਪਬੋਲੀਆਂ ਹਨ। ਇਨ੍ਹਾਂ ਵਿਚੋਂ ਦਰਮਿਆਨ ਦੇ ਇਲਾਕੇ ਦੀ ਬੋਲੀ ਬਿਚੋਲੀ, ਟਕਸਾਲੀ ਮੰਨੀ ਗਈ ਹੈ। ਪੁਰਾਣੇ ਜਮਾਨੇ ਵਿਚ ਬ੍ਰਾਚੜ ਪ੍ਰਾਕ੍ਰਿਤ ਤੇ ਅਪਵੰਸ਼ ਇਸੇ ਦੇਸ਼ ਦੀ ਬੋਲੀ ਸੀ। ਸਿੰਧ ਦੇ ਦੱਖਣੀ ਪਾਸੇ ਕੱਛ ਵਿਚ 'ਕੱਢੀ' ਬੋਲੀ ਜਾਂਦੀ ਹੈ, ਜਿਸ ਵਿਚ ਗੁਜਰਾਤੀ ਦਾ ਰੰਗ ਮਿਲਿਆ ਹੋਇਆ ਹੈ। ਸਿੰਧ ਵਿਚ ਫਾਰਸੀ ਲਿੱਪੀ, ਦੇਵਨਾਗਰੀ ਲਿੱਪੀ ਦੇ ਬਦਲਵੇਂ ਰੂਪ ਤੇ ਗੁਰਮੁਖੀ ਲਿੱਪੀ ਪ੍ਰਚਲਤ ਹੈ ਪਰ ਹੁਣ ਦੇਸ਼ ਦੀ ਵੰਡ ਉਪਰੰਤ ਇਹ ਗੱਲ ਨਹੀਂ ਰਹੀ। ਸਿੰਧੀ ਬੁਲਾਰੇ ਖਿਲਰਾਂ ਗਏ ਹਨ। ਕਾਢੀ ਬੈਬਈ ਲਾਗੇ ਆ ਵਸੇ ਹਨ।

12. ਪਹਾੜੀ ਬੋਲੀਆਂ—ਹਿਮਾਲੀਆਂ ਦੇ ਦੱਖਣੀ ਹਿੱਸੇ ਵਿਚ ਨਿਪਾਲ ਤੋਂ ਸਿਮਲੇ ਤੱਕ ਪਹਾੜੀ ਬੋਲੀਆਂ ਦਾ ਪਹਿਰਾ ਹੈ। ਰਾਜਸ਼ਬਾਨੀ ਤੇ ਪੰਜਾਬੀ ਦੀਆਂ ਹੱਦਾਂ ਨਾਲ ਨਾਲ ਲਗਦੀਆਂ ਹੋਣ ਕਰਕੇ ਇਨ੍ਹਾਂ ਦੋਹਾਂ ਦਾ ਰੰਗ ਪਹਾੜੀ ਬੋਲੀਆਂ ਵਿਚ ਆਮ ਮਿਲਦਾ ਹੈ।

ਕਿਉਂਕਿ ਇਨ੍ਹਾਂ ਪਹਾੜੀ ਬਾਵਾਂ ਵਿਚ ਦਰਦ ਤੇ ਖੱਸ ਜਾਤੀ ਦੇ ਲੋਕ ਵੀ ਆ ਕੇ ਵਸੇ, ਉਨ੍ਹਾਂ ਪਹਾੜੀ ਬੋਲੀਆਂ ਤੇ ਬਹੁਤਾ ਪ੍ਰਭਾਵ ਪਾਇਆ, ਇਸ ਲਈ ਇਨ੍ਹਾਂ ਨੂੰ ਦਰਦ ਯਾ ਖੱਸ ਬੋਲੀਆਂ ਵੀ ਕਿਹਾ ਜਾਂਦਾ ਹੈ। ਵੈਸੇ ਈਰਾਨ ਤੇ ਹਿੱਦ ਦੇ ਵਿਚਾਲੇ ਵਸਣ ਵਾਲੇ ਦਰਦ ਲੋਕਾਂ ਦੀ ਭਾਸ਼ਾ ਵੱਖਰੀ ਗਿਣੀ ਜਾਂਦੀ ਹੈ, ਜਿਸ ਦੇ ਬੋਲਣਹਾਰੇ 15 ਕੁ ਲੱਖ ਹਨ। ਪਹਾੜੀ ਬੋਲੀ ਦੇ ਪੂਰਬੀ, ਵਿਚਕਾਰਲੀ ਤੇ ਪੱਛਮੀ ਤਿੰਨ ਹਿੱਸੇ ਕੀਤੇ ਜਾਂਦੇ ਹਨ। ਪੂਰਬੀ ਪਹਾੜੀ ਨੂੰ ਨੋਪਾਲੀ, ਖਸਕੁਰਾ ਯਾ ਗੋਰਖਾਲੀ ਵੀ ਕਹਿੰਦੇ ਹਨ। ਕਮਾਊਨੀ ਤੇ ਗਦਵਾਲੀਆਂ ਦੋਵੇਂ ਵਿਚਕਾਰਲੀ-ਪਹਾੜੀ ਦੇ ਅੰਦਰ ਗਿਣੀਆਂ ਗਈਆਂ ਹਨ। ਪੱਛਮੀ ਪਹਾੜੀ ਜੋਨਸਾਰ ਬਾਵਰ (ਯੂ.ਪੀ.) ਤੋਂ ਲੈਕੇ ਸਿਮਲੇ ਤੱਕ ਵੈਲੀ ਹੋਈ ਹੈ।

13. ਕਸ਼ਮੀਰੀ :—ਦਰਦ ਖਾਨਦਾਨ ਦੀਆਂ-ਸੀਨਾਂ, ਕੋਹਸਤਾਨੀ ਤੇ ਕਸ਼ਮੀਰੀ ਤਿੰਨ ਬੋਲੀਆਂ ਹਨ, ਇਨ੍ਹਾਂ ਵਿਚੋਂ ਕਸ਼ਮੀਰੀ ਕਸ਼ਮੀਰ ਵਾਦੀ ਦੀ ਬੋਲੀ ਹੈ, ਜਿਸ ਦੇ 15 ਲੱਖ ਬੁਲਾਰੇ ਹਨ। ਕਸ਼ਮੀਰ ਪਹਿਲੇ ਦਰਦ ਜਾਤੀ ਦਾ ਟਿਕਾਣਾ ਸੀ, ਫਿਰ ਹਿੰਦੂ ਪੰਡਤ ਗਏ ਤੂੰ ਪਿਛੇ: ਮੁਸਲਮਾਨ। ਇਸ ਕਰ ਕੇ ਇਹ ਦਰਦੀ ਬੋਲੀ, ਹਜ਼ਾਰਾਂ ਵਰ੍ਹੇ ਆਰੀਆਂ ਬੋਲੀਆਂ—ਸੰਸਕ੍ਰਿਤ ਫਾਰਸੀ—ਦੇ ਗੂੰਢੇ ਪ੍ਰਭਾਵ ਹੇਠ ਰਹਿ ਕੇ ਹੋਰ ਦੀ ਹੋਰ ਹੋ ਗਈ ਹੈ, ਅੱਜ ਇਸ ਦੀ ਪਛਾਣ ਕਰਨੀ ਐਥੀ ਹੈ। ਕਸ਼ਮੀਰੀ ਦੀ ਇਕ ਉਪਬੋਲੀ ਕਿਸਤਵਾਚੀ ਹੈ ਜੋ ਦੱਖਣ ਪਛਮ ਦੀ ਘਾਟੀ ਵਿਚ ਬੋਲੀ ਜਾਂਦੀ ਹੈ। ਪੀਰ ਪੰਚਾਲ ਤੋਂ ਪਾਰ ਜੰਮ੍ਹ ਪਾਂਤ ਵਿਚ ਝਨਾਂ ਦੀ ਘਾਟੀ ਤਕ-ਪਾਗਲੀ, ਸਿਰਾਜੀ ਤੇ ਰਾਮਬਨੀ ਆਦਿ ਕਈ ਮਿੱਸ਼ੀਆਂ ਬੋਲੀਆਂ ਹਨ। ਪ੍ਰੇਮ ਨਾਥ ਬਜ਼ਾਜ਼ ਦੇ ਕਥਨ ਅਨੁਸਾਰ ਪਹਿਲਾਂ ਕਸ਼ਮੀਰੀ ਕਵੀ, ਰਾਜਨਕ ਸਿੱਤੀ ਕੰਠ (13ਵੀਂ ਸਦੀ) ਸੀ ਤੇ ਜਾਰਜ ਗੁਆਰਸਨ ਮੁਤਾਬਕ 14ਵੀਂ ਸਦੀ ਵਿਚ ਹੋਈ ਕਵਿਤ੍ਰੀ ਲਲੇਸੂਰੀ ਉਥੋਂ ਦੀ ਕਾਵਿ-ਮੰਦੀ ਸੀ। ਕਸ਼ਮੀਰੀ ਦੀ ਆਪਣੀ ਲਿਪੀ ਸ਼ਾਰਦਾ ਹੈ ਤੇ ਅਜ ਕਲ ਜਿਆਦਾ ਫਾਰਸੀ ਲਿਪੀ ਦਾ ਵੀ ਵਰਤਾਰਾ ਹੈ।¹

14. ਪਸ਼ਤੋ :—ਸਤਹੋਦੀ ਪ੍ਰਾਂਤ ਦੇ ਪਠਾਣਾਂ ਦੀ ਬੋਲੀ ਪਸ਼ਤੋ ਹੈ। ਇਹ ਈਰਾਨੀ ਸ਼ਾਖ ਦੀ ਬੋਲੀ ਹੈ। ਬੁਲਾਰੇ 18 ਲੱਖ ਹਨ, ਅਫਗਾਨਸਤਾਨੀ ਹਿੱਸੇ ਦੇ ਪਾ ਕੇ ਇਸ ਤੋਂ ਤਿੱਗਣੇ ਹਨ। ਸਾਹਿਤ ਨਾਂ ਮਾਤ੍ਰ ਹੈ।

ਹਿੱਦ ਦੇ ਦੱਖਣੀ ਹਿੱਸੇ ਵਿਚ ਦ੍ਰਾਵੰਨ ਘਰਾਣੇ ਦੀਆਂ ਬੋਲੀਆਂ ਦਾ ਰਾਜ ਹੈ। ਇਨ੍ਹਾਂ ਵਿਚੋਂ ਤਾਮਲ, ਤੈਲਗੂ, ਮਲਿਆਲਮ ਤੇ ਕੰਨੜੀ ਚਾਰ ਮੁੱਖ ਹਨ। ਬਾਕੀ ਤੁਲੂ, ਕੁੜ੍ਹਗੂ, ਖੜ੍ਹ, ਜੌਡੀ, ਟੋਡਾ, ਕੋਟਾ, ਕੂਈ, ਮਲਤੇ, ਕੋਤਾਮੀ, ਆਦਿ ਹੋਰ ਬੋਲੀਆਂ ਵੀ ਹਨ। ਕਲਾਤ (ਚਲੋਰਿਸਤਾਨ) ਵਿਚ ਬ੍ਰਾਹਮੀ ਬੋਲੀ ਹੈ, ਇਹ ਵੀ ਦਰਾਵੰਨੀ ਬੰਸ ਦੀ ਹੈ। ਮੁੱਖ ਬੋਲੀਆਂ ਦਾ ਰਾਲ ਦਿੰਦੇ ਹਨ।

15. ਤਾਮਲ :—ਇਹ ਰਾਸਕੁਮਾਰੀ ਤੋਂ ਨੀਲਗਿਰੀ ਅਥਵਾ ਮੈਸੂਰ ਤੱਕ, ਪੱਛਮੀ ਘਾਟ ਦੇ ਪੂਰਬ ਵੱਲ ਅਤੇ ਲੰਕਾ ਦੇ ਉਤਰੀ ਭਾਗ ਵੱਲ ਬੋਲੀ ਜਾਂਦੀ ਹੈ। ਇਸ ਦੇ ਉਤਰ ਵੱਲ ਤੈਲਗੂ ਤੇ ਪੱਛਮ ਵੱਲ ਮਲਿਆਲਮ ਤੇ ਕੰਨੜ ਹਨ। ਬੁਲਾਰਿਆਂ ਦੀ ਗਿਣਤੀ 2 ਕਰੋੜ ਹੈ (20 ਲੱਖ ਸੀਲੋਨੀ ਪਾ ਕੇ)। ਇਹ ਚੰਗੀ ਮਹੱਤਤਾ ਵਾਲੀ ਬੋਲੀ ਹੈ, ਇਸ ਵਿਚ ਅੱਠਵੀਂ ਸਦੀ ਤੋਂ ਸਾਹਿਤ ਮਿਲਦਾ ਹੈ।

16. ਤੈਲਗੂ—ਇਸ ਦਾ ਘੇਰਾ ਗੰਜਮ ਤੋਂ ਹੈਦਰਾਬਾਦ ਰਿਆਸਤ ਦੇ ਪੂਰਬਾਰਧ ਭਾਗ ਵੱਲ ਤੇ ਚਾਂਦਾ ਤੋਂ ਕਾਲੀਘਟ ਰੱਕ ਹੈ। ਬੋਲਣਹਾਰਿਆਂ ਦੀ ਗਿਣਤੀ ਲਗਭਗ 3 ਕਰੋੜ

ਹੈ ਜੋ ਕਿ ਦ੍ਰਾਵੜ ਜ਼ਬਾਨਾਂ ਵਿਚੋਂ ਸਭ ਤੋਂ ਵਧੇਰੇ ਹੈ। ਇਸ ਨੂੰ ਤਮਕ ਦੇ ਮੁਕਾਬਲੇ ਤੇ ਮਿੱਠੀ ਬੋਲੀ ਕਿਹਾ ਜਾਂਦਾ ਹੈ। ਇਸ ਦਾ ਸ਼ਾਹਿਰ ਬਾਰੂਦੀ ਸਦੀ ਤੋਂ ਮਿਲਦਾ ਹੈ।

17. ਮਲਿਆਲਮ—ਇਹ ਬੋਲੀ ਤਿਊਂਵੰਦਰਮੰ ਤੋਂ ਮੰਗਲੋਰ ਤੱਕ ਪੱਛਮੀ ਘਾਟ ਅਤੇ ਲਖਸ਼ ਟਾਪੂ ਵਿਚ ਬੋਲੀ ਜਾਂਦੀ ਹੈ। ਬੋਲਣ ਵਾਲਿਆਂ ਦੀ ਗਿਣਤੀ 1 ਕਰੋੜ ਹੈ। ਇਸ ਵਿਚ ਸੰਸਕ੍ਰਿਤ ਸਥਦ ਜ਼ਿਆਦਾ ਹਨ। ਮੌਪਲੇ (ਮੁਸਲਮਾਨ ਲੋਕ) ਇਸ ਨੂੰ ਘਟ ਹੀ ਵਰਤਦੇ ਹਨ।

18. ਕੰਨੜ—ਮੈਸੂਰ ਦੀ ਬੋਲੀ ਕੰਨੜ ਯਾਂ ਕਨਾੜੀ ਹੈ। ਇਸ ਦੀ ਲੱਗਪੀ ਤੇਲਗੂ ਨਾਲ ਤੇ ਬੋਲੀ ਤਾਮਲ ਨਾਲ ਰਲਦੀ ਹੈ। ਬੋਲਣ ਵਾਲਿਆਂ ਦੀ ਗਿਣਤੀ 1 ਕਰੋੜ 10 ਲੱਖ ਹੈ। ਇਸ ਦੀਆਂ ਪੁਰਾਣੀਆਂ ਲਿਖਤਾਂ ਪੰਜਵੀਂ ਸਦੀ ਦੀਆਂ ਮਿਲਦੀਆਂ ਹਨ, ਜੋ ਕਿ ਇਸ ਨੂੰ ਸ਼ਾਰੀਆਂ ਦ੍ਰਾਵੜੀ ਬੋਲੀਆਂ ਤੋਂ ਪੁਰਾਣਾ ਸਾਬਤ ਕਰਦੀਆਂ ਹਨ।

ਹਿੰਦੁਸਤਾਨ ਦੀਆਂ ਇਨ੍ਹਾਂ ਆਰੀਅਨ ਤੇ ਅਣਾਰੀਅਨ ਬੋਲੀਆਂ ਦੇ ਦਰਮਿਆਨ ਪੰਜਾਬੀ ਇਕ ਵਿਸ਼ੇਸ਼ ਸ਼ਬਦਸੀਅਤ ਦੀ ਮਾਲਕ ਹੈ। ਇਸ ਦਾ ਕਾਰਣ ਇਹ ਹੈ ਕਿ ਇਨ੍ਹਾਂ ਤਮਾਮ ਬੋਲੀਆਂ ਦੀਆਂ ਵੱਡੀਆਂ ਵੱਡੇਰੀਆਂ ਨੇ ਕਿਸੇ ਨਾ ਕਿਸੇ ਵੇਲੇ ਪੰਜਾਬ ਦੇ ਪੰਜਾਂ ਦਾ ਹਿੱਸਾ ਪਾਣੀ ਜ਼ਰੂਰ ਪੀਤਾ ਹੈ ਤੇ ਇਸੇ ਅਸਰ ਦਾ ਸਦਕਾ ਉਨ੍ਹਾਂ ਵਿਚ ਪੰਜਾਬੀਅਤ ਯਾਂ ਪੰਜਾਬ ਦੀ ਬੋਲੀ ਦਾ ਬੋਤ੍ਤਾ ਬਾਹਲਾ ਅੰਸ ਜ਼ਰੂਰ ਹੈ। ਕਿਉਂਕਿ ਦਰਾਵੜ ਤੇ ਆਰੀਆਂ ਦਾ ਪਹਿਲਾਂ ਪੁਰਾਣਾ ਡੇਰਾ ਪੰਜਾਬ ਹੀ ਸੀ। ਪੰਜਾਬ ਹਿੰਦੁਸਤਾਨੀ ਬੋਲੀਆਂ ਦਾ ਪੇਕਾ ਘਰ ਹੈ, ਪੰਜਾਬ ਹਿੰਦੁਸਤਾਨੀ ਨਸਲਾਂ ਦੀ ਪਨੀਰੀ-ਘਰ ਹੈ, ਜਿਥੋਂ ਇਹ ਪਨੀਰੀ ਜਾਂ ਕੇ ਭਿੰਨ ਭਿੰਨ ਦੇਸ਼ ਕਾਲ ਅਨੁਸਾਰ ਪ੍ਰਹੁਲਤ ਹੋਈ ਹੈ।†

ਇਨ੍ਹਾਂ ਪ੍ਰਾਤਕ ਰੂਪ-ਭੇਦ ਦੇਖਣ ਲਈ ਇਹ ਨਮੂਨੇ ਦਿਲਚਸਪੀ ਦਾਇਕ ਹਨ :—

1. ਸਿੰਧੀ—ਮੁੰ ਕਿਤਾਬ ਪਵੀਮੇ
2. ਪੰਜਾਬੀ—ਮੈਂ ਪੋਥੀ ਪੜ੍ਹੀ
3. ਹਿੰਦੀ—ਮੈਂ ਨੇ ਪੋਥੀ ਪਵੀ
4. ਰਾਜਸਥਾਨੀ—ਮੁੰ ਪੋਥੀ ਪਦੀ ਛੇ
5. ਗੁਜਰਾਤੀ—ਮੈਂ ਪੋਥੀ ਬਾਂਦੀ
6. ਪਹਾੜੀ—ਮੈਂਇਲੇ ਕਿਤਾਬ ਪਚਿਓ
7. ਮਰਾਠੀ—ਮੀ ਪੋਥੀ ਵਾਚਿ ਲੀ
8. ਬਿਹਾਰੀ—ਹਮ ਪੋਥੀ ਪਵਲੀ
9. ਉੜੀਆ—ਆਮੇ ਪੋਥਿ ਪੱਦ ਲੁੰ
10. ਬੰਗਾਲੀ—ਆਮਿ ਵੇਦਿ ਪੋਤਿਲਾਂ
11. ਕਸ਼ਮੀਰੀ—ਮਿਛਸ ਪੁੜਮਤ ਕਿਤਾਬ
12. ਪਸਤੇ—ਮਾ ਕਿਤਾਬ ਉਨਸਤੇ
13. ਮਲਿਆਲਮ—ਵਾਨ ਪੁਸਤਕ ਵਾਈ ਛੁ
14. ਤਾਮਲ—ਨਾਨ ਪੁਸਤਕ ਪਚਿਤਾਨ

ਪੁਰਾਣੀਆਂ ਨਵੀਆਂ ਹਿੰਦੁਸਤਾਨੀ ਜ਼ਬਾਨਾਂ ਸੰਸਕ੍ਰਿਤ, ਪਾਲੀ, ਪ੍ਰਾਕ੍ਰਿਤ, ਅਪਭ੍ਰਨ, ਹਿੰਦੁਸਤਾਨੀ, ਹਿੰਦੀ ਤੇ ਉਰਦੂ ਆਦਿ ਵੀ ਪੰਜਾਬੀ ਦੀਆਂ ਰਿਣੀ ਹਨ ਚੂਕਿ ਇਨ੍ਹਾਂ ਸਭਨਾਂ ਦੀ ਬਣਤਰ ਵਿਚ ਪੰਜਾਬੀ ਦਾ ਖਾਸ਼ ਹਿੱਸਾ ਹੈ। ਇਹ ਗੱਲ ਪੰਜਾਬ ਤੇ ਪੰਜਾਬੀ ਲਈ ਇਕ ਬੜੀ ਗੋਰਵ ਵਾਲੀ ਹੈ। ਇਸ ਮਹੱਤਤਾ ਨੂੰ ਕਿਵੇਂ ਅਣਡਿਠ ਨਹੀਂ ਕੀਤਾ ਜਾ ਸਕਦਾ।

ਡਾ: ਸੁਨੀਤੀ ਕੁਮਾਰ ਚੌਟਰਜੀ ਲਿਖਦੇ ਹਨ :—

'The stream of linguistic influence has flowed in India generally from the West, from the Panjab, the fountain-head of Aryan influence and expansion in India, to the East ; and this pre-dominance is partly traditional, partly due to the energy of the People.' (Indo Aryan and Hindi P. 115)

ਪੰਜਾਬੀ ਦਾ ਪਿੱਛਾ

ਜਿਵੇਂ ਆਰੀਆ ਲੋਕਾਂ ਦੇ ਮੂਲ ਨਿਵਾਸ ਬਾਰੇ (ਕੋਈ ਮੱਧ ਏਸ਼ੀਆ, ਕੋਈ ਮੌਸੋਂਪੁਟਾਮੀਆ ਤੇ ਕੋਈ ਬਾਲਟਕ ਸਾਗਰ ਲਾਗੇ ਪੂਰਬੀ ਯੂਰਪ ਤੇ ਕੋਈ ਉਤਰੀ ਹਿੰਦ ਕਹਿੰਦਾ ਹੈ) ਕਈ ਵੀਚਾਰ ਪਾਏ ਜਾਂਦੇ ਹਨ, ਤਿਵੇਂ ਹਿੰਦ ਵਿਚ ਆਰੀਆਂ ਦੇ ਆਉਣ ਬਾਰੇ ਵੀ ਵਿਦਵਾਨਾਂ ਵਿਚ ਕਈ ਮਤ ਪ੍ਰਚਲਤ ਹਨ। ਪਿੱਛਮੀ ਵਿਦਵਾਨਾਂ ਦਾ ਖਿਆਲ ਹੈ ਕਿ ਆਰੀਆ ਲੋਕ ਮੱਧ ਏਸ਼ੀਆ ਤੋਂ ਹਿੰਦ ਦੀ ਧਰਤੀ ਵੱਲ ਆਏ, ਬਾਲ ਗੰਗਾ ਧਰ ਤਿਲਕ ਦਾ ਮਤ ਹੈ ਕਿ ਉਤਰੀ ਧਰੂਰ ਤੋਂ ਆਏ। ਡੀ. ਐ. ਤ੍ਰਿਵੇਦ ਆਰੀਆਂ ਦਾ ਮੂਲ-ਅਸਥਾਨ ਮੁਲਤਾਨ ਮੰਨਦੇ ਹਨ। ਉਮੇਸ਼ ਚੰਦ੍ਰ ਵਿਦਿਆ ਰਤਨ ਨੇ ਹਿਮਾਲੀਆ ਦਾ ਕੋਈ ਉਤਰੀ ਹਿੱਸਾ ਅਤੇ ਕਈ ਪੁਰਾਣੇ ਵੀਚਾਰਵਾਨਾਂ ਤਿਬਤ ਮੰਨਿਆ ਹੈ। ਬੰਗਾਲੀ ਵਿਦਵਾਨ, ਬਾਬੂ ਅਬਿਨਾਸ਼ ਚੰਦ੍ਰ ਨੇ 'ਰਿਗ ਵੇਦਿਕ ਇੰਡੀਆ' ਨਾਮੀ ਪੁਸਤਕ ਵਿਚ ਸਾਬਤ ਕੀਤਾ ਹੈ ਕਿ ਆਰੀਆਂ ਦਾ ਮੂਲ-ਅਸਥਾਨ ਸਪਤ-ਸਿੰਧੁ (ਪੰਜਾਬ) ਹੀ ਸੀ। ਇਥੋਂ ਹੀ ਉਨ੍ਹਾਂ ਦੇ ਟੋਲੇ ਈਰਾਨ ਤੇ ਯੂਰਪ ਵੱਲ ਗਏ। ਸ੍ਰੀ ਸੰਪੂਰਣਾਂਦ ਵੀ ਇਸ ਮਤ ਨਾਲ ਸੰਮਤੀ ਰਖਦੇ ਹਨ। ਇਹੋ ਵੀਚਾਰ ਈਰਾਨੀ ਵਿਦਵਾਨਾਂ ਦਾ ਹੈ। ਪਰ ਦੋ ਤੇ ਦੋ ਚਾਰ ਵਾਂਗ ਨਿਸਚਿਤ ਕੁਝ ਵੀ ਨਹੀਂ ਕਿਹਾ ਜਾ ਸਕਦਾ। ਵਧੇਰੇ ਪ੍ਰਮਾਣੀਕ ਮਤ, ਮੱਧ ਏਸ਼ੀਆ ਤੋਂ ਆਉਣ ਦਾ ਹੀ ਹੈ। ਇਸ ਬਾਰੇ ਵੀ ਖੋਜੀਆਂ ਵਿਚ ਇਹ ਵੀਚਾਰ ਪਾਇਆ ਜਾਂਦਾ ਹੈ ਕਿ ਸਾਰੇ ਆਰੀਆ ਵੀਰ੍ਹੇ

ਪੁਰਾਣੀ ਵੀਚਕ ਬੋਲੀ ਤੇ ਪਾਰਸੀਆਂ ਦੀ ਪਰਮ-ਪੱਥੀ ਜੇਦਾਵਸਤਾ ਦੀ ਬੋਲੀ ਦੀ ਸਮਾਨਤਾ ਇਸ ਗੱਲ ਦਾ ਪਰਤੱਖ ਸਬੂਤ ਹੈ ਕਿ ਭਾਰਤੀ ਤੇ ਈਰਾਨੀ ਆਰੀਓਏ ਕਿਸੇ ਸਮੇਂ ਇਕੱਠੇ ਹੀ ਸਨ, ਤੇ ਇਨ੍ਹਾਂ ਦੀ ਬੋਲੀ ਇਕੋ ਹੀ ਸੀ, ਥਾਂ ਭਾਵੇਂ ਕੋਈ ਵੀ ਹੋਵੇ। ਸਰ ਵਿਲੀਅਮ ਜੋਨਸ਼ ਕਹਿੰਦੇ ਹਨ ਕਿ ਜੰਦ ਭਾਸ਼ਾ ਦੇ ਦਸ ਸਥਦਾਂ ਵਿਚੋਂ ਸੱਤ ਵੇਦਕ ਸੰਸਕ੍ਰਿਤ ਨਾਲ ਮਿਲਦੇ ਹਨ। ਮਿਸਾਲ ਲਈ ਕੁਝ ਸਥਦਾਂ ਦਾ ਟਾਕਰਾ ਕਰਨਾ ਹਿਤਕਾਰੀ ਹੈ— ਅਸੁਰ-ਅਹੁਰ, ਸੇਨਾ—ਹੋਨਾ, ਸੰਤਿ—ਹੋਂਤੀ, ਹਿ੍ਰਦਯ—ਜਰਦਯ, ਹਸਤ—ਚਸਤ, ਵਰਾਹ—ਵਰਾਚ, ਹੋਤਾ—ਜੋਤਾ, ਹਿਮ—ਚਿਮ, ਬਾਹੁ—ਬਾਜੂ, ਮੇਪਾ—ਮਜ਼ਦਾ, ਮਿਤ੍ਰ—ਮਿਥਰ, ਮਿਹਰ, ਮੰਤ੍ਰ—ਮੰਥਰ, ਬਾਤ—ਬਾਦ, ਅਭਰ—ਅਬਰ, ਚਕਰ—ਚਰਖ, ਜਨ—ਜਨ, ਜਾਨੁ—ਚਾਨੁ, ਵਿਸ਼ਵ—ਵਿਸਪ, ਅਸਵ—ਅਸਪ, ਸੂਨ—ਸਪਨ, ਸਹਸ—ਹਜ਼ਾਰ, ਸ੍ਰਾਪ—ਬ੍ਰਾਥ, ਯਜਨ—ਯਸਨ, ਵਰਣ—ਵਰੇਨ, ਛੰਦ—ਜੰਦ ਆਦਿ।

ਤੁਭਾਸਾ-ਵਿਗਿਆਨੀਆਂ ਨੇ ਸਭ ਤੋਂ ਪੁਰਾਣੇ ਜਥੇਬੰਦ ਆਰੀਆਂ ਨੂੰ, ਜੋ ਹਿੰਦ ਵੀ ਨਹੀਂ ਆਏ ਸਨ—‘ਵੀਰੋਸ੍’ ਦਾ ਨਾਂ ਦਿਤਾ ਹੈ। ਦੱਸਿਆ ਜਾਂਦਾ ਹੈ ਇਹ ਘੋੜਿਆਂ ਦੇ ਬੜੇ ਬ੍ਰੋਕੀਨ ਸਨ। ਪੰਜਾਬੀ ਦਾ ਨਿਤ ਵਰਤੀਂਦਾ ‘ਵੀਰ’ ਸਥਦ ਸ਼ਾਇਦ 4—5 ਹਜ਼ਾਰ ਵਰ੍ਹੇ ਦੀ ਪਰਾਣੀ ਯਾਦ ਹੈ।

ਇਕੇ ਵੇਰ ਤੇ ਇਕੋ ਟੋਲੀ ਵਿਚ ਨਹੀਂ ਆ ਗਏ। ਬਿਆਲ ਹੈ ਉਹ ਦੋ ਵਾਰ ਆਏ। ਪਹਿਲੀ ਵੇਰ ਆਉਣ ਵਾਲਾ ਕਾਫ਼ਲਾ ਸਾਈਟ ਕਾਬਲ ਦੇ ਰਸਤੇ ਆਇਆ ਸੀ ਤੇ ਦੂਜੀ ਵਾਰੀ ਆਉਣ ਵਾਲੇ ਆਰੀਆ ਕਾਬਲ ਵਾਲੇ ਰਾਹ ਨਹੀਂ ਸਗੋਂ ਗਿਲਗਿਤ ਤੇ ਚਿਤਰਾਲ ਤੋਂ ਸਿਧੇ ਦੱਖਣ ਵਲ ਆ ਉਤਰੇ ਸਨ। ਇਹ ਗੱਲ ਅਜ ਤੋਂ ਚਾਰ ਹਜ਼ਾਰ ਵਰ੍ਹੇ ਪਹਿਲਾਂ ਦੀ ਹੈ। + ਪੰਜਾਬ ਦੀ ਧਰਤੀ ਤੇ ਪੌਰ ਧਰਨ ਸਾਰ ਇਸ ਨਵੇਂ ਟੋਲੇ ਨੂੰ ਪੁਰਾਣੇ ਆਰੀਆ ਭਾਈਆਂ ਨਾਲ ਦੋ ਚਾਰ ਵੀ ਹੋਣਾ ਪਿਆ ਹੋਵੇਗਾ। ਇਸ ਸਬੰਧੀ ਕੁਝ ਕੁਝ ਇਸ਼ਾਰੇ ਰਿਗ ਬੇਦ ਵਿਚੋਂ ਵੀ ਮਿਲਦੇ ਹਨ। ਇਹ ਨਵਾਂ ਜਥਾ ਪ੍ਰਵਾਸੀ ਪੰਜਾਬ ਵਿਚ ਸੁਰਸਤੀ ਨਦੀ ਕੇਢੇ ਵਸ ਗਿਆ ਤੇ ਕੁਛ ਇਨ੍ਹਾਂ ਦੇ ਸਾਥੀ ਆਰੀਏ ਹਿਮਾਲੀਆ ਦੀਆਂ ਪਹਾੜੀ ਗੁੱਠਾਂ ਵਿਚ ਰਹਿ ਪਏ। ਹੌਲੀ ਹੌਲੀ ਇਨ੍ਹਾਂ ਦੀ ਬੋਲੀ ਵਿਚ ਮੈਦਾਨੀ ਆਰੀਆਂ ਨਾਲੋਂ ਕਾਫ਼ੀ ਫਰਕ ਪੈਂਦਾ ਗਿਆ ਤੇ ਪਿਛੋਂ ਇਨ੍ਹਾਂ ਦਾ ਨਾਂ ਪਿਸ਼ਾਚ ਯਾ ਦਰਦ ਪਿਆ। ਹੁਣ ਇਹ ਲੋਕ ਕਸ਼ਮੀਰ ਤੇ ਹਿਮਾਲੀਆ ਦੇ ਉਤਰ ਵੱਲ, ਬਿਖਮ ਪਹਾੜਾਂ ਅੰਦਰ ਵਸੇਂ ਰੱਖਦੇ ਹਨ। ਇਨ੍ਹਾਂ ਦੀਆਂ ਮੁਖ ਜਥਾਨਾਂ ਕਸ਼ਮੀਰੀ, ਪਿਸ਼ਾਚੀ ਤੇ ਦਰਦ ਆਦਿ ਹਨ ॥

ਮੈਦਾਨੀ ਇਲਾਕੇ ਦੇ ਆਰੀਏ ਆਪਣੇ ਆਪ ਨੂੰ ਵਧੇਰੇ ਉਤਮ ਤੇ ਚੱਤੁਰ ਸਮਝਣ ਲਈ ਆਪਣੇ ਪਹਾੜ-ਵਾਸੀ ਭਾਈਆਂ ਨੂੰ ਪਛੜੇ ਤੇ ਅਸਭਗ ਜਾਣ ਕੇ ਪਿਸ਼ਾਚ ਕਹਿਣ ਲਗੇ, ਜਿਹਾ ਕਿ ਅਜ ਕੱਲ ਵੀ ਹੁੰਦਾ ਹੈ।

ਹੁਣ ਜੋ ਆਰੀਏ ਗੰਧਾਰ, (ਕੰਧਾਰ) ਤੋਂ ਲੈ ਕੇ ਸਪਤ-ਸਿੰਧੁ (ਪੰਜਾਬ) ਦੇ ਮੈਦਾਨਾਂ ਵਿਚ ਆ ਉਤਰੇ ਸਨ, ਉਨ੍ਹਾਂ ਦਾ ਹਿੰਦ ਦੇ ਆਦਿ-ਵਾਸੀਆਂ ਨਾਲ ਵਾਹ ਪਿਆ। ਇਹ ਲੋਕ ਚੰਗੀ

ੴ ਤਾਂ: ਚੇਟਰਜੀ ਇਸ ਸਬੰਧੀ ਲਿਖਦੇ ਹਨ :—

'The Primitive Indo-European language, as the source of Vedic, Old Persian and Avestan, of Greek, of Gothic and other Germanic, of Latin, of Old Irish and other Celtic speeches, and of the Slav and Baltic languages, of Armenian and Albanian, of 'Hittite' and Tokharian, was spoken in its undivided state among a people to whom some philologists have given the name of 'wiros' that being the Primitive Indo-European word for 'man' from which the Sanskrit 'vira,' the Latin 'Uir,' the Germanic 'wer' and, the Old Irish 'fer' have come, the 'Wiros' are therefore the linguistic forefathers, if not actually the racial forbears, of all modern peoples, diverse in origin and in mental make up, who have joined the Indo-European Speech Family.'

(Indo-Aryan and Hindi, page 6).

ੳ ਤਾਂ: ਚੇਟਰਜੀ, ਪੰਨਾ 14, 156

ੳ ਹਿੰਦੀ ਭਾਸ਼ਾ ਕਾ ਇਤਿਹਾਸ, ਪੰਨਾ 44 (ਸ੍ਰੀ ਧੀਰੇਂਦ੍ਰ ਵਰਮਾ)

ਸਭਿਆਤਾ ਦੇ ਮਾਲਕ ਸਨ। ਜਿਹਾ ਕਿ 'ਮੌਹਿੰ ਜੇ ਦੜ੍ਹੇ' ਤੇ ਹੜੱਪਾ ਦੇ ਪੁਰਾਣੇ ਥੰਡਰਾਂ ਤੋਂ
ਸਾਬਤ ਹੈ। ਥੋੜੀਆਂ ਇਸ ਨੂੰ 'ਸਿੰਧ-ਪੰਜਾਬ ਸਭਿਆਤਾ' ਦਾ ਨਾਂ ਦਿਤਾ ਹੈ।

ਆਰੀਆਂ ਦੇ ਆਉਣ ਤੋਂ ਪਹਿਲਾਂ ਸਾਰੇ ਹਿੰਦ ਵਿਚ ਨਾ ਸਹੀ ਘਟ ਤੋਂ ਘਟ ਸਿੰਧ ਤੇ
ਪੰਜਾਬ ਵਿਚ ਅਜੇਹੀ ਉਚੀ ਸਭਿਆਤਾ ਜ਼ਰੂਰ ਮੌਜੂਦ ਸੀ ਜੋ ਕਈ ਗੱਲਾਂ ਵਿਚ ਮਿਸ਼ਰ ਤੇ
ਇਗਾਕ ਦੀ ਸਭਿਆਤਾ ਨਾਲੋਂ ਵੀ ਉਚੇਰੀ ਸੀ। ਇਸ ਦਾ ਸਵਿਸਤਾਰ ਵਰਣਨ ਸਰ ਜੋਹਨ
ਮਾਰਸ਼ਲ ਨੇ ਆਪਣੀ ਕਿਤਾਬ, 'ਮੌਹਿੰ ਜੇ ਦੜ੍ਹੇ' ਦੀਆਂ ਤਿੰਨ ਵੱਡੀਆਂ ਜ਼ਿਲਦਾਂ ਵਿਚ ਕੀਤਾ ਹੈ।
ਇਹ ਸਭਿਆਤਾ ਅਜ ਤੋਂ ਪੰਜ ਹਜ਼ਾਰ ਵਰ੍ਹੇ ਦੀ ਪੁਰਾਣੀ ਦਸੀ ਜਾਂਦੀ ਹੈ। ਅਜਿਹੇ ਸਭਿਆਤ ਤੇ
ਸੁਸਿਖਿਤ ਲੋਕਾਂ ਦਾ ਪ੍ਰਭਾਵ ਆਰੀਆਂ ਉਤੇ ਜ਼ਰੂਰ ਪਿਆ ਹੋਵੇਗਾ ਤੇ ਉਨ੍ਹਾਂ ਦੀ ਜ਼ਬਾਨ ਉਤੇ
ਵੀ ਇਸ ਦਾ ਕਾਫ਼ੀ ਰੰਗ ਚਤੂਰਾ ਹੋਵੇਗਾ। ਇਸ ਤੋਂ ਕਿਸੇ ਤਰ੍ਹਾਂ ਇਨਕਾਰ ਨਹੀਂ ਕੀਤਾ
ਜਾ ਸਕਦਾ।

ਵੈਦਿਕ ਸੰਸਕ੍ਰਿਤ—ਆਰੀਆਂ ਦੀ ਸੱਭ ਤੋਂ ਪੁਰਾਣੀ ਜ਼ਬਾਨ ਦਾ ਨਮੂਨਾ $\ddot{\text{v}}\text{rigavēd}$
ਵਿਚੋਂ ਪਿਲਦਾ ਹੈ, ਜਿਸ ਦੀ ਰਚਨਾ (1500 ਈ: ਪੂ:) ਪੰਜਾਬ ਦੇ ਦਰਿਆਵਾਂ ਕੰਢੇ ਹੋਈ।
ਥੋੜੀ ਇਸ ਨੂੰ ਆਰੀਆਂ ਦਾ ਪਹਿਲਾ ਲਿਖਤੀ ਪਵਿਤ੍ਰ ਬੋਲ ਮੰਨਦੇ ਹਨ। ਇਉਂ ਪੰਜਾਬ ਵਿਚ
ਇਕ ਤਰ੍ਹਾਂ ਆਰੀਆ ਸਭਿਆਚਾਰ ਤੇ ਥੋੜੀ ਦਾ ਬਣਿਆਦੀ ਪੱਥਰ ਰਖਿਆ ਜਾਂਦਾ ਹੈ, ਜੋ
ਅਗਲੀ ਸਾਰੀ ਉਸਾਰੀ ਦਾ ਆਧਾਰ ਬਣਦਾ ਹੈ, ਸੰਸਕ੍ਰਿਤ ਤੇ ਪਾਲੀ ਆਦਿ ਸੱਭ ਦਾ।*

ਛਡਾ: ਚੈਟਰਜ਼ੀ, ਪੰਨਾ 41

$\ddot{\text{v}}\text{rigavēd}$ ਸੱਭ ਤੋਂ ਪੁਰਾਣਾ ਤੇ ਪਹਿਲਾ ਵੇਦ ਹੈ, ਇਸ ਵੇਦ ਵਿਚ ਪੰਜਾਬ ਦੇ ਦਰਿਆਵਾਂ
ਦੇ ਨਾਂ ਤਾਂ ਕਈ ਵਾਰ ਆਏ ਹਨ ਪਰ ਗੰਗਾ ਜਮਨਾ ਦਾ ਜ਼ਿਕਰ ਬਹੁਤ ਘਟ ਹੈ। ਰਿਗ ਦੇ
ਕੁਲ 10 ਮੰਡਲ, 64 ਅਧਿਆ, 1038 ਸੂਕਤ ਤੇ 10589 ਮੰਤਰ ਹਨ। ਕੁਲ ਅੱਖਰਾਂ
ਦੀ ਗਿਣਤੀ 4 ਲਖ 32 ਹਜ਼ਾਰ ਦੱਸੀ ਜਾਂਦੀ ਹੈ। ਇਸ ਦਾ ਸੰਪਾਦਨ ਵੇਦ ਵਿਆਸ ਦੇ ਚੇਲੇ
ਪਾਇਲ ਨੇ ਕੀਤਾ ਸੀ। ਪਾਠ-ਭੇਦ ਨਾਲ ਇਸ ਦੀਆਂ ਸੇਲਾਂ ਐਡੀਸ਼ਨਾਂ ਪ੍ਰਚਲਤ ਹਨ। ਇਹ
ਵੇਦ ਰਿਚਾਂ—ਦੇਵਤਿਆਂ ਦੀ ਉਸਤਤੀ ਦਾ ਵੇਦ ਹੈ ਜਿਸ ਵਿਚ 80 ਦੇਵਤਿਆਂ ਤੇ 300
ਰਿਸ਼ੀਆਂ ਦੇ ਨਾਂ ਆਏ ਹਨ। ਮਿ: ਗ੍ਰੂਹ ਦੇ ਲਿਖਣ ਅਨੁਸਾਰ ਇਸ ਦੀ ਕਾਵਿਕ ਨਾਲੋਂ
ਇਤਿਹਾਸਕ ਮਹੱਤਤਾ ਜ਼ਿਆਦਾ ਹੈ। ਲੇ. ਆਨਡੇਲਵਾਸ ਨੇ ਲਿਖਿਆ ਹੈ, 'ਰਿਗਵੇਦ ਤੋਂ
ਵਧ ਕੇਮ ਤੇ ਯੂਠਾਨ ਵਿਚ ਵੀ ਕੋਈ ਹੋਰ ਪੁਰਾਣੀ ਕੀਮਤੀ ਯਾਦਗਾਰ ਨਹੀਂ।' ਖਿਆਲ ਰਹੇ
ਸਾਮ ਵੇਦ ਵਾਲੇ ਮੰਦੂ ਵੀ ਰਿਗ ਵਾਲੇ ਹੀ ਹਨ, ਕੇਵਲ 75 ਕੁ ਮੰਦੂ ਨਵੇਂ ਹਨ। ਫਰਕ ਇਤਨਾ
ਹੈ ਕਿ ਸਾਮ ਵਿਚ ਨਾਲ ਸੰਗੀਤਕ ਚਿੰਨ੍ਹ ਦਿੱਤੇ ਹੋਏ ਹਨ।

*Probably in the Panjab was the fiercest resistance, and in the panjab too was the biggest settlement of the Aryans: in any case, the panjab formed the nidus of the Aryans in India, and, under the name of Udicya or the Northern Country, boasted of the purest Aryan speech and the bluest Aryan blood (the Udicca i.e. Udicya Brahmanas of pali and other ancient Indian literature have always a

ਅਜ ਵੀ ਫੇਰੂਕ ਰਚਨਾ ਵਿਚ ਆਏ ਸ਼ਬਦ, ਬਾਰ (ਦਰਵਾਜ਼ਾ), ਕੁਮ (ਜ਼ੀਡ), ਸਾਕਮ (ਸਾਕ), ਢੁਲਭ, ਗੁਣੂ (ਗਬਰੂ), ਉਭਾ (ਖੜੋਤਾ), ਜਾਨਿ (ਪਿਆਰਾ), ਟਿੱਢ (ਡਾਢਾ), ਕਰੀਤ (ਕ੍ਰੀਹ), ਤਰਕੱਤਰੀ (ਤੱਕੜੀ), ਗਿੰਨ (ਘਿੰਨ), ਵਰਤਨੀ (ਵੱਤਣਾ), ਉਦਗਾਹ (ਉਧਾ), ਸੁਭਤੁਨ (ਸੁਹਪਣ), ਪ੍ਰੌਣਾ (ਪ੍ਰਾਹੁਣਾ), ਕੱਪਨਾ (ਕੰਬਣਾ), ਜਠਕ (ਜਣਦਾ), ਕ੍ਰਿਯਾ (ਕਤਿਆ), ਆਦਿ ਸ਼ਬਦ ਪੰਜਾਬੀ ਵਿਚ ਆਮ ਵਰਤੀ ਦੇ ਹਨ। ਇਹ ਵੇਦਕ ਬੋਲੀ ਉਸ ਸਮੇਂ ਦੀ ਸਾਹਿਤਕ ਭਾਸ਼ਾ ਜਾਪਦੀ ਹੈ, ਬੋਲ ਚਾਲ ਦੀ ਬੋਲੀ ਕਈ ਗੱਲਾਂ ਵਿਚ ਜ਼ਰੂਰ ਇਸ ਤੋਂ ਭਿੰਨ ਹੋਵੇਗੀ। ਡਾ. S. K. ਚੈਟਰਜੀ ਦੇ ਸ਼ਬਦਾਂ ਵਿਚ 'ਪੱਛਮੀ ਪੰਜਾਬ' ਦੀ ਆਰੀਆ ਬੋਲੀ ਦੇ ਅਧਾਰ ਉੱਤੇ ਹੀ ਇਹ ਰਿਗਵੇਦ ਦੀ ਸਾਹਿਤਕ ਭਾਸ਼ਾ 'ਛਾਂਦਸਿ' ਤਿਆਰ ਹੋਈ ਸੀ।'

(ਰਾਜਸਥਾਨੀ ਭਾਸ਼ਾ, ਪੰਨਾ 42)

ਇਸੇ ਤਰ੍ਹਾਂ ਸ੍ਰੀ ਨਿਲਨੀ ਮੋਹਨ ਸੰਹਿਨਾਲ ਲਿਖਦੇ ਹਨ, 'ਹੰਦ ਵਿਚ ਜੋ ਸ਼ਬਦੋਂ ਪਹਿਲਾਂ ਸੋਧੀ ਮਾਂਜੀ ਜਥਾਨ ਬਣੀ ਉਹ ਰਿਗਵੇਦ ਦੀ ਬੋਲੀ ਹੈ। ਦੀਸਾਂ ਤੋਂ ਇਕ ਹਜ਼ਾਰ ਵਰ੍ਹੇ ਪਹਿਲਾਂ ਪੰਜਾਬ ਵਿਚ ਇਹ ਬੋਲੀ ਪ੍ਰਚਲਤ ਸੀ।

(ਬਿਹਾਰੀ ਭਾਸ਼ਾਓਂ ਕੀ ਉਤਪਤੀ ਅੰਤ ਵਿਕਾਸ, ਪੰਨਾ 9)

ਸੰਸਕ੍ਰਿਤ—ਵੇਦਕ ਭਾਸ਼ਾ ਦਾ ਥੋਰ ਢਿਲਾ ਪੈਣ ਸਮੇਂ ਹਿੰਦੀ ਆਰੀਆਂ ਵਿਚ ਸੰਸਕ੍ਰਿਤ ਦੇ ਤਿੰਨ ਰੂਪ-ਊਦੀਚੀ, ਪ੍ਰਾਚੀ ਤੇ ਮੱਧ-ਦੇਸੀ ਪ੍ਰਚਲਤ ਸਨ। ਇਨ੍ਹਾਂ ਵਿਚੋਂ ਮੱਧ-ਦੇਸੀ ਰੂਪ ਫਿਰ ਪ੍ਰਧਾਨ ਹੋਇਆ, ਇਹੋ ਸੰਸਕ੍ਰਿਤ ਭਾਸ਼ਾ ਦਾ ਮੁਢ ਸੀ। ਸੰਕੜੇ ਵਿਖੁਆਂ ਵਿਚ ਲੋਕਾਂ ਦੀ ਬੋਲ ਚਾਲ ਦੀ ਕੁਦਰਤੀ ਬੋਲੀ (ਪ੍ਰਕ੍ਰਿਤ) ਨੂੰ ਸੋਧ ਸਵਾਰ ਕੇ ਸੰਸਕ੍ਰਿਤ ਤਿਆਰ ਕੀਤੀ ਗਈ ਸੀ। ਸੰਸਕ੍ਰਿਤ ਨਾਮ ਹੀ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਹ ਸੰਸਕਾਰੀ ਯਾ ਸੋਧੀ ਗਈ ਭਾਸ਼ਾ ਸੀ। ਮਹਾਂ ਵੀਰ ਪਰਸ਼ਾਦ ਦ੍ਰਿਵੇਦੀ ਕਹਿੰਦੇ ਹਨ ਕਿ 'ਇਹ ਸਾਫ ਸੋਹਣੀ ਸੰਸਕ੍ਰਿਤ ਕਿਸੇ ਪੁਰਾਣੀ ਪ੍ਰਾਕ੍ਰਿਤ ਤੋਂ ਬਣਾਈ ਸਵਾਰੀ ਗਈ ਹੋਵੇਗੀ ਤੇ ਇਹ ਪ੍ਰਾਕ੍ਰਿਤ ਪੰਜਾਬ ਦੀ ਲੋਕ-ਬੋਲੀ ਸੀ।' ਚੁਨੌਂਚਿ ਹਿੰਦ ਦੇ ਮਸ਼ੂਰ ਭਾਸ਼ਾ-ਵਿਗਿਆਨੀ ਡਾਕਟਰ ਸੁਨੀਤੀ ਕੁਮਾਰ ਚੈਟਰਜੀ ਸਾਫ਼ਸਟ ਲਿਖਦੇ ਹਨ :—

'Sanskrit was not exactly the home language of any part of the country, only in the centureis B. C. The dialects of the Punjab and the 'Midland' appear to have given to Sanskrit its basic form.' (Indo Aryan and Hindi, P. 159)

ਸੰਸਕ੍ਰਿਤ ਦੀ ਅਮੀਰੀ ਤੇ ਸ਼ਾਨ ਤੋਂ ਕਿਸੇ ਨੂੰ ਇਨਕਾਰ ਨਹੀਂ। ਇਹ ਸਚਮੁਚ ਹਿੰਦੁਸਤਾਨ ਦੀ ਪੁਰਾਣੀ ਸਭਿਆਚਾਰਕ ਤੇ ਪਾਰਮਿਕ ਭਾਸ਼ਾ ਸੀ ਜਿਸ ਵਿਚ ਭਾਰਤ ਦਾ ਸ਼ਦੀਆਂ ਦਾ ਸਾਹਿਤਕ, ਧਾਰਮਿਕ ਤੇ ਦਾਰਸ਼ਨਿਕ ਗਿਆਨ ਸੰਭਾਲਿਆ ਪਿਆ ਹੈ। ਪ੍ਰੰ: ਹੀਰਨ ਦੇ ਸ਼ਬਦਾਂ ਵਿਚ ਇਹ

—pride of birth admitted by others without question); and the comparative purity of the Aryan language in the panjab area is fully borne out by the evidence of the Asoka inscriptions in the 3rd century B. C., and later.'

(Indo-Aryan and Hindi, P. 46)

ਗੱਲ ਨਿਰਸੰਕੋਚ ਕਹੀ ਜਾਣ ਵਾਲੀ ਹੈ ਕਿ ਸੰਸਕ੍ਰਿਤ ਸਭ ਤੋਂ ਅੱਛੀ ਸੁਧਰੀ ਜਥਾਨ ਹੈ।' ਸਰ ਵਿਲੀਅਮ ਜੋਨਜ਼ ਲਿਖਦੇ ਹਨ, 'ਸੰਸਕ੍ਰਿਤ ਦੀ ਬਣਤਰ ਅਸਚਰਜਸ਼ੀ ਹੈ। ਯੂਨਾਨੀ ਦੇ ਮੁਕਾਬਲੇ ਤੇ ਇਹ ਜ਼ਿਆਦਾ ਮੁਕੰਮਲ, ਲਾਤੀਨੀ ਦੇ ਮੁਕਾਬਲੇ ਤੇ ਇਹ ਜ਼ਿਆਦਾ ਭਰਪੂਰ ਅਤੇ ਦੋਹਾਂ ਦੇ ਟਾਕਰੇ ਤੇ ਇਹ ਵਧੇਰੇ ਸੋਧੀ-ਮਾਂਜ਼ੀ ਹੋਈ ਹੈ।' ੫ ਇਸ ਨੂੰ ਇਲਮੀ, ਅਦਬੀ ਤੇ ਰਾਜ਼ ਦਰਬਾਰੀ ਖੇਤਰ ਵਿਚ ਵੀ ਚੰਗੀ ਵਡਿਆਈ ਮਿਲੀ ਹੈ ਤੇ ਇਸ ਨੂੰ 'ਬ੍ਰਾਹਮਣੀ ਸਭਿਆਤਾ ਦੀ ਜਥਾਨ' ਕਹਿਣਾ ਜ਼ਿਆਦਾ ਢੁਕਦਾ ਹੈ। ਇਸੇ ਕਰਕੇ ਇਸ ਨੂੰ ਦੇਵਤਿਆਂ ਦੀ ਬੋਲੀ 'ਦੇਵ-ਭਾਸ਼ਾ' ਆਖਿਆ ਜਾਂਦਾ ਸੀ। ਮੈਕਡਾਨਲ ਦੇ ਅੰਦਾਜ਼ੇ ਅਨੁਸਾਰ ਸੰਸਕ੍ਰਿਤ ਸਾਹਿਤ ਯੂਨਾਨ ਤੇ ਰੋਮ ਦੇ ਮਿਲਵੇਂ ਸਾਹਿਤ ਤੋਂ ਵੀ ਜ਼ਿਆਦਾ ਹੈ। ਸਰ ਡਬਲਯੂ. ਜੋਨਜ਼ ਕਹਿੰਦੇ ਹਨ, 'ਮਨੁਖ ਪਾਸ ਇਤਿਹਾਸ ਲੰਮੀ ਉਮਰ ਨਹੀਂ ਕਿ ਉਹ ਇਸ ਦਾ ਪਾਰਾਵਾਰ ਪਾ ਸਕੇ।'

ਪਰ ਇਹ ਸਾਨੂੰ ਮੰਨਣਾ ਪੜ੍ਹੇਗਾ ਕਿ ਸੰਸਕ੍ਰਿਤ ਇਕ ਤਰ੍ਹਾਂ ਲੋਕ-ਬੋਲੀ ਦੇ ਖੁਲ੍ਹੇ ਕੁਦਰਤੀ ਵਗਦੇ ਦਰਿਆ ਵਿਚੋਂ ਬੇਨੂ ਮਾਰ ਕੇ ਕੱਢੀ ਨਹਿਰ ਹੀ ਸੀ ਜਿਸ ਦੇ ਕਿਨਾਰਿਆਂ ਨੂੰ ਪੰਡਤਾਂ ਖੁਥ ਸਿੰਗਾਰਿਆ ਬਣਾਇਆ। ਵੈਕਰ, ਹਾਰਨਲੇ. ਤੇ ਗੀਅਰਸਨ ਵਗੈਰਾਂ ਕਈ ਪੱਛਮੀ ਵਿਦਵਾਨਾਂ ਜੋ ਇਹ ਮਤ ਜਾਹਰ ਕੀਤਾ ਹੈ ਕਿ ਸੰਸਕ੍ਰਿਤ ਇਕ ਵਿਆਕਰਣੀਆਂ ਦੀ ਬਣਾਈ ਨਕਲੀ (ਆਰਟੀਫਿਸ਼ਲ) ਜਥਾਨ ਹੈ, ਇਹ ਗਲਤ ਹੈ। ਇਉਂ ਕੁਝ ਆਦਮੀਆਂ ਦੇ ਬਣਾਇਆਂ ਜਥਾਨ ਕੋਈ ਨਹੀਂ ਬਣਦੀ, ਲੋਕ-ਕੰਠ ਹੀ ਇਸ ਨੂੰ ਸੈਂਕੜੇ ਵਰਿਆਂ ਵਿਚ ਤਿਆਰ ਕਰਦਾ ਹੈ ਤੇ ਵਿਆਕਰਣੀ ਤਾਂ ਕੇਵਲ ਨੈਮ-ਬਧ ਕਰ ਕੇ ਉਸ ਨੂੰ ਮਾਂਜ਼ਦਾ ਸੁਆਰਦਾ ਹੀ ਹੈ। ੬ ਸੰਸਕ੍ਰਿਤ ਚੂੰਕਿ ਰਾਜ-ਭਾਸ਼ਾ ਨਾਲ ਧਰਮ-ਭਾਸ਼ਾ ਵੀ ਜੀ ਇਸ ਲਈ ਇਹ ਬ੍ਰਾਹਮਣੀ ਜੰਜਾਲ ਵਿਚ ਫਸ ਗਈ। ਬ੍ਰਾਹਮਣਵਾਦ ਤੋਂ ਸਤੇ ਲੋਕ ਇਸ ਤੋਂ ਵੀ ਦੂਰ ਹੁੰਦੇ ਗਏ। ਸਮੇਂ ਦੇ ਛੋਰ ਨੇ ਸਭ ਪਾਸੇ ਤਬਦੀਲੀ ਲਿਆਂਦੀ। ਕੁਛ ਅਰਸੇ ਬਾਦ ਇਹ ਸੰਸਕ੍ਰਿਤ ਵੀ ਪੰਡਤਾਂ ਜੋਗੀ ਹੀ ਰਹਿ ਗਈ ਤੇ ਇਸ ਦਾ ਲੋਕਾਂ ਨਾਲ ਸਬੰਧ ਨਾ ਰਿਹਾ।

ਪਾਲੀ—ਲੋਕ-ਬੋਲੀ ਦਾ ਪਰਵਾਹ ਉਸੇ ਤਰ੍ਹਾਂ ਵਗ ਰਿਹਾ ਸੀ। ਲੋਕਾਂ ਭੋਪੱਤਰਾਂ ਤੇ ਸ਼ਿਲਾ ਲੇਖਾਂ ਦੀ ਥਾਂ ਆਪਣੇ ਦਿਲ ਦਿਮਾਗ ਤੇ ਜੀਭਾ ਉਤੇ ਹੀ ਆਪਣਾ ਅਟੂਟ ਸ਼ਬਦ-ਭੇਡਾਰ ਸੰਭਾਲ ਰਖਿਆ ਸੀ। ਈਸਵੀ ਸਦੀ ਤੋਂ ਛੇ ਸੌ ਵਰ੍਷ ਪਹਿਲਾਂ ਬੁਧ ਤੇ ਜੈਨ ਮਤ ਦਾ ਅਰੰਭ ਹੋਇਆ। ਇਨ੍ਹਾਂ ਦੇ ਬਾਨੀ ਮਹਾਵੀਰ (599-527 ਈ: ਪੂਰਬ) ਤੇ ਮ: ਬੁਧ (563-483 ਈ: ਪੂਰਬ) ਨੇ ਲੋਕਾਂ ਨੂੰ ਆਪਣੇ ਧਰਮ ਉਪਦੇਸ਼ ਆਸਾਨੀ ਨਾਲ ਸਮਝਾਉਣ ਲਈ ਲੋਕ-ਬੋਲੀਆਂ ਨੂੰ ਵਰਤੋਂ ਵਿਚ ਲਿਆਂਦਾ। ਇਸ ਕਰ ਕੇ ਸੰਸਕ੍ਰਿਤ ਪਿਛੇ ਪੈ ਗਈ ਤੇ ਇਨ੍ਹਾਂ ਹਾਤਮਾਵਾਂ ਦੇ ਸੁਨਹਿਰੀ ਉਪਦੇਸ਼ਾਂ ਦੀ ਛੁਹ ਨਾਲ ਕੁਦਰਤੀ ਬੋਲੀ-ਪ੍ਰਕ੍ਰਿਤ ਦਾ ਫਿਰ ਸਤਾਰਾ ਚਮਕਣ ਲਗਾ। ਆਮ ਖਿਆਲ ਅਨੁਸਾਰ ਇਸ ਸਮੇਂ ਦੀਆਂ ਲੋਕ-ਬੋਲੀਆਂ ਵਿਚੋਂ ਮਹਾਗ (ਬਿਗਰ) ਦੀ ਪ੍ਰਤੀਕ ਬੋਲੀ ਨੂੰ ਜ਼ਿਆਦਾ ਸਨਮਾਨ ਮਿਲਿਆ ਜੋ ਪਿੱਛੇ ਦੇਸ਼ ਵਿਆਪੀ ਹੋ ਕੇ

੫ ਡਾਕਟਰ ਸੈਟਰਜੀ, ਪੰਨਾ 4

੬ ਪ੍ਰੀ. ਡੀ. ਗੁਣੇ, 147 ਪੰਨਾ; ਭੇਡਾਰਕਾਰ, 27 ਪੰਨਾ।

ਪਾਲੀ ਅਖਵਾਈ। ਪਰ ਵਰਤਮਾਨ ਭਾਸ਼ਾ-ਵਿਗਿਆਨੀ ਮੱਧ-ਦੇਸ਼ ਦੀ ਬੋਲੀ ਤੋਂ ਹੀ ਪਾਲੀ ਦਾ ਵਿਕਾਸ ਹੋਇਆ ਮਨਦੇ ਹਨ। ਪੰਜਾਬ ਦੀ ਬੋਲੀ ਦਾ ਵੀ ਇਸ ਵਿਚ ਕਾਫੀ ਹਿੱਸਾ ਸੀਝੂ ਮ: ਅਸੋਕ (273—231 ਈ: ਪੂਰਬ) ਨੇ ਬੁਧ ਧਰਮ ਦੇ ਸੁਨਹਿਰੀ ਉਪਦੇਸ਼ ਸ਼ਿਲਾਵਾਂ ਤੇ ਮੀਨਾਰਾਂ ਤੇ ਖੁਦਾ ਕੇ ਹਿੰਦ ਭਰ ਵਿਚ ਪ੍ਰਚਾਰੇ। ਇਹ ਇਕ ਤਰ੍ਹਾਂ ਲਿਖਤੀ ਪ੍ਰਾਕ੍ਰਿਤ ਦਾ ਪੁਰਾਣਾ ਰੀਕਾਰਡ ਹਨ ਜਿਨ੍ਹਾਂ ਦੀ ਗਿਲਤੀ 30 ਤੋਂ ਵਧੇਰੇ ਹੈ।* ਇਹ ਪੁਰਾਣੇ ਸ਼ਿਲਾ ਲੇਖ ਡੇਵਾਦੂਨ ਲਾਗੇ ਕਾਲਸੀ ਪਿੰਡ ਨੇੜੇ, ਜਿਲਾ ਹਜ਼ਾਰਾ ਵਿਚ ਮਾਨ ਸੇਹਰਾ ਤੇ ਜ਼ਿਲਾ ਪਿਸ਼ਾਵਰ ਵਿਚ ਸ਼ਹਿਰਾਜ਼ ਗੜ੍ਹੀ ਤੋਂ ਵੀ ਮਿਲੇ ਹਨ, ਮਹਰਲੇ ਦੋਵੇਂ ਖਰੋਸ਼ਟੀ ਲਿਪੀ ਵਿਚ ਲਿਖੇ ਹੋਏ ਹਨ। ਇਸ ਤੋਂ ਇਲਾਵਾ ਮਣਾਂ-ਮੂੰਹ ਬੋਧੀ ਸਾਹਿਤ ਪਾਲੀ ਵਿਚ ਲਿਖਿਆ ਗਿਆ, ਜਿਸ ਵਿਚੋਂ ਤ੍ਰਿਪਿਟਕ (ਸੁੱਤ, ਵਿਨਯ ਤੇ ਅਭਿਧਮ) ਜ਼ਿਆਦਾ ਮਸ਼ਹੂਰ ਹਨ। ਤ੍ਰਿਪਿਟਕ ਆਕਾਰ ਵਿਚ ਮਹਾਂ ਭਾਰਤ ਤੋਂ ਤਿੰਗਾਣੇ ਹਨ। ਖਿਆਲ ਹੈ ਕਿ 477 ਈ: ਪੂਰਬ ਵਿਚ ਬੋਧੀ ਵਿਦਵਾਨਾਂ ਦੀ ਪਹਿਲੀ ਇਕੱਤਰਤਾ ਵਿਚ ਇਹ ਤਿਆਰ ਕੀਤੇ ਗਏ ਸਨ। ‘ਸੁੱਤ’ ਵਿਚ ਬੁਧ ਦੇ ਸੁੰਦਰ ਬਚਨ ਹਨ, ਵਿਨਯ ਵਿਚ ਭਿਖੂਆਂ ਦੀ ਰਹਿਤ-ਮਰਯਾਦਾ ਦਰਜ ਹੈ ਤੇ ‘ਅਭਿਧਮ’ ਬੋਧੀ ਸਿਧਾਂਤਾਂ ਦੀ ਦਾਰਸ਼ਨਿਕ ਚਰਚਾ ਕਰਦਾ ਹੈ।

ਇਸ ਸੰਮੇਂ ਪਾਲੀ ਸਾਹਿਤਕ ਤੇ ਰਾਜ-ਭਾਸ਼ਾ ਸੀ ਪਰ ਇਸ ਵਿਚ ਸੰਸਕ੍ਰਿਤ ਵਾਲੀ ਬੂਨਹੀ ਸੀ ਪਈ। ਵੇਂਤੇ ਇਸ ਨੇ ਵੀ ਸਹੁ ਖਾਧੀ ਹੋਈ ਸੀ ਕਿ ਸੰਸਕ੍ਰਿਤ ਦਾ ਤਤਸਮ ਸ਼ਬਦ ਕੋਈ ਫਟਕਣ ਨਹੀਂ ਦੇਣਾ। ਉੱਛ ਤਾਂ ਹਰ ਟਕਸ਼ਸਾਲੀ ਬੋਲੀ ਹੀ ਕੁਝ ਕਾਇਦਿਆਂ ਵਿਚ ਬੋਝ ਕੇ ਲੋਕ-ਬੋਲੀ ਤੋਂ ਵੱਖਰਾ ਰੂਪ ਧਾਰਨ ਕਰ ਲੈਂਦੀ ਹੈ ਪਰ ਜੇ ਉਹ ਲੋਕ-ਬੋਲੀਆਂ ਨਾਲ ਆਪਣਾ ਸੰਬੰਧ ਕਾਇਮ ਹੀ ਨ ਰੱਖੇ ਤਾਂ ਜਿਆਦਾ ਚਿਰ ਜੀਊਂਦੀ ਨਹੀਂ ਰਹਿ ਸਕਦੀ। ਲੋਕ-ਬੋਲੀਆਂ ਉਸ ਨੂੰ ਇਕ ਤਰ੍ਹਾਂ ਨਵਾਂ ਜੀਵਨ ਦਿੰਦੀਆਂ ਹਨ, ਜਿਵੇਂ ਦਰਿਆਂ ਨਹਿਰਾਂ ਨੂੰ

‘ਪਾਲੀ’ ਅਸਲ ਵਿਚ ਕਿਸੇ ਭਾਸ਼ਾ ਦਾ ਨਾਂ ਨਹੀਂ ਰਿਹਾ, ਭਾਸ਼ਾ ਦਾ ਨਾਮ ਤਾਂ ਮਾਗਧੀ ਸੀ। ਪਾਲੀ ਤਾਂ ਕੇਵਲ ‘ਮੂਲ ਬਚਨ’ ਦਾ ਪਰਿਆਦਿਵਾਚੀ ਰਿਹਾ ਹੈ।’ (ਭਦੇਤ ਅਨੰਦ ਕੌਸਲਾਇਨ, ਜਾਤਕ, ਬੁਮਿਕਾ ਪੰਨਾ 6) ਪਾਲੀ ਨਾਂ ਪੈਣ ਦਾ ਕਾਰਣ ਇਹ ਦਸਿਆ ਜਾਂਦਾ ਹੈ ਕਿ ਆਮ ਤੌਰ ਤੇ ਬੋਧੀ ਬਚਨਾਂ ਦੀ ਪੰਗਤੀ ਦੀ ਟ੍ਰੂਕ ਦੇਣ ਲਿਗਿਆਂ ਉਸ ਨੂੰ ‘ਪਾਲੀ’ ਕਿਹਾ ਜਾਂਦਾ ਸੀ (ਦੇਖੋ, ਪਾਲੀ ਪ੍ਰਕਾਸ਼) ਪੰਜਾਬੀ ਵਿਚ ਹੁਣ ਤਕ ਸਤਰ ਨੂੰ ਪਾਲੀ ਯਾ ਪਾਲ ਕਿਹਾ ਜਾਂਦਾ ਹੈ। ‘ਜੀਨੀਆਂ ਦੇ ‘ਅਗ’ ਗ੍ਰੰਥਾਂ ਵਿਚ ‘ਪੱਲੀ’ ਸ਼ਬਦ ਪਿੰਡ ਦੇ ਅਰਥਾਂ ਵਿਚ ਮਿਲਦਾ ਹੈ। ਇਸ ਪੱਲੀ ਤੋਂ ‘ਪਾਲੀ’ ਲੜਜ ਬਣਿਆ ਮੰਨੀਏ ਤਾਂ ਇਸ ਦਾ ਅਰਥ ਹੋਇਆ ‘ਪੇਂਡੂ ਬੋਲੀ’, ਇਹ ਵੀ ਕਾਫੀ ਚੁਕਵਾਂ ਹੈ।’

[ਪਾਇਓ ਸੱਦ ਮਹਾਰਣਵੇ, ਪੰਨਾ 13]

ਬੋਧੀ ਵਿਦਵਾਨ ਕੋਸ਼ਿਬੀ, ਪਾਲ-ਪਾਲਣਾ ਸੰਭਾਲਣਾ ਅਰਥਾਤ ਸਾਹਿਤਕ ਸੰਭਾਲ ਕਰ ਕੇ ਇਸ ਦਾ ਪਾਲੀ ਨਾਂ ਪਿਆ ਦਸਦਾ ਹੈ। [ਪੀ. ਡੀ. ਗੁਣੇ ਪੰਨਾ 178]

ੴਖਾ: ਚੈਟਰਜੀ, ਪੰਨਾ 161 ਤੇ 46।

*Encyclopedia of Literature (J. T. Shipley) Vol. I P. 482। ਪੀ. ਡੀ. ਗੁਣੇ, ਕੇਵਲ 14 ਸ਼ਿਲਾ ਲੇਖਾਂ ਤੇ 7 ਮੀਨਾਰੀ ਲੇਖਾਂ ਦਾ ਜ਼ਿਕਰ ਕਰਦਾ ਹੈ। (ਪੰਨਾ 201)

ਪਾਣੀ। ਸੰਸਕ੍ਰਿਤ ਦੇ ਮਾਲਕ ਪੰਡਤਾਂ ਇਸ ਦੁਆਲੇ ਅਜੇਹੇ ਬਨ੍ਹ ਮਾਰੇ ਕਿ ਇਸ ਵਿਚ ਕਿਸੇ ਪਾਸਿਉਂ ਦੁਜੀਆਂ ਬੋਲੀਆਂ ਦਾ ਅੰਤ ਮਾਤਰ ਵੀ ਆ ਕੇ ਨਾ ਰਲੇ। ਬ੍ਰਾਹਮਣਾਂ ਅਜਿਹੀ ਪਾਬੰਦੀ ਇਸ ਲਈ ਲਾਈ ਸੀ ਤਾਂਕਿ ਇਸ ਨਾਲ ਉਨ੍ਹਾਂ ਦਾ ਰੋਟੀ ਪਾਣੀ ਚਲਦਾ ਜਾਵੇ। ਅੱਖੀ ਬੋਲੀ ਵਿਚ ਅੌਥੀਆਂ ਅੰਕੀਆਂ ਅਜੀਬ ਗੱਲਾਂ ਕਹਿ ਕੇ ਲੋਕਾਂ ਨੂੰ ਭੇਬਲ-ਕੁਸ਼ਿਆਂ ਵਿਚ ਪਾਈ ਰੱਖਣਾ ਪੁਜਾਰੀਆਂ ਲਈ ਫਾਇਦੇਮੰਦ ਸੀ, ਬ੍ਰਾਹਮਣ ਸਦਾ ਟਿਵੇਂ ਹੀ ਕਰਦੇ ਰਹੇ। ਬੋਧੀਆਂ ਦੀ ਰਾਜਸੀ ਸ਼ਕਤੀ ਢਿਲੀ ਪੈਣ ਨਾਲ ਫਿਰ ਸੰਸਕ੍ਰਿਤ ਰਾਜ-ਭਾਸ਼ਾ ਬਣ ਗਈ। ਦੂਜੇ ਚੰਦਰ ਗੁਪਤ (380—413 ਈਸਵੀ) ਦੇ ਜਾਨੇ ਤਾਂ ਬ੍ਰਾਹਮਣਾਂ ਦੀ ਬਹੁਤ ਚੜ੍ਹ ਮੱਚੀ। ਬ੍ਰਾਹਮਣਾਂ ਨੇ ਰਾਜ-ਬਲ ਦੀ ਸਹਾਇਤਾ ਨਾਲ ਜਿਥੇ ਆਪਣੇ ਧਾਰਮਿਕ ਵਿਰੋਧੀ ਬੋਧੀਆਂ ਨੂੰ ਮੱਠਿਆਂ ਪਾਇਆ, ਉਥੇ ਪਾਲੀ ਨੂੰ ਵੀ ਕਰਾਰੀ ਸੱਟ ਮਾਰੀ। ਆਖਰ ਪ੍ਰਚਾਰ ਨੂੰ ਮੁਖ ਰੱਖ ਕੇ ਬੋਪੀ ਵਿਦਵਾਨਾਂ ਨੂੰ ਕਈ ਪਾਲੀ ਵਿਚਲੇ ਧਰਮ-ਗ੍ਰੰਥ ਸੰਸਕ੍ਰਿਤ ਵਿਚ ਉਲਥਾਉਣੇ ਪਏ।

ਪ੍ਰਾਕ੍ਰਿਤ—ਪਰ ਇਸ ਸਮੇਂ ਵੀ ਲੋਕ-ਭਾਸ਼ਾ ਦਾ ਪ੍ਰਵਾਹ ਉਸੇ ਤਰ੍ਹਾਂ ਜਾਰੀ ਸੀ। ਲੋਕਾਂ ਦੀ ਬੋਲ-ਚਾਲ ਦੀ ਬੋਲੀ ਨੂੰ ਤਾਂ ਨਹੀਂ ਸੀ ਕੋਈ ਜ਼ਬਰਦਸਤੀ ਬਦਲ ਸਕਦਾ। ਪਾਲੀ ਦੇ ਮੱਧਮ ਪੈ ਜਾਣ ਉਪਰੰਤ ਫਿਰ ਸਥਾਨਕ ਪ੍ਰਾਕ੍ਰਿਤਾਂ ਜ਼ੋਰ ਫੜਨਾ ਸ਼ੁਰੂ ਕੀਤਾ। ਵਰਗੁਚੀ ਕ੍ਰਿਤ ਸਭ ਤੋਂ ਪੁਗਾਣੇ ਪ੍ਰਾਕ੍ਰਿਤ ਵਿਆਕਰਣ 'ਪ੍ਰਾਕ੍ਰਿਤ ਪ੍ਰਕਾਸ਼'* ਵਿਚ ਮਹਾਂ ਰਾਸ਼ਟਰੀ, ਮਾਗਧੀ, ਸੋਰਸੈਨੀ ਤੇ ਪੈਸ਼ਾਚੀ ਚਾਰ ਮੁਖ ਪ੍ਰਾਕ੍ਰਿਤਾਂ ਗਿਣੀਆਂ ਗਈਆਂ ਹਨ।[†] ਸਹਿਜੇ ਸਹਿਜੇ ਇਨ੍ਹਾਂ ਵੀ ਸਾਹਿਤਕ ਰੂਪ ਧਾਰਨ ਕੀਤਾ। ਇਹ ਗੱਲ ਪਹਿਲੀ ਦੁਜੀ ਈਸਵੀ ਸਦੀ ਦੀ ਹੈ। ਮਹਾਂਰਾਸ਼ਟਰੀ ਮਹਾਂਰਾਸ਼ਟਰ ਵਿਚ, ਮਾਗਧੀ ਮਗਧ (ਬਿਹਾਰ) ਵਿਚ, ਸੋਰਸੈਨੀ ਯੂ-ਪੀ ਤੇ ਪੂਰਬੀ ਪੰਜਾਬ ਦੇ ਇਲਾਕੇ ਵਿਚ ਅਤੇ ਪੈਸ਼ਾਚੀ ਪੱਛਮੀ ਪੰਜਾਬ ਅਤੇ ਨਾਲ ਲਗਦੇ ਪਹਾੜੀ ਇਲਾਕਿਆਂ ਵਿਚ ਫਾਈ ਹੋਈ ਸੀ। ਬ੍ਰਾਹਮਣੀ ਮਤ ਨਾਲ ਲੋਕਾਂ ਨੂੰ ਘ੍ਰੂਣਾ ਹੋ ਜਾਣ ਕਰ ਕੇ ਸੰਸਕ੍ਰਿਤ ਦਾ ਆਦਰ ਕਾਢੀ ਘਟ ਗਿਆ ਸੀ। ਦੂਜਾ ਕਾਰਣ ਇਹ ਸੀ ਕਿ ਸੰਸਕ੍ਰਿਤ ਸਿਖਣ ਲਈ ਜਿਥੇ ਪੰਜ ਛੇ ਹਜ਼ਾਰ ਸੂਤਰ ਘੋਟਣੇ ਪੈਂਦੇ ਸਨ, ਉਥੇ ਪ੍ਰਾਕ੍ਰਿਤ ਸਿਖਣ ਲਈ ਕੇਵਲ ਸੱਤ ਅਠ ਸੌ ਸੂਤਰਾਂ ਵਿਚ ਕੰਮ ਸਰ ਜਾਂਦਾ ਸੀ ਕਿਉਂਕਿ ਪ੍ਰਾਕ੍ਰਿਤ ਨੇ ਸੰਸਕ੍ਰਿਤ ਦੇ ਤਤਸਮ ਸ਼ਬਦ ਤਿਆਗ ਕੇ ਤਦਭਵ ਸ਼ਬਦ ਹੀ ਸਾਹਿਤ ਵਿਚ ਵਰਤਣੇ ਅਰੰਭ ਦਿੱਤੇ ਸਨ। ਇਸ ਨਾਲ ਲੋਕਾਂ ਨੂੰ ਬਹੁਤ ਸੋਖ ਹੋਈ। ਕਿਉਂਕਿ ਬ੍ਰਾਹਮਣ ਵਿਦਵਾਨ ਸੰਸਕ੍ਰਿਤ ਨੂੰ ਹੀ ਮੁਲ-ਭਾਸ਼ਾ ਮੰਨਦੇ ਸਨ, ਇਸ ਲਈ ਸੰਸਕ੍ਰਿਤ ਲਫ਼ਜ਼ਾਂ ਨੂੰ ਤਤਸਮ ਤੇ ਗੈਰ ਸੰਸਕ੍ਰਿਤ ਸ਼ਬਦਾਂ ਲਈ ਤਦਭਵ ਨਾਂ ਵਰਤੀ ਦਾ ਸੀ।

*ਪ੍ਰਾਕ੍ਰਿਤ ਦੇ ਇਹ ਵਿਆਕਰਣ ਮਿਲਦੇ ਹਨ :—

1. ਪ੍ਰਾਕ੍ਰਿਤ ਪ੍ਰਕਾਸ਼—ਵਰਗੁਚੀ
2. ਪ੍ਰਾਕ੍ਰਿਤ ਲੱਛਣ—ਚੰਡ
3. ਸਿਧ ਹੈਮ ਸ਼ਬਦਾਨੁਸਾਸਨ—ਹੇਮਚੰਦ੍ਰ
4. ਪ੍ਰਾਕ੍ਰਿਤ ਸਰਵਸੂ—ਮਾਰਕੰਡੇ
5. ਖਡਭਾਸ਼ਾ ਚੰਦ੍ਰਕਾ—ਲਛਮੀਪਰ

[†] ਹਾਰਨਲੇ ਤੇ ਗ੍ਰੀਅਰਸਨ ਨੇ ਮਾਗਧੀ ਤੇ ਸੋਰਸੈਨੀ ਦੋ ਹੀ ਮੁਖ ਪ੍ਰਾਕ੍ਰਿਤਾਂ ਮੰਨੀਆਂ ਹਨ, ਜੋ ਠੀਕ ਨਹੀਂ। (ਪੀ. ਡੀ. ਗੁਣੇ, ਪੰਨਾ—220)

ਪਰ ਅਸਲੀਅਤ ਬਿਲਕੁਲ ਇਸ ਦੇ ਉਲਟ ਸੀ। ਪਿਛੋਂ ਜਾ ਕੇ ਵਾਕਪਤਿਰਾਜ ਤੇ ਅਚਾਰਜ ਹੇਮਚੰਦ੍ਰ ਨੇ ਇਹ ਸਚਾਈ ਉਸਾਗਾਰ ਕੀਤੀ ਕਿ ਦਰਅਸਲ ਪ੍ਰਾਕ੍ਰਿਤ ਹੀ ਸਭ ਭਾਸ਼ਾਵਾਂ ਦਾ ਮੁੱਲ ਹੈ ਤੇ ਸੰਸਕ੍ਰਿਤ ਨਾਲੋਂ ਸਰਲ ਸੌਖੀ ਵੀ ਹੈ। ਜਿਥੇ ਸੰਸਕ੍ਰਿਤ ਵਿਚ ਸੂਰਾਂ ਦੀ ਬਹੁਲਤਾ ਸੀ, ਉਥੇ ਪ੍ਰਾਕ੍ਰਿਤ ਵਿਆੰਜਨ-ਪ੍ਰਾਣ ਸੀ। ਸੰਸਕ੍ਰਿਤ ਦੁੱਤ ਅੱਖਰਾਂ ਨਾਲ ਲੱਦੀ ਹੋਈ ਤੇ ਪ੍ਰਾਕ੍ਰਿਤ ਵਿਚ ਢੁੱਤ ਬਹੁਤ ਘੱਟ ਸਨ। ਜੇ ਸੰਸਕ੍ਰਿਤ, ਵਿਆਕਰਣੀ-ਬੰਧਤਾਂ ਵਿਚ ਜਕੜੀ ਹੋਈ ਸੀ, ਤਾਂ ਪ੍ਰਾਕ੍ਰਿਤ ਕਾਛੀ ਹੱਦ ਤੱਕ ਖੁਲ੍ਹੀ ਭੁਲ੍ਹੀ ਸਰਲ ਸਿੱਧੀ ਜਥਾਨ ਸੀ। ਉਹ ਨਿਰੀ ਪੁਰੀ ਬਾਹਮਣੀ ਸਾਹਿਤ ਦੀ ਭਾਸ਼ਾ ਸੀ ਤੇ ਇਹ ਬੋਲ ਚਾਲ ਦੀ ਨਿਤ ਵਰਤੀਦੀ ਬੋਲੀ ਸੀ, ਸਭ ਦੀ !‡ ਇਨ੍ਹਾਂ ਖੂਬੀਆਂ ਕਰ ਕੇ ਪ੍ਰਾਕ੍ਰਿਤ ਦਾ ਬਹੁਤ ਮਾਣ ਹੋਇਆ। ਸੱਚੇ ਵਿਦਵਾਨ ਪ੍ਰਾਕ੍ਰਿਤ ਨੂੰ ਕਿਵੇਂ ਆਦਰ ਤੇ ਪ੍ਰੇਮ ਦੀ ਨਜ਼ਰ ਨਾਲ ਦੇਖਦੇ ਸਨ, ਇਸ ਗੱਲ ਨੂੰ ਸਾਫ਼ ਕਰਨ ਲਈ ਕੁਝ ਰਾਵਾਂ ਦੇਣੀਆਂ ਜ਼ਰੂਰੀ ਹਨ।

ਪ੍ਰਾਕ੍ਰਿਤ ਰਚਨਾ 'ਗਿਆ ਸਪਤਸਤੀ' ਦਾ 'ਆਰਜ ਸਪਤਸਤੀ' ਨਾਂ ਹੇਠ ਸੰਸਕ੍ਰਿਤ ਅਨੁਵਾਦ ਕਰਨ ਵਾਲਾ ਵਿਦਵਾਨ ਗੋਵਰਪਨਾਚਾਰਯ ਲਿਖਦਾ ਹੈ, 'ਦਰ ਅਸਲ ਕਵਿਤਾ ਪ੍ਰਾਕ੍ਰਿਤ ਵਿਚ ਹੀ ਰਸੀਲੀ ਲਗਦੀ ਹੈ, ਮੈਂ ਇਸ ਨੂੰ ਧਿੱਗੇਜ਼ੋਰੀ ਸੰਸਕ੍ਰਿਤ ਵਿਚ ਬਦਲ ਰਿਹਾ ਹਾਂ। ਮੈਂ ਤਾਂ ਨੀਵਾਣ ਵੱਲ ਵਹਿਣ ਵਾਲੀ ਜਮਨਾ ਨੂੰ ਧੱਕੇ ਨਾਲ ਉਤਾਂਹ ਅਕਾਸ਼ ਵੱਲ ਲਿਜਾਣ ਦੀ ਕੋਸ਼ਿਸ਼ ਵਿਚ ਹਾਂ।'

‡The term Prakrita, meaning 'natural' 'common', primarily indicates uncultivated Popular dialects, existing side by side with Sanskrit, the 'accurately mode' 'Polished' 'refined' speech. The Prakrits are thus the dialects of the unlettered masses, used in their day to day life; while Sanskrit is the language of the intellectual aristocrat, the Priest, Pandit or Prince who used it for religious and learned Purposes. The language of every day conversation of even these people must have been nearer the Popular Prakrits than the Literary Sanskrit. The former is a natural acquisition; the latter, the Principal literary form of speech, requires training in grammatical and Phonetic niceties.

(Encyclopedia of Literature : Josaph T. Shipley. P. 481)

* ਵਾਣੀ ਪ੍ਰਾਕ੍ਰਿਤ ਸਮੁਚਿਤ ਰਸਾ, ਬਲੇਨੈਵ ਸੰਸਕ੍ਰਿਤ ਨੀਤਾ, ਨਿਮਨਾਨੁਰੂਪ, ਨੀਰਾ, ਕਲਿੰਦ-ਕੈਨਯੈਵ ਗਗਨ ਤਲੋ :

ਖੁਦ 'ਗਾਥਾ ਸਪਤਸਤੀ' ਵਿਚ *ਹਾਲ (ਸ਼ਾਲ ਯਾ ਸ਼ਾਲਵਾਹਨ) ਕਵੀ ਕਹਿੰਦਾ ਹੈ, 'ਜੋ ਲੋਕ ਅੰਮ੍ਰਿਤ ਵਰਗੀ ਪ੍ਰਾਕ੍ਰਿਤ ਕਵਿਤਾ ਨੂੰ ਨਾ ਪੜ੍ਹਨਾ ਜਾਣਦੇ ਹਨ ਤੇ ਨਾ ਹੀ ਸੁਣਨਾ ਅਤੇ ਫਿਰ ਪ੍ਰੀਤ-ਮਾਰਗ ਦੀ ਸਖਤ ਆਲੋਚਨਾ ਕਰਦੇ ਹਨ ਉਨ੍ਹਾਂ ਨੂੰ ਸ਼ਰਮ ਕਿਉਂ ਨਹੀਂ ਆਉਂਦੀ ?' +

ਸ੍ਰੀ ਉਦਯੋਗ ਸੂਰੀ (778 ਈਸਵੀ) ਲਿਖਦਾ ਹੈ, 'ਲੰਮੇ ਸਮਾਸ, ਅੱਵਯਯ, ਉਪ-ਸਰਗ, ਵਿਭਰਤੀ ਤੇ ਲਿੰਗ, ਵਚਨ ਦੀਆਂ ਅੰਖਾਂ ਨਾਲ ਭਰੀ ਸੰਸਕ੍ਰਿਤ ਦੁਸ਼ਟ ਦੇ ਦਿਲ ਵਾਂਗ ਭੈੜੀ ਹੈ ਪਰ ਪ੍ਰਾਕ੍ਰਿਤ ਸੱਜਣ ਮਿੱਤਰਾਂ ਵਾਂਗ ਪ੍ਰਸੰਨਤਾ ਦੇਣ ਵਾਲੀ ਹੈ। ਇਹ ਪ੍ਰਾਕ੍ਰਿਤ ਕਾਵਿ ਅਨੇਕਾਂ ਹੁਨਰੀਕ ਤਰੰਗਾਂ ਨਾਲ ਭਰਿਆ ਸੰਸਾਰੀ ਅਨੁਭਵਾਂ ਦਾ ਸਮੁੰਦਰ ਹੈ ਜੋ ਵਿਦਵਾਨਾਂ ਦੇ ਮਥਨ, ਵਿਚਾਰਨ ਤੇ ਅੰਮ੍ਰਿਤ ਦੀਆਂ ਬੂੰਦਾਂ ਟਪਕਾਉਂਦਾ ਹੈ।'

ਅੱਠਵੀਂ ਸਦੀ ਦਾ ਮਹਾਂ ਕਵੀ ਵਾਕਪਤਿਰਾਜ ਕਹਿੰਦਾ ਹੈ, 'ਪ੍ਰਾਕ੍ਰਿਤ ਵਿਚੋਂ ਸਭ ਜਥਾਨਾਂ ਨਿਕਲਦੀਆਂ ਤੇ ਇਸੇ ਵਿਚ ਸਭ ਲੀਨ ਹੋ ਜਾਂਦੀਆਂ ਹਨ ਜਿਵੇਂ ਪਾਣੀ (ਬਾਢ ਬਣ ਕੇ) ਸਮੁੰਦਰ ਵਿਚੋਂ ਬਾਹਰ ਜਾਂਦਾ ਤੇ ਮੁੜ ਜਲ ਬਣ ਕੇ ਸਾਗਰ ਵਿਚ ਹੀ ਆ ਸਮਾਉਂਦਾ ਹੈ।' +

ਰਾਜ ਸੇਖਰ (880-920) 'ਕਰਪੁਰ ਮੰਜਰੀ' ਵਿਚ ਲਿਖਦਾ ਹੈ "ਸੰਸਕ੍ਰਿਤ ਦੀ ਰਚਨਾ ਸਮਝ ਕਰੜੀ ਜੇਹੀ ਤੇ ਪ੍ਰਾਕ੍ਰਿਤ ਦੀ ਕਾਵਿ ਰਚਨਾ ਕੂਲੀ ਕੂਲੀ ਜੇਹੀ ਲਗਦੀ ਹੈ। ਇਨ੍ਹਾਂ ਦੋਹਾਂ ਵਿਚ ਉਤਨਾ ਹੀ ਫਰਕ ਹੈ ਜਿੰਨਾ ਕਿ ਮਰਦ ਤੇ ਤੀਵੀਂ ਵਿਚ।" §

ਜੇ ਵੱਲਭ ਆਪਣੀ ਰਚਨਾ 'ਬੱਸਾ ਲਗ' ਵਿਚ ਕਹਿੰਦਾ ਹੈ, 'ਪ੍ਰਾਕ੍ਰਿਤ ਭਾਸ਼ਾ ਦੀ ਕਵਿਤਾ

* 'ਗਾਥਾ ਸਪਤਸਤੀ' ਸਤ ਸੌ ਗਾਥਾ ਛੇਂਦਾਂ ਦੀ ਕਿਤਾਬ ਹੈ, ਇਸ ਦੀ ਇਕ ਪੁਰਾਣੀ ਹੱਥ-ਲਿਖਤ ਨਕਲ ਉਤੇ 'ਸ਼ਾਲ ਵਾਹਨ ਸਪਤਸਤੀ' ਨਾਂ ਲਿਖਿਆ ਵੀ ਮਿਲਦਾ ਹੈ। ਵਿਦਵਾਨਾਂ ਦੀ ਥੋੜ੍ਹਾ ਅਨੁਸਾਰ ਇਸ ਦਾ ਸੰਪਾਦਕ ਕਵੀ ਹਾਲ, ਸ਼ਾਲ, ਹਾਲਵਾਹਨ, ਸ਼ਾਲਵਾਹਨ, ਯਾ ਸਤਵਾਹਨ ਆਦਿਕ ਵੱਖੋਂ ਵੱਖ ਨਾਮਾਂ ਵਾਲਾ ਇਕੋ ਹੀ ਵਿਅਕਤੀ ਹੋਇਆ ਹੈ, ਜੋ ਕਿ ਰਾਜਾ ਵੀ ਸੀ। ਰਾਜ ਸੇਖਰ, ਬਾਣ ਭੱਟ ਤੇ ਹੇਮਰੰਦ੍ਰ ਆਦਿ ਨੇ ਇਸ ਗੱਲ ਦੀ ਪ੍ਰੇਰਨਾ ਕੀਤੀ ਹੈ।

(ਨਾਗਰੀ ਪ੍ਰਚਾਰਣੀ ਪੱਤ੍ਰਕਾ ਸੰਮਤ 2008 ਅੰਕ 3, 4)

ਸੰਭਵ ਹੈ ਇਹ ਉਹੋ ਪੰਜਾਬ ਦਾ ਮਸ਼ਹੂਰ ਰਾਜਾ ਸ਼ਾਲਵਾਹਨ ਹੋਵੇ, ਜਿਸ ਦੀ ਰਾਜਧਾਨੀ ਸਾਕਲ (ਸਾਗਲਾ) ਯਾ ਸਿਆਲਕੋਟ ਦਸੀ ਜਾਂਦੀ ਹੈ ਤੇ ਜਿਸ ਦੇ ਪ੍ਰਤਰ ਰਾਜਾ ਰਸਾਲੂ ਤੇ ਪੂਰਨ ਭਗਤ ਸਨ।

+ ਅਮਯੰ ਪਾਇਯ ਕੱਵੀ ਪਚਿਊਂ, ਮੋਉ ਚ ਜਿ ਨ ਜਾਣੰਤਿ
ਕਾਮੱਸ ਤੱਤ ਤਤਿ ਕੁਣੰਤਿ, ਤੇ ਕਹ ਨ ਲਜੰਤਿ ?

[ਗਾਥਾ ਸਪਤਸਤੀ]

‡ ਸਯਲਾਓ ਇਮੰ ਵਾਯਾ ਵਿਸੰਤਿ ਏਤੋ, ਯ ਣੰਤਿ ਵਾਯਾਓ
ਏਂਤਿ ਸਮੁੰਦ ਚਿਥ ਣੰਤਿ, ਸਾਯਰਾ ਓ ਚਿਥ ਜਲਾਇ। 93।

§ ਪਰਸੋ ਸੱਕ ਅੰਖੀਂ ਪਾਇਆ ਬੰਧੋ ਵਿ ਹੋਇ ਸੁ ਉਮਾਰੋ
ਪੁਰਿਸਾਣੀ ਮਹਿਲਾਣੀ ਜੇ ਤਿਯ ਮਿਹੰਤਰੰ ਤੇ ਤਿਯ ਮਿਮਾਣੀ।

[ਕਰਪੂਰ ਮੰਜਰੀ]

ਤੇ ਚਤੁਰਾਈ ਦੇ ਬਰਨਾਂ ਦਾ ਜੋ ਸੁਆਦ ਆਉਂਦਾ ਹੈ ਉਹ ਠੰਢਾ ਪਾਣੀ ਪੀਣ ਵਾਂਝ ਹੈ ਜਿਸ ਤੋਂ ਚਿਰ ਕਦੀ ਅੱਕਦਾ ਬੱਕਦਾ ਨਹੀਂ, ਨਵੀਂ ਲਾਲਸਾ ਬਣੀ ਹੀ ਰਹਿੰਦੀ ਹੈ। ਜਦੋਂ ਸੋਹਣੀ, ਮਿਠੀ, ਸਿੰਗਾਰ ਰਸ-ਭਰੀ ਤੇ ਸੁੰਦਰੀਆਂ ਦਾ ਵੀ ਮਨ ਮੋਹਣ ਵਾਲੀ ਅਜਿਹੀ ਪ੍ਰਕ੍ਰਿਤ ਕਵਿਤਾ ਮੌਜੂਦ ਹੈ, ਫਿਰ ਕੋਈ ਸੰਸਕ੍ਰਿਤ ਨਾਲ ਮੱਥਾ ਕਿਉਂ ਮਾਰੇ । *

ਇਹੋ ਕਵੀ ਫਿਰ ਕਹਿੰਦਾ ਹੈ, 'ਪ੍ਰਕ੍ਰਿਤ ਕਾਵਿ ਦੇ ਜਵਾਬ ਵਿਚ ਜੋ ਸੰਸਕ੍ਰਿਤ ਦੀ ਵਰਤੋਂ ਕਰਦਾ ਹੈ, ਉਹ ਅਣਜਾਣ ਫੁਲਾਂ ਦੀ ਸੇਜਾ ਨੂੰ ਪੱਖਰਾਂ ਨਾਲ ਤਬਾਹ ਕਰ ਰਿਹਾ ਹੈ।

ਇਸ ਲਈ ਸੰਸਕ੍ਰਿਤ ਕਾਵਿ ਨੂੰ ਛੱਡੋ ਅਤੇ ਉਸ ਦੇ ਰਚਣ ਵਾਲਿਆਂ ਨੂੰ ਛੱਡੋ। ਮੇਰੇ ਪਾਸ ਉਤ ਦਾ ਨਾਂ ਨ ਲਈ ਕਿਉਂਕਿ ਉਹ (ਸੰਸਕ੍ਰਿਤ) ਤਾਂ ਸੜਦੇ ਹੋਏ, ਬਾਸ਼ਾਂ ਦੇ ਛੱਪਤ ਵਾਂਗ ਤੜ੍ਹ ਤੜ੍ਹ ਕਰ ਕੇ ਕੰਨ-ਖਾਣੀਆਂ ਅਵਾਜ਼ਾਂ ਕੱਢਦੀ ਹੈ । *

ਪ੍ਰਕਾਸ਼ ਤੀਬ ਹਾਰਦ (905 ਈ:) ਲਿਖਦਾ ਹੈ, 'ਸੰਸਕ੍ਰਿਤ ਤੇ ਪ੍ਰਕ੍ਰਿਤ ਦੋਵੇਂ ਪ੍ਰਧਾਨ ਭਾਸ਼ਾ ਹਨ। ਇਨ੍ਹਾਂ ਵਿਚੋਂ ਸੰਸਕ੍ਰਿਤ ਕੇਵਲ ਪੰਡਤਾਈ ਛਾਂਟਣ ਵਲੇ ਵਿਦਵਾਨਾਂ ਦੋਂ ਦਿਲਾਂ ਵਿਚ ਵਸਦੀ ਹੈ। ਪ੍ਰਕ੍ਰਿਤ ਜਨ ਸਾਧਾਰਣ ਲਈ ਸੰਖੀ, ਕੰਨਾਂ ਨੂੰ ਪਿਆਰੀ ਲੱਗਣ ਵਾਲੀ ਵੀ ਭਾਵੇਂ ਹੈ ਪਰ ਇਹ ਉਨ੍ਹਾਂ ਪੰਡਤਾਂ ਨੂੰ ਨਹੀਂ ਸੁਖਾਂਦੀ ।' ਮਹੇਸੂਸਰੂਪੀ (952 ਈ:) ਆਖਦਾ ਹੈ, 'ਗੂੜੇ ਅਰਥਾਂ ਤੇ ਸੰਦਰ ਸ਼ਬਦਾਵਲੀ ਵਾਲੀ ਪ੍ਰਕ੍ਰਿਤ ਕਵਿਤਾ ਕਿਸ ਨੂੰ ਨਹੀਂ ਚੰਗੀ ਲਗਦੀ ? ਲੋਕ-ਭਲਾਈ ਲਈ ਇਹੋ ਬੋਲੀ ਵਟਤਣ ਜੋਗ ਹੈ, ਜਿਸ ਨਾਲ ਸਾਰੇ ਸਾਧਾਰਣ ਲੋਕ ਵੀ ਗਿਆਨ ਹਾਸਲ ਕਰਦੇ ਜਾਣ ।'

[ਪੰਚਮੀ ਮਹਾਤਮ]

ਗਿਆਰਵੀ: ਸਦੀ ਦਾ ਜੈਨੀ ਵਿਦਵਾਨ 'ਨਮੀ ਸਾਧੁ' (1068 ਈ:) ਆਪਣੀ ਰਾਇ ਇਉਂ ਪ੍ਰਗਟ ਕਰਦਾ ਹੈ, 'ਪ੍ਰਕ੍ਰਿਤ ਇਕ ਕੁਦਰਤੀ ਬੋਲੀ ਹੈ ਜੋ ਵਿਆਕਰਣੀਆਂ ਦੇ ਜਕੜ-ਬੰਦਿਆਂ ਤੋਂ ਰਿਹਿਤ ਅਤੇ ਸਭ ਥੱਚਿਆਂ ਗਰੂਪਾਂ ਦੇ ਸਮਝ ਆ ਜਾਣ ਵਾਲੀ ਹੈ, ਇਹ ਸਭ ਬੋਲੀਆਂ ਦਾ ਮੂਲ ਹੈ ਅਤੇ ਇਹ ਮੀਂਹ ਵਾਂਗ ਵਰ੍ਹਦੀ ਘੱਟੋਂ ਕੱਰੈਕਟਰ ਦੀ ਮਾਲਕ ਬੋਲੀ ਹੈ। ਪ੍ਰਾਕ ਦਾ ਅਰਥ ਹੈ ਪਹਿਲਾਂ, ਕ੍ਰਿਤ—ਰਚੀ ਗਈ ਅਰਥਾਤ ਪਹਿਲਾਂ ਬਣਾਈ ਗਈ। ਇਸੇ ਤੋਂ ਸੰਸਕ੍ਰਿਤ ਬਣੀ ਸੀ ਇਸ ਲਈ ਸੰਸਕ੍ਰਿਤ ਤੋਂ ਵੀ ਪਹਿਲਾਂ ਪ੍ਰਕ੍ਰਿਤ ਦਾ ਹੀ ਚਿਕਰ ਸੁਰੂ ਕਰਦਾ ਹੋਂ ।' ਤ੍ਰਿਵਿਕ੍ਰਮ ਦੇਵ ਲਿਖਦਾ ਹੈ ਕਿ ਇਹ ਸਿਆਣਿਆਂ ਦਾ ਮਤ ਹੈ ਕਿ ਵਿਸਾਲ ਅਰਥਾਂ

* ਪਾਵਿਚਿ ਕਵੇ ਮਿ ਰਸੇ ਜੇ ਜਾਯਾਂਦ ਤਹ ਵ ਛੇ ਯਤਣਿ ਏਹਿ
ਉਯਜਸ ਯ ਵਾਸਿਜ ਸੀਯੱਲਸ ਤਿਰਿੰ ਨ ਬਚਾਮੋ ।

ਦੇਮਿਯ ਸੱਦ ਪਲੋਟੇ ਮਹੁਰਖਰ ਛੰਦ ਸੰਠਿਯੇ ਲਲਿਯੇ
ਫੁਡ ਵਿਯਡ ਪਾਯਡਥੇ ਪਾਇਯ ਕੱਵੇ ਪਦੇਯੱਵੇ ।

ਲਲਿਏ ਮਹੁਰਖਰਏ ਸੁਵਈਯਣ ਵਲਹੇ ਸਿੰਗਾਰੇ
ਸੰਤੇ ਪਾਇਯ ਕੱਵੇ ਕੇ ਸਕਾਇ ਸੱਕਯੇ ਪਚਿਊਂ ?

* ਪਾਇਯ ਕੱਵੁਲਾਵੇ ਪਡਿ ਬਯਣੁ ਸੱਕਏਣ ਜੇ ਦੇਇ
ਸੋ ਕੁਸਮ ਸੰਬਰੰ, ਪਥਰੇਣ ਅਬੁਰੇ ਵਿਣਾਸੇਇ ।

ਉਝਉ ਸੱਕਯ ਕੱਵੇ ਚ ਨਿੰਮਿਯ ਜੇਣ
ਬੰਸਹਰੇ ਵ ਪਲਿਤੇ ਤਭਯਡ ਤੱਟਤਣੁ ਕੁਣਇ ।

[ਬੱਜਾ ਲੱਗ]

[‘ਅਪਭ੍ਰੂਸ ਕਾਵਯ ਤ੍ਰੂਯੋ’ ਦੀ ਭੂਮਿਕਾ ਪੰਨਾ 75-80]

ਵਾਲੀ, ਬੋਲਣ ਲਈ ਸਰਲ ਸੌਖੀ, ਜੀਉਂਦੇ-ਜਾਗਦੇ ਸਾਹਿਤ ਵਾਲੀ ਬੌਲੀ ਪ੍ਰਾਕ੍ਰਿਤ ਹੀ ਹੈ।

[‘ਪ੍ਰਾਕ੍ਰਿਤ ਸ਼ਬਦਾਨੁਸਾਰਨ’]

ਇਹ ਉਪਰੋਕਤ ਰਾਵਾਂ ਮੂੰਹੋ-ਬੋਲਦੀਆਂ ਗਵਾਹੀਆਂ ਹਨ ਜਿਸ ਤੋਂ ਸਪਸ਼ਟ ਪਤਾ ਲਗਦਾ ਹੈ ਕਿ ਲੋਕ-ਕਵੀਆਂ ਦੇ ਦਿਲਾਂ ਅੰਦਰ ਪ੍ਰਾਕ੍ਰਿਤ ਲਈ ਕਿਤਨਾ ਪਿਆਰ ਤੇ ਸਤਿਕਾਰ ਸੀ। ਇਸੇ ਪਿਆਰ ਤੇ ਸਤਿਕਾਰ ਦੇ ਸਦਕੇ ਇਨ੍ਹਾਂ ਪ੍ਰਾਕ੍ਰਿਤਾਂ ਟਕਸਾਲੀ ਰੂਪ ਧਾਰਨ ਕਰ ਕੇ ਸਾਹਿਤ ਤੇ ਰਾਜਸੀ ਖੇਤਰ ਵਿਚ ਭਾਰੀ ਮਾਣ ਪਾਇਆ। ਜਦੋਂ ਇਹ ਪ੍ਰਾਕ੍ਰਿਤਾਂ ਵੀ ਸੰਸਕ੍ਰਿਤ ਵੱਛ ਵਿਦਵਾਨਾਂ ਜੇ ਬੰਨ੍ਹਣ ਵਿਚ ਬੱਚ ਗਈਆਂ ਤਾਂ ਲੋਕਾਂ ਵਿਚ ਇਨ੍ਹਾਂ ਦਾ ਵੀ ਮਾਨ ਘਟਣ ਲਗ ਪਿਆ।

ਊਜ ਵਕਤ ਜੋ ਲੋਕ ਇਨ੍ਹਾਂ ਸਾਹਿਤ ਪ੍ਰਾਕ੍ਰਿਤਾਂ ਦੇ ਮਾਲਕ ਬਣੇ ਬੈਠੇ ਸਨ, ਉਨ੍ਹਾਂ ਆਮ ਲੋਕਾਂ ਦੀ ਬੋਲ-ਚਾਲ ਦੀ ਬੋਲੀ ਨੂੰ ਨਿਰਾਦਰੀ ਨਾਲ ਅਪ-ਭ੍ਰੂਸ (ਟੁੱਟੀ ਛੁੱਟੀ ਯਾ ਡਿੱਗੀ ਢੱਠੀ) ਆਖਣਾ ਸੁਰੂ ਕਰ ਦਿੱਤਾ। ਜਿਵੇਂ ਸੰਸਕ੍ਰਿਤ ਦੇ ਰਾਜ ਵਿਚ ਥਾਂ ਥਾਂ ਪ੍ਰਾਕ੍ਰਿਤਾਂ ਸਿਰ ਚੁਕਿਆ ਸੀ ਤਿਵੇਂ ਹੀ ਪ੍ਰਾਕ੍ਰਿਤਾਂ ਦੇ ਰਾਜ ਦੇ ਜ਼ਮਾਨੇ ਵੱਖੋਂ ਵੱਖ ਸੂਬਿਆਂ ਵਿਚ ਸਥਾਨੀ ਅਪਭ੍ਰੂਸਾਂ (ਲੋਕ-ਬੋਲੀਆਂ) ਨੇ ਆਪਣਾ ਝੰਡਾ ਖੜਾ ਕਰ ਦਿੱਤਾ। ਇਹ ਸਮਾਂ ਲਗਪਗ ਛੇਵੀਂ ਈਸਵੀ ਸਦੀ ਦਾ ਹੈ ਜਦੋਂ ਸਾਹਿਤ ਸ਼ਾਨ ਵਾਲੀਆਂ ਪ੍ਰਾਕ੍ਰਿਤਾਂ ਦਾ ਆਦਰ ਘਟਣ ਲਗ ਅਤੇ ਲੋਕ-ਬੋਲੀਆਂ—ਅਪਭ੍ਰੂਸਾਂ ਦਾ ਵਿਕਾਸ ਹੋਣਾ ਸੁਰੂ ਹੋਇਆ।

ਕਈ ਵਿਦਵਾਨਾਂ ਅਪਭ੍ਰੂਸ ਨੂੰ ਪ੍ਰਾਕ੍ਰਿਤਾਂ ਦਾ ਇਕ ਭੇਦ ਮੰਨ ਕੇ ਹੀ ਵੀਚਾਰ ਚਰਚਾ ਕੀਤੀ ਹੈ, ਇਹ ਠੀਕ ਨਹੀਂ। ਰੂਪ ਤੇ ਬਣਤਰ ਦੇ ਲਿਹਾਜ਼ ਨਾਲ ਅਪਭ੍ਰੂਸ ਬਿਲਕੁਲ ਵੱਖਰੀ ਸੀ।

ਇਉਂ ਅਸੀਂ ਵੇਖਦੇ ਹਾਂ ਕਿ ਲੋਕਾਂ ਦੀ ਕੁਦਰਤੀ ਬੋਲੀ—ਪ੍ਰਾਕ੍ਰਿਤ ਤੋਂ ਜਿਸ ਜਿਸ ਬੋਲੀ ਨੇ ਵੀ ਨਾਤਾ ਰੋਤਿਆ, ਉਹ ਮਾਰੀ ਗਈ ਅਤੇ ਜਿਸ ਬੋਲੀ ਨੂੰ ਲੋਕਾਂ ਦੀ ਹਮਾਇਤ ਹਾਸਲ ਹੋਈ ਉਸੇ ਦੀ ਜਿੰਦਗੀ ਬਰਕਰਾਰ ਰਹਿ ਸਕੀ। ਜਿਸ ਪ੍ਰਾਕ੍ਰਿਤ ਤੋਂ ਵੇਦੇਕ ਸੰਸਕ੍ਰਿਤ ਦਾ ਜਨਮ ਹੋਇਆ ਉਸ ਨੂੰ ਵਿਦਵਾਨ ਪਹਿਲੀ ਪ੍ਰਾਕ੍ਰਿਤ ਦੇ ਨਾਂ ਨਾਲ ਯਾਦ ਕਰਦੇ ਹਨ। ਜਿਸ ਪ੍ਰਾਕ੍ਰਿਤ ਨੇ ਬੋਧੀਆਂ ਦੇ ਜ਼ਮਾਨੇ ਨਵਾਂ ਸਾਹਿਤ ਰੂਪ ਧਾਰ ਕੇ ‘ਪਾਲੀ’ ਨਾਂ ਰਖਵਾਇਆ ਉਸ ਨੂੰ ਦੂਜੀ ਪ੍ਰਾਕ੍ਰਿਤ ਕਿਹਾ ਜਾਂਦਾ ਹੈ ਅਤੇ ਉਸ ਤੋਂ ਮਗਰੋਂ ਜਿਸ ਪ੍ਰਾਕ੍ਰਿਤ ਨੇ ਮੁੜ ਸੰਸਕ੍ਰਿਤ ਦੇ ਟਾਕਰੇ ਤੇ ਜਿੱਤ ਪ੍ਰਾਪਤ ਕੀਤੀ ਅਤੇ ਲੋਕਾਂ ਵਿਚ ਸਨਮਾਨ ਪਾਇਆ, ਇਹ ਤੀਜੀ ਕਿਸਮ ਦੀ ਪ੍ਰਾਕ੍ਰਿਤ ਮੰਠੀ ਜਾਂਦੀ ਹੈ। ਅਸਲ ਗੱਲ ਇਹ ਹੈ, ਲੋਕ-ਬੋਲੀ ਦਾ ਇਕੋ ਇਕ ਸਦਾ ਵਗਦਾ ਦਰਿਆ ਹੀ ਇਨ੍ਹਾਂ ਭਿੰਨ ਭਿੰਨ ਸਾਹਿਤ ਜਥਾਨਾਂ ਨੂੰ ਜਨਮ ਦਿੰਦਾ ਆਇਆ ਹੈ ਅਤੇ ਜਦੋਂ ਕੋਈ ਜਥਾਨ ਲੋਕਾਂ ਦੀ ਜੀਡ ਦਾ ਸਾਬ ਛੱਡ ਦਿੰਦੀ ਰਹੀ ਹੈ, ਉਦੋਂ ਹੀ ਲੋਕ ਆਪਣੀ ਸਹੀ ਪ੍ਰਤਿ-ਨਿਧਤਾ ਲਈ ਨਵੀਂ ਚੌਣ ਕਰਦੇ ਆਏ ਹਨ।

ਇਉਂ ਜਦੋਂ ਭਾਰਤੀ ਸਨੇਤ ਉਤੇ ਵਾਰੀ ਵਾਰੀ ਸੰਸਕ੍ਰਿਤ, ਪਾਲੀ ਤੇ ਸਾਹਿਤ ਪ੍ਰਾਕ੍ਰਿਤਾਂ ਆਪਣਾ ਆਪਣਾ ਤਮਾਸ਼ਾ ਚੁਕੀਆਂ ਤਾਂ ਫਿਰ ਚੌਥੀ ਥਾਂ ਤੇ ਅਪਭ੍ਰੂਸ ਨੇ ਆਪਣੀ ਨਾਟਕ-ਲੀਲਾ ਅਰੰਭੀ। ਇਸ ਦਾ ਸਮਾਂ ਛੰਵੀਂ ਈਸਵੀ ਸਦੀ ਤੋਂ ਸੁਰੂ ਹੋ ਕੇ 12ਵੀਂ ਸਦੀ ਤਕ ਦਾ ਹੈ। ਇਹੋ ਅਪਭ੍ਰੂਸ ਮਾਈ ਹੈ, ਜਿਸ ਨੇ ਉਤਰੀ ਹਿੰਦ ਦੀਆਂ ਵਰਤਮਾਨ ਬੋਲੀਆਂ ਨੂੰ ਜਨਮ ਦਿੱਤਾ।

ਮਾਈ ਅਪਭੂਸ਼

ਅਪਭੂਸ਼ ਦਾ ਲਫਜ਼ੀ ਮਾਮੂਨਾ ਹੈ—ਵਿਗੜੀ ਹੋਈ ਜਥਾਨ। ਭਾਵੇਂ ‘ਵਿਗੜੀ ਹੋਈ’ ਜਥਾਨ ਕੋਈ ਵੀ ਨਹੀਂ ਹੁੰਦੀ ਪਰੰਤੂ ਪੰਡਤਾਈ ਛਾਟਣ ਵਾਲੇ ਲੱਕ ਸਦਾ ਅਸਾਹਿਤਕ ਬੋਲੀਆਂ ਨੂੰ ਇਹੋ ਜਿਹੇ ਨਾਮਾਂ ਨਾਲ ਜਾਦ ਕਰਨਾ ਹੀ ਪਸੰਦ ਕਰਦੇ ਹਨ। ਡਾਂ ਪੀ. ਐਲ. ਵੈਦ ਦੇ ਸ਼ਬਦਾਂ ਵਿਚ ਜੇ ਕਰ ਬੋਲੀ ਨੂੰ ਕਿਸੇ ਅਵਸਥਾ ਉੱਤੇ ਵਿਗੜੀ ਮੰਨ ਲਈਏ ਤਾਂ ਵੇਦਕ ਰਿਸ਼ੀਆਂ ਦੀ ਠੱਸਰ ਵਿਚ ਵੇਦਕ ਸੰਸਕ੍ਰਿਤ ਦੇ ਮੁਕਾਬਲੇ ਤੇ ਪਾਣਿਨੀ ਦੀ ਸੋਧੀ-ਮਾਨੀ ਸੰਸਕ੍ਰਿਤ ਵੀ ਵਿਗੜੀ ਹੋਈ ਮਨੀ ਜਾਵੇਗੀ, ਸੈਰ।

ਪਹਿਲੇ ਪਹਿਲੇ ‘ਅਪਭੂਸ਼’ ਪਦ ਭਰਤਰੀਹਰੀ ਨੇ ਅਰਾਟਯ ਵਿਆਸੀ ਦੇ ਹਵਾਲੇ ਨਾਲ ‘ਵਾਕ-ਪਦੀਯੇ’ ਨਾਮੀ ਪੁਸਤਕ ਵਿਚ ‘ਸੰਸਕਾਰ-ਹੀਨ’ ਸ਼ਬਦਾਂ ਲਈ ਵਰਤਿਆ ਹੈ। ਈਸਵੀ ਸਦੀ ਤੋਂ ਚੋਕੁ ਸੌ ਵਰ੍਷ ਪਹਿਲਾਂ ਮਹਾ-ਰਿਸੀ ਪਤੰਜਲੀ ਨੇ ਆਪਣੇ ‘ਮਹਾ ਭਾਸ਼’ ਵਿਚ ਅਪਭੂਸ਼ ਲਫਜ਼ ਵਿਗੜਨ ਦੇ ਅਰਥਾਂ ਵਿਚ ਇਸਤੇਮਾਲ ਕੀਤਾ, ਉਹ ਲਿਖਦਾ ਹੈ, “ਇਕ ਇਕ ਸ਼ਬਦ ਦੇ ਕਈ ਅਪਭੂਸ਼ (ਵਿਗੜੇ ਹੋਏ ਰੂਪ) ਹੁੰਦੇ ਹਨ। ਜਿਵੇਂ ਗੋ (ਗਊ) ਦੇ ਗਾਵੀ, ਗੋਣੀ, ਗੋਤਾ ਆਦਿ। ‘ਗਾਭੀ’ ਬੇਗਾਲੀ ਵਿਚ ਤੇ ‘ਗੋਣੀ’ ਸਿਖੀ ਵਿਚ ਹੁਣ ਵੀ ਰਹਿਉ ਲਈ ਵਰਤਿਆ ਜਾਂਦਾ ਹੈ। ਭਰਤ ਮੁਨੀ (ਤੀਜੀ ਸਦੀ) ਆਪਣੇ ‘ਨਾਟਯ ਸ਼ਾਸਤਰ’ ਵਿਚ ਸੰਸਕ੍ਰਿਤ, ਪ੍ਰਾਕ੍ਰਿਤ ਬਿਨਾਂ ਦੀ ‘ਦੇਸ਼-ਭਾਸ਼ਾ’ ਨੂੰ ਵੀ ਇਕ ਬੋਲੀ ਗਿਣਦਾ ਹੈ ਤੇ ਲਿਖਦਾ ਹੈ, ‘ਉੜਾ-ਪ੍ਰਧਾਨ ਬੋਲੀ ਮਿੰਧ ਤੇ ਪੰਜਾਬ ਵਿਚ ਵਰਤੀਂਦੀ ਹੈ।’ ਇਸ ਦਾ ਵਰਤਾਰਾ ਅਭੀਰ ਜਾਤੀ ਵਿਚ ਹੋਣ ਕਰ ਕੇ ਉਹ ਇਸ

ਈਸੀ ਰਾਹੁਲ ਸਾਂਕ੍ਰਤਿਕ ਲਿਖਦੇ ਹਨ—‘ਅਪਭੂਸ਼ ਇਸ ਜਥਾਨ ਨੂੰ ਇਸ ਲਈ ਕਿਹਾ ਜਾਂਦਾ ਹੈ, ਇਸ ਵਿਚ ਸੰਸਕ੍ਰਿਤ ਸ਼ਬਦਾਂ ਦੇ ਰੂਪ ਭਿੱਸਟੇ ਹੋਏ ਹੀ ਨਹੀਂ, ਅਪਭੂਸ਼-ਅਤੀ ਹੀ ਭਿੱਸਟੇ ਹੋਏ ਹਨ। ਸੰਸਕ੍ਰਿਤ-ਪੰਡਿਤਾਂ ਨੂੰ ਇਹ ਜਾਤੀ-ਭਿੱਸਟੇ ਅਵੂਤ ਸ਼ਬਦ ਚੰਗੇ ਨਹੀਂ ਲਗਦੇ ਹੋਣਗੇ ਲੇਕਿਨ ਸ਼ਬਦਾਂ ਦਾ ਰੂਪ ਬਦਲ ਬਦਲ ਨਵਾਂ ਸਰੂਪ ਧਾਰਨਾ ਦੂਸ਼ਣ ਨਹੀਂ, ਭੂਸ਼ਣ ਹੈ। ਇਸ ਨਾਲ ਸ਼ਬਦਾਂ ਦੇ ਉਚਾਰਣ ਵਿਚ ਹੀ ਨਹੀਂ, ਅਰਥਾਂ ਵਿਚ ਵੀ ਵਧੇਰੇ ਕੋਮਲਤਾ ਤੇ ਸੁਖਮਤਾ ਆ ਜਾਂਦੀ ਹੈ।’

ਨੂੰ 'ਆਭੀਰੇਕਤੀ—ਆਭੀਰਾਂ ਦੁਆਰਾ ਬੋਲੀ ਜਾਣ ਵਾਲੀ ਆਖਦਾ ਹੈ ।'

ਅਸਲ ਵਿਚ ਨਵੀਂ ਕੌਮ ਦੇ ਮੇਲ-ਜੋਲ ਤੋਂ ਹੀ ਪਹਿਲੀ ਨਾਲੋਂ ਬਹੁਤੇ ਅੰਤਰੇ ਵਾਲੀ ਨਵੀਂ ਜਥਾਨ ਬਣਦੀ ਹੈ । ਜਿਵੇਂ ਕਿ ਮੁਸਲਮਾਨੀ ਅਸਰ ਹੇਠ ਉਰਦੂ ਬਣੀ ਸੀ । ਅਪਭ੍ਰੂਸ਼ ਦੀ ਬਣਤ ਵੀ ਅਜੇਹੇ ਇਤਿਹਾਸਕ ਪ੍ਰਗਾਵ ਦਾ ਹੀ ਸਿਟਾ ਹੈ । ਪਹਿਲੀ ਦੂਜੀ ਸਦੀ ਵਿਚ ਯਾ ਕੁਝ ਇਸ ਤੋਂ ਪਹਿਲਾਂ ਹਿੰਦੀ ਵਿਚ ਸ਼ਕ, ਆਭੀਰ ਆਦਿ ਕੁਛ ਕੌਮਾਂ ਦਾ ਪ੍ਰਵੇਸ਼ ਹੋਇਆ । ਇਸੇ ਜਾਤੀ-ਮੇਲ ਨੇ ਪੁਰਾਣੇ ਪ੍ਰਾਕ੍ਰਿਤਕ ਚਾਂਚਿਆਂ ਨੂੰ ਉਲਟਾਇਆ ਪਲਟਾਇਆ । 'ਆਭੀਰੀ' ਨਾਂ ਪੈਣ ਦਾ ਇਹ ਕਾਰਣ ਸੀ । ਸ੍ਰੀ ਹਰਿ ਹਰ ਨਾਥ ਟੰਡਨ, ਸੇਂਟ ਜੋਹਨ ਕਾਇਜ ਆਗਰਾ ਲਿਖਦੇ ਹਨ, 'ਈਸਾ ਦੀ ਦੂਜੀ ਤੀਜੀ ਸਦੀ ਵਿਚ ਮੁਲਤਾਨ, ਸਿੰਘ ਤੇ ਉਤਰੀ ਪੰਜਾਬ ਵਿਚ ਜੋ ਭਾਸ਼ਾ ਬੋਲੀ ਜਾਂਦੀ ਸੀ, ਉਸ ਅਪਭ੍ਰੂਸ਼ ਨੂੰ 'ਅਭੀਰੀ' ਕਹਿੰਦੇ ਸਨ । ਇਹ ਅਭੀਰੀ ਸਫੇਦ ਹੁਣਾਂ ਦੀ ਜਾਂ ਉਨ੍ਹਾਂ ਦੇ ਕੁਝ ਕੁ ਪਿਛੋਂ ਆਉਣ ਵਾਲੀ ਬਿਦੇਸੀ ਜਾਤੀ ਦੀ ਬੋਲੀ ਸੀ, ਜੋ ਇਨ੍ਹਾਂ ਕੌਮਾਂ ਦੇ ਫੈਲਾ ਦੇ ਨਾਲ ਨਾਲ ਪੰਜਾਬ ਤੇ ਪੱਛਮੀ ਰਾਜਪੂਤਾਨੇ ਵਿਚ ਪਸਰਦੀ ਗਈ । ਇਨ੍ਹਾਂ ਕੌਮਾਂ ਵਿਚੋਂ ਗੁਰਜ਼ਰ ਯਾ ਗੁਜ਼ਰ ਨਾਂ ਦੀ ਇਕ ਬਹਾਦਰ ਕੌਮ ਵੀ ਸੀ, ਜਿਸ ਨੇ ਆਪਣੇ ਜੋਰ ਨਾਲ ਸਿੰਘ ਤੇ ਮੁਲਤਾਨ ਵਿਚ ਰਾਜ ਕਾਇਮ ਕੀਤਾ । ਇਤਿਹਾਸਕਾਰ ਮਿਸਟਰ ਸਮਿੱਖ ਅਨੁਸਾਰ ਪੰਜਾਬੀ: ਦੀ: ਸਦੀ ਦੇ ਲਾਗੇ ਚਾਗੇ ਇਸ ਕੌਮ ਨੇ ਗੁਜਰਾਤ ਤੇ ਰਾਜਪੂਤਾਨੇ ਨੂੰ ਵੀ ਆਪਣੇ ਅਧੀਨ ਕਰ ਲਿਆ । ਅਜੇਹਾ ਹੌਣ ਕਾਰਣ ਗੁਜਰਾਤ ਤੇ ਰਾਜਪੂਤਾਨੇ ਦੀ ਰਾਜ-ਭਾਸ਼ਾ 'ਅਭੀਰੀ' ਹੋ ਗਈ ਤੇ ਇਸ ਦੇ ਪ੍ਰਗਾਵ ਨਾਲ ਇਨ੍ਹਾਂ ਇਲਾਕਿਆਂ ਦੀਆਂ ਪ੍ਰਾਕ੍ਰਿਤਾਂ ਦਾ ਰੂਪ ਬਦਲਣ ਵਿਗੜਨ ਲਗਾ । ਅਭੀਰੀ ਤੇ ਪ੍ਰਾਕ੍ਰਿਤ ਦੀ ਜੋ ਮਿੱਸੀ ਵਰਤੋਂ ਲਈ, ਉਸੇ ਬੋਲੀ ਦਾ ਨਾਂ ਅਪਭ੍ਰੂਸ਼ ਪਿਆ ।'

(ਪ੍ਰਿਵੈਰਾਜ ਰਾਸੇ, ਭੂਮਿਕਾ ਪੰਨਾ 37)

ਪ੍ਰੇ: ਹੀਰਾ ਲਾਲ ਜੈਨ ਨੇ ਵੀ ਇਹ ਗੱਲ ਆਖੀ ਹੈ ਕਿ ਮਹਾਂ ਭਾਰਤ ਮੁਤਾਬਕ ਅਭੀਰਾਂ ਦਾ ਗੜ੍ਹ ਨਗਰ ਕੋਟ (ਕਾਂਗੜਾ) ਸੀ । ਜਦੋਂ ਇਹ ਗੁਜਰਾਤ ਵੱਲ ਵਧੇ ਤਾਂ ਇਨ੍ਹਾਂ ਦੀ ਟੱਕੀ ਯਾ ਠੱਕੀ ਭਾਸ਼ਾ ਦਾ ਪ੍ਰਵਾਹ ਵੀ ਉਸ ਪਾਸੇ ਵਗਿਆ । ਇਹ ਟੱਕੀ, ਟੱਕ ਦੇਸ਼ (ਪੰਜਾਬ) ਦੀ ਹੀ ਬੋਲੀ ਸੀ ।

ਸੇ ਭਾਰਤ ਮੁਨੀ ਨੇ ਜਿਸ 'ਅਭੀਰੀ' ਦਾ ਜ਼ਿਕਰ ਕੀਤਾ ਹੈ, ਉਹ ਅਜੇਹੇ ਪਰਿਵਰਤਨ ਦਾ

ਫਾਲਿਕ ਦਾ ਆਹੀਰਾਂ ਦਾ ਜ਼ਿਕਰ ਮਹਾਂ ਭਾਰਤ ਵਿਚ ਚਾਰ ਬਾਈਂ ਮਿਲਦਾ ਹੈ । ਇਕ ਥਾਂ ਲਿਖਿਆ ਹੈ ਕਿ ਇਹ ਸਿੰਘ ਦੇ ਪੱਛਮ ਵਿਚ ਰਹਿਣ ਵਾਲੀ ਕੌਮ ਹੈ । ਇਨ੍ਹਾਂ ਦੀ ਬਦੋਲਤ ਸੁਰਸਤੀ (ਬਾਣੀ) ਲੋਪ ਹੋ ਗਈ । ਦੂਜੀ ਥਾਂ ਦੇਣਾਚਾਰਜ ਦੀ ਫੈਜ ਵਿਚ ਇਸ ਕੌਮ ਦੇ ਜੋਥੇ ਸਿਪਾਹੀ ਭਰਤੀ ਹੋਏ ਲਿਖੇ ਹਨ । ਤੀਜੀ ਥਾਂ ਅਰਜਨ ਨਾਲ ਪੰਜ-ਨਦ ਪਾਸ ਇਨ੍ਹਾਂ ਦੀ ਲੜਾਈ ਦਾ ਜ਼ਿਕਰ ਹੈ । ਚੌਥੀ ਥਾਂ ਅਭੀਰ ਲੋਕ ਪਾਂਡਵਾਂ ਦੇ ਯੱਗ ਵਿਚ ਭੇਟਾ ਚੜ੍ਹਾਉਂਦੇ ਦੱਸੇ ਹਨ । ਅਭੀਰ ਲੋਕ ਸਿੰਘ ਤੋਂ ਉਠ ਕੇ ਪੰਜਾਬ ਤੇ ਰਾਜਸਥਾਨ ਵਿਚ ਦੀ ਹੁੰਦੇ ਆਮਰ ਗੁਜਰਾਤ ਵਿਚ ਜਾ ਵਿਸੇ ਸਨ । ਹੁਣ ਵੀ ਰੋਹਤਕ ਗੁਜਰਾਉਂ ਲਾਗੇ ਇਸ ਕੌਮ ਦੀ ਵੱਡੀ ਹੈ ਤੇ ਇਨ੍ਹਾਂ ਦੀ ਬੋਲੀ ਨੂੰ 'ਅਹੀਰਵਤੀ' ਕਿਹਾ ਜਾਂਦਾ ਹੈ । ਰਾਜਸਥਾਨੀ ਦੀ ਉਪਬੋਲੀ ਮਾਲਵੀ ਨੂੰ ਵੀ 'ਅਹੀਰਨੀ' ਕਿਹਾ ਦੇਂਦੇ ਹਨ । ਇਸੇ ਤਰ੍ਹਾਂ ਗੁਜਰਾਤੀ ਦੀ ਖਾਨ—ਦੇਸੀ ਉਪਭਾਸ਼ਾ ਵੀ 'ਅਹੀਰਨੀ' ਨਾਲ ਪ੍ਰਕਾਰੀ ਜਾਂਦੀ ਹੈ ।

ਹੀ ਕੋਈ ਸਿਟਾ ਸੀ। ਨਾ ਤੋ ਉਹ ਨਿਰੀ ਪੁਰੀ ਅਭਿਰਾਂ ਦੀ ਬੋਲੀ ਸੀ, ਨਾ ਹੀ ਸੁਧ ਪ੍ਰਾਕ੍ਰਿਤ। ਭਰਤ ਮੁਨੀ ਦੇ ਨਜ਼ਦੀਕ ਦੇ ਸਮੇਂ ਵਿਚ ਹੀ ਵਰਗੁਚੀ* ਨੇ ਪ੍ਰਾਕ੍ਰਿਤਾਂ ਦਾ ਪਹਿਲਾ ਵਿਆਕਰਣ 'ਪ੍ਰਾਕ੍ਰਿਤ ਪ੍ਰਕਾਸ਼' ਲਿਖਿਆ। ਇਸ ਵਿਚ ਅਪਭੰਸ ਦਾ ਨਾਮ ਨਹੀਂ। ਪੰਜਵੀਂ ਸਦੀ ਦੀ ਰਚਨਾ 'ਨਾਰਦ ਸਿਮ੍ਰਤੀ' ਵਿਚ ਲਿਖਿਆ ਹੈ, 'ਉਸਤਾਦ ਵਿਦਿਆਰਥੀ ਨੂੰ ਸੰਸਕ੍ਰਿਤ, ਪ੍ਰਾਕ੍ਰਿਤ ਤੇ ਦੇਸ਼-ਭਾਸ਼ਾਂ[†] ਵਿਚ ਪੜ੍ਹਾਵੇ।' ਇਹ ਦੇਸ਼-ਭਾਸ਼ਾ ਅਪਭੰਸ ਹੀ ਹੋ ਸਕਦੀ ਹੈ।

[‡]ਪਹਿਲੀ ਵਾਰੀ ਰਾਜਾ ਧਰਸੇਨ ਵੱਲਭੀ (ਕਾਠੀਆਵਾੜ) ਦੇ 626 ਬਿ: (369 ਈ:) ਵਿਚ ਲਿਖਾਏ ਇਕ ਤਾਂਬਾ-ਲੇਖ ਵਿਚ 'ਅਪਭੰਸ' ਸ਼ਬਦ ਬੋਲੀ ਲਈ ਵਰਤਿਆ ਮਿਲਦਾ ਹੈ, ਉਥੇ ਲਿਖਿਆ ਹੈ, 'ਰਾਜਾ ਗੁਹਸੇਨ ਸੰਸਕ੍ਰਿਤ, ਪ੍ਰਾਕ੍ਰਿਤ ਤੇ ਅਪਭੰਸ ਤਿੰਨਾਂ ਵਿਚ ਕਾਵਿ-ਰਚਨਾ ਕਰਨ ਲਈ ਪ੍ਰਭੀਨ ਸੀ।' ਛੇਵੀਂ ਸਦੀ ਵਿਚ ਦੰਡ 'ਪ੍ਰਾਕ੍ਰਿਤ ਲਛਣ' ਵਿਚ ਅਪਭੰਸ ਨੂੰ 6 ਭਾਸ਼ਾਵਾਂ ਵਿਚ ਗਿਣਦਾ ਹੈ। ਇਸੇ ਸਦੀ ਦਾ ਸਾਹਿਤਕਾਰ ਭਾਮਹ ਬੋਲੀਆਂ ਦੇ ਲਿਹਾਜ਼ ਨਾਲ ਕਾਵਿ ਨੂੰ ਸੰਸਕ੍ਰਿਤ, ਪ੍ਰਾਕ੍ਰਿਤ ਤੇ ਅਪਭੰਸ ਤਿੰਨ ਭਾਗਾਂ ਵਿਚ ਵੰਡਦਾ ਹੈ (ਕਾਵਯਾਲੰਕਾ[‡] 1, 16)। ਬਾਣ ਭੱਟ (ਸੱਤਵੀਂ ਸਦੀ) ਕਾਦੰਬਰੀ ਵਿਚ ਲਿਖਦਾ ਹੈ ਕਿ ਜਦੋਂ ਰਜਾ ਸੈਰ ਲਈ ਨਿਕਲੇ ਤਾਂ ਪ੍ਰਾਕ੍ਰਿਤ ਕਵੀ ਤੋਂ ਇਲਾਵਾ ਉਨ੍ਹਾਂ ਨਾਲ ਇਕ ਭਾਸ਼ਾ ਦਾ ਕਵੀ ਵੀ ਸੀ। ਇਹ ਭਾਸ਼ਾ ਅਪਭੰਸ ਹੀ ਸੀ। ਅਫਵੀਂ ਸਦੀ ਦਾ ਮਸ਼ਹੂਰ ਸਮਾਲੋਚਕ ਦੰਡੀ ਆਪਣੇ 'ਕਾਵਯਾਦਰਸ਼' (ਅ: 1, 3[‡]) ਵਿਚ ਉਪਰੋਕਤ ਤਿੰਨਾਂ ਨਾਲ 'ਮਿਸਤ ਕਾਵਿ' ਮਿਲਾ ਕੇ ਸਾਹਿਤ ਨੂੰ ਚਾਰ

*ਮਿਸਟਰ ਹਾਰਨਲੇ ਇਸ ਦਾ ਸਮਾਂ ਪਹਿਲੀ ਸਦੀ ਮੰਨਦਾ ਹੈ।

(ਪੀ. ਡੀ. ਗੁਣੇ, ਪੰਨਾ 253)

[‡]ਡਾਕਟਰ ਪਿਸ਼ਲ, ਪ੍ਰੋ: ਗੁਣੇ ਤੇ ਗ੍ਰੀਅਰਸਨ ਦੇ ਵਿਚਾਰ ਅਨੁਸਾਰ ਉਹ ਸਭ ਸ਼ਬਦ ਦੇਸ਼-ਭਾਸ਼ਾ ਯਾ ਦੇਸੀ ਹਨ ਜਿਨ੍ਹਾਂ ਦਾ ਰੂਪ ਤੇ ਅਰਥ ਸੰਸਕ੍ਰਿਤ ਤੋਂ ਉਗਮਿਆ ਸਾਬਤ ਨਹੀਂ ਹੁੰਦਾ ਤੇ ਦੇਰ ਤੋਂ ਦੇਸ਼ ਵਿਚ ਚਾਲ੍ਹ ਹਨ। ਖੁਦ ਅਚਾਤਜ ਹੇਮ-ਚੰਦਰ ਇਸ ਦਾ ਸ਼ਬਦ-ਕੌਸ ਸੰਚਿਤ ਕਰ ਕੇ 'ਦੇਸੀ ਨਾਮ ਮਾਲਾ' ਨੂੰ ਰੱਖਣਾ ਪੰਜਦ ਕਰਦਾ ਹੈ। (ਦੇਖੋ 'ਦੀ ਦੇਸੀ ਨਾਮ ਮਾਲਾ ਆਫ ਹੇਮ ਚੰਦਰ' ਦੀ ਉਥਾਨਕਾ—ਮੁਰਲੀਧਰ ਬੈਨਰਜੀ) ਅਪਭੰਸ ਦੇ ਸਵੰਧੂ, 'ਪੁਸ਼ਪ ਦੰਤ', ਪਦਮ ਦੇਵ ਤੇ ਲੱਖਣ-ਦੇਵ ਆਦਿ ਬਹੁਤੇ ਕਵੀਆਂ 11ਵੀਂ ਸਦੀ ਤਕ ਇਸ ਨੂੰ ਦੇਸ਼-ਭਾਸ਼ਾ ਨੂੰ ਨਾਲ ਹੀ ਯਾਦ ਕੀਤਾ ਹੈ। ਇਸ ਤੋਂ ਪਹਿਲੇ ਮਹੌ ਭਾਰਤ, ਕਾਮ-ਸੂਤ੍ਰ ਤੇ ਕਾਦੰਬਰੀ ਆਦਿ ਵਿਚ ਵੀ 'ਦੇਸ਼-ਭਾਸ਼ਾ' ਦਾ ਜਿਕਰ ਹੈ।

[‡]ਜੇ ਕਾਲੀ ਦਾਸ ਦੀ ਰਚਨਾ ਵਿਕ੍ਰਮੋਰਵਸੀ ਨਾਟਕ ਵਿਚ ਆਈ ਪ੍ਰਾਕ੍ਰਿਤ ਵੰਨਗੀ ਨੂੰ ਪ੍ਰਮਾਣੀਕ ਮਿਨ ਲਿਆ ਜਾਵੇ ਤਾਂ ਅਪਭੰਸ ਦਾ ਜਨਮ-ਕਾਲ ਪੰਜਵੀਂ ਸਦੀ ਹੀ ਮਿਥਿਆ ਜਾਂ ਫਕਦਾ ਹੈ :—

ਨਮੂਨਾ ਇਹ ਹੈ :—

'ਮਈ' ਜਾਣਿਅੰ ਮਿਅਲੋਅਣੀ, ਲਿਸਅਰੁ ਕੋਈ ਹਰੇਇ

ਜਾਵ ਣੁ ਣਵ ਤੁਡਿ ਸਾਮਲ, ਧਾਰਾਹਰੁ ਵਰਸੋਇ।'

[ਵਿ: ਨਾਟਕ ਚੌਥਾ ਅੰਕ]

ਡਾ: ਤਗਾਰੇ ਅਪਭੰਸ ਦਾ ਅਰੰਭ ਕਾਲ ਤੀਜੀ ਸਦੀ ਹੀ ਮੰਨਦੇ ਹਨ (ਪੰਨਾ 1, ਗਿਸਟੋਰੀ-ਕਲ ਗ੍ਰਾਮਰ ਆਫ ਅਪਭੰਸ)

ਹਿਸਿਆਂ ਵਿਚ ਤਕਸੀਮ ਕਰਦਾ ਹੈ। ਦੌੜੀ ਇਸ ਦਾ ਮੋਟਾ ਜਿਹਾ ਲੱਡਣ ਇਹ ਕਰਦਾ ਹੈ, 'ਅਭੀਰ ਆਦਿਕ ਦੀ ਬੋਲੀ ਕਵੀਆਂ ਵਿਚ ਅਪਭੰਸ ਕਰ ਕੇ ਸ਼ਸ਼ਹੂਰ ਹੈ ਅਤੇ ਸ਼ਸ਼ਤਰਾਂ ਵਿਚ ਸੰਸਕ੍ਰਿਤ ਤੋਂ ਭਿੰਨ ਬਾਬੀਆਂ ਨੂੰ ਵੀ ਅਪਭੰਸ ਆਖ ਦਿੱਤਾ ਜਾਂਦਾ ਹੈ।' ਮਾਲੂਮ ਹੁੰਦਾ ਹੈ ਭਰਤ ਮੁਨੀ ਤੋਂ ਲੇ ਕੇ ਦੌੜੀ ਦੇ ਜਮਾਨੇ ਤਕ ਇਨ੍ਹਾਂ ਤਿੰਨ ਕੁ ਸੌ ਸਾਲਾਂ ਵਿਚ ਅਪਭੰਸ ਬਤੌਰ ਬੋਲੀ ਦੇ ਆਪਣਾ ਆਸਣ ਕਾਇਮ ਕਰ ਚੁਕੀ ਸੀ। ਇਹ ਦੋਵੇਂ ਹੀ ਲੇਖਕ ਇਸ ਬੋਲੀ ਦਾ ਆਖੀਗਾ ਵਲੋਂ ਵਰਤਿਆ ਜਾਣਾ ਲਿਖਦੇ ਹਨ। ਸੰਭਵ ਹੈ ਕਿ ਪਹਿਲਾਂ ਪਹਿਲਾਂ ਇਸੇ ਜਾਤੀ ਵਿਚ ਇਸ ਦਾ ਜ਼ਿਆਦਾ ਵਰਤਾਰਾ ਰਿਹਾ ਹੋਵੇ ਅਤੇ ਬਾਦ ਵਿਚ ਦੂਜੀਆਂ ਜਾਤੀਆਂ ਨੇ ਇਸ ਲੋਕ-ਬੋਲੀ ਨੂੰ ਅਪਣਾ ਲਿਆ ਹੋਵੇ।

ਉਦਿਓਤਨ ਸੂਰੀ (778 ਈ.) ਅਪਭੰਸ ਦੀ ਸਿਫਤ ਕਰਦਾ ਆਖਦਾ ਹੈ, 'ਅਪਭੰਸ-ਕਾਵਿ ਭਾਵੇਂ ਨਿਰੋਲ ਹੋਵੇ ਤੇ ਭਾਵੇਂ ਸੰਸਕ੍ਰਿਤ ਪ੍ਰਕਿਰਤ ਨਾਲ ਮਿੱਸਾ, ਭਾਵੇਂ ਕੋਮਲ ਹੋਵੇ ਯਾ ਅਕੰਮਲ, ਬਰਸਾਤੀ ਪਹਾੜੀ ਨਾਲੇ ਵਾਂਗ ਉਮਡਦਾ ਬੇ-ਰੋਕ ਵਹਿਦਾ ਅਤੇ ਗੁੱਸੇ ਹੋਈ ਗੋਰੀ ਦੀਆਂ ਗੱਲਾਂ ਬਾਤਾਂ ਵਾਂਗ ਮਨੋਹਰ ਲਗਦਾ ਹੈ।' ਨੇਵੀਂ ਸਦੀ ਵਿਚ ਅਚਾਰਜ ਰੁਦਟ ਜਥਾਨ ਦੇ ਨਕਤੇ ਤੋਂ ਕਾਵਿ ਦੇ ਕੁਲ ਛੇ ਭੇਦ—ਸੰਸਕ੍ਰਿਤ, ਪ੍ਰਕਿਰਤ, ਮਾਗਧੀ, ਸ਼ੈਂਠੀ, ਪੈਸ਼ਚੀ ਤੇ ਅਪਭੰਸ—ਕਰਦਾ ਹੈ। (ਹੇਮ ਚੰਦਰ, ਤਿਵਿਕਮ, ਸਿਹੁਰਾਜ, ਲਫ਼ਮੀਹਰ, ਸੇਸ਼ਕ੍ਰਿਸਣ, ਮਾਰਕੰਡੇ ਆਦਿ ਵਿਆਕਰਣੀਆਂ ਅਤੇ ਭੋਜਰਾਜ, ਜਿਨਦੱਤ ਸੂਰੀ ਤੇ ਅਮਰ ਚੰਦ ਆਦਿ ਹੋਰ ਵਿਦਵਾਨਾਂ ਵੀ ਇਹੋ ਛੇ ਭਾਸ਼ਾਂ ਗਿਣੀਆਂ ਹਨ) ਦਸਵੀਂ ਸਦੀ ਦੇ ਵਿਦਵਾਨ ਰਾਜ-ਸੇਖਰ (880-920) ਨੇ ਆਪਣੀ ਪੁਸਤਕ 'ਕਾਵਿ-ਮੀਮਾਂਸਾ' ਵਿਚ ਬਾਂ ਬਾਂ ਅਪਭੰਸ ਦਾ ਜ਼ਿਕਰ ਕੀਤਾ ਹੈ। ਉਹ ਇਹ ਵੀ ਅਖਦਾ ਹੈ ਕਿ ਇਸ ਬੋਲੀ ਦੀ ਵਰਤੋਂ ਮਰੂ (ਗਜ਼ਿਸਥਾਨ), ਟੱਕ (ਪੂਰਬੀ ਪੰਜਾਬ) ਤੇ ਭਦਾਨਕ (ਜ਼ਿਲਾ ਜੇਹਲਮ ਦਾ ਭਦਾਵਤੀ ਵਾਲਾ ਹਿੱਸਾ) ਆਦਿ ਇਲਾਕਿਆਂ ਵਿਚ ਆਮ ਹੈ।¹

11ਵੀਂ ਸਦੀ ਦੇ ਬੋਧੀ ਪ੍ਰਕਿਰਤ ਵਿਆਕਰਣੀ ਪੁਰਸੋਤਮ ਦੇ ਸਥਦਾਂ ਵਿਚ ਇਹ ਵਰਤੋਂ ਵੀ ਪਤਵੰਤੇ ਤਬਕੇ ਵਿਚ ਸੀ।

ਪੰਡਤ ਗੋਰੀ ਸੰਕਰ ਹੀਰਾ ਚੰਦ ਓਚਾ ਇਸੈ ਗੱਲ ਦੀ ਪੁਸ਼ਟੀ ਕਰਦੇ ਲਿਖਦੇ ਹਨ, 'ਅਪਭੰਸ ਭਾਸ਼ਾ ਦਾ ਪ੍ਰਚਾਰ ਲਾਟ (ਗੁਜਰਾਤ) ਸੁਰਸ਼ਟਰ, ਤ੍ਰਹਣ (ਮਾਰਵਾੜ) ਦੱਖਣੀ ਪੰਜਾਬ, ਰਾਜ-ਪੂਤਾਨਾ, ਅਵੰਤੀ ਤੇ ਮੰਦਸੋਰ ਆਦਿ ਵਿਚ ਸੀ।' (ਮਧਕਾਲੀਨ ਭਾਰਤੀ ਸੰਸਕ੍ਰਿਤੀ, ਪੰਨਾ 111)

ਕਈ ਵਿਦਵਾਨਾਂ ਅਪਭੰਸ ਨੂੰ ਪ੍ਰਕਿਰਤਾਂ ਵਿਚ ਹੀ ਗਿਣ ਛੱਡਿਆ ਹੈ ਪਰ ਇਹ ਠੀਕ ਨਹੀਂ। ਇਸ ਸਮੇਂ ਸਾਹਿਤਕ ਪ੍ਰਕਿਰਤ ਤਾਂ ਆਪਣੀ ਪੀ ਅਪਭੰਸ ਨੂੰ ਘਰ ਬਾਰ ਸੰਭਾਲ ਆਪ ਲੋਪ ਹੋ ਗਈ ਸੀ। ਅਪਭੰਸ ਵਿਚ ਪ੍ਰਕਿਰਤ ਨਾਲੋਂ ਦੇਸੀ ਸ਼ਬਦ ਬਹੁਤੀ ਮਿਕਦਾਰ ਵਿਚ ਸਨ, ਕਾਰਕ ਤੇ ਲਿੰਗ-ਭੇਦ ਵੀ ਘੱਟ ਸੀ ਅਤੇ ਹੋਰ ਖਾਸ ਵਿਸ਼ੇਸ਼ਤਾਵਾਂ ਇਹ ਸੀ ਕਿ ਇਹ ਵਹੜੇ ਵਿਸ਼ੇਸ਼ਾਤਮਕ ਯਾਂ ਨਿਖ਼ਤਵੀ ਬਣਤਰ ਵਾਲੀ ਸੀ। ਇਸ ਕਰ ਕੇ ਇਸ ਦੀ ਵੱਖਰੀ

1. ਅਪਭੰਸ ਕਾਵਿ ਤ੍ਰਯੀ, ਪੰਨਾ 96-99। 2. 'ਹਿਸਟੋਰੀਕਲ ਗ੍ਰਾਮਰ ਆਫ਼ ਅਪਭੰਸ', ਪੰਨਾ 1 ਤੋਂ 3 (ਡਾਂ ਤਗਾਰੇ) 3. ਨਾਗਰੀ ਪ੍ਰਚਾਰਣੀ ਪੱਤ੍ਰੂਕਾ ਸੰਮਤ 2002 ਅੰਕ, 1, 2, 3, 4 ਪ੍ਰੋ: ਹੀਰਾ ਲਾਲ ਜੈਨ, 4. ਹਿੰਦੂਸਤਾਨੀ (ਜੁਲਾਈ 1936) ਸੁਰਜ ਕਰਣ ਪਾਰੀਕ।

ਹਸਤੀ ਤੋਂ ਇਨਕਾਰੀ ਨਹੀਂ ਹੋ ਸਕੀਦਾ । ਭਾਸ਼ਾ-ਵਿਗਿਆਨ ਦੇ ਲਿਹਾਜ਼ ਨਾਲ ਸੰਸਕ੍ਰਿਤ, ਪਾਲੀ ਤੇ ਪ੍ਰਾਕ੍ਰਿਤਾਂ ਵਿਚ ਬਹੁਤਾ ਫਰਕ ਨਹੀਂ ਸੀ । ਪ੍ਰਾਕ੍ਰਿਤ ਯਾ ਪਾਲੀ ਰਚਨਾ ਵਿਚ ਤਦਕਵ ਸ਼ਬਦਾਂ ਦੀ ਥਾਂ ਤਤਸਮ ਰਖਣ ਨਾਲ ਅਤੇ ਦ੍ਰਿੜਵਚਨ ਤੇ ਆਤਮਨੇ ਪਦ ਕਰ ਸੇਣ ਨਾਲ ਛੱਟ, ਸੰਸਕ੍ਰਿਤ ਬਣ ਜਾਂਦੀ ਸੀ । ਪਰ ਅਪਭ੍ਰੂਨ, ਪੁਰਾਣੀ ਭਾਸ਼ਾ-ਪਾਰਾ ਤੋਂ ਇਕ ਇਨਕਲਾਬੀ ਕਰਵਾਟ ਖਾ ਕੇ ਬਣੀ ਸੀ ਇਸ ਲਈ ਇਹ ਸੰਸਕ੍ਰਿਤ ਆਦਿ ਤੋਂ ਦੂਰ ਦੀ ਤੇ ਵੱਖਰੀ ਚੀਜ਼ ਬਣ ਗਈ । ਅਪਭ੍ਰੂਨ ਨੂੰ ਵਰਤਮਾਨ ਬੋਲੀਆਂ ਨਾਲ ਮਿਲਾਉਣਾ ਜਿਤਨਾ ਸੌਖਾ ਹੈ, ਉਤਨਾ ਹੀ ਇਸ ਨੂੰ ਪਿਛੇ ਨਾਲ ਮਿਲਾਉਣਾ ਅੰਖਾ ਹੈ । ਇਸ ਦਾ ਇਕੋ ਇਕ ਕਾਰਣ ਇਸ ਦੀ ਨਿਰਾਲੀ ਨਿਖੇੜਕ (ਵਿਜੇਗਾਤਮਕ) ਹਸਤੀ ਹੈ ।

ਇਨ੍ਹਾਂ ਸਾਰੀਆਂ ਗੱਲਾਂ ਤੋਂ ਸਿੱਧ ਹੈ ਕਿ ਸੁਤੰਤਰ ਹਸਤੀ ਦੀ ਮਾਲਕ ਅਪਭ੍ਰੂਨ ਛੇਵੀਂ ਸੱਤਵੀਂ ਸਦੀ ਤੋਂ ਬੋਲ-ਚਾਲ ਦੀ ਜਥਾਨ ਹੋਣ ਤੋਂ ਇਲਾਵਾ ਸਾਹਿਤਕ ਮੰਡਲ ਵਿਚ ਆਗਾਮੀ ਸੀ ਤੇ ਇਸ ਦਾ ਖੇਤਰ ਸਿੱਧ, ਪੰਜਾਬ, ਰਾਜਸਥਾਨ ਤੇ ਗੁਜਰਾਤ ਸੀ । ਇਥੋਂ ਦੀ ਅਪਭ੍ਰੂਨ ਹੀ ਟਕਸਾਲੀ ਮੰਨੀ ਜਾਂਦੀ ਸੀ । ਗੁਜਰਾਤੀਆਂ ਬਾਰੇ ਤਾਂ ਭੋਜਰਾਜ ਨੇ 'ਸਰਸੂਰੀ ਕੰਠਾਭਰਣ' ਵਿਚ ਇਥੋਂ ਤੁਕ ਲਿਖਿਆ ਹੈ ਕਿ ਇਹ ਅਪਭ੍ਰੂਨ ਤੋਂ ਬਕੈਰ ਸੰਤੁਸ਼ਟ ਹੀ ਨਹੀਂ ਹੁੰਦੇ । ਦਸਵੀਂ ਸਦੀ ਤੁਕ ਇਸ ਦਾ ਜ਼ੋਰ ਪੰਜਾਬ ਤੇ ਰਾਜਸਥਾਨ ਵਿਚ ਹੀ ਸੀ । ਇਸ ਤੋਂ ਬਾਦ ਗੁਜਰਾਤ ਇਕ ਤਰ੍ਹਾਂ ਇਸ ਦਾ ਗੜ੍ਹ ਹੀ ਬਣ ਗਿਆ । ਬਦਾਮਨੀ ਨੇ ਸਾਧਾਂ ਸੰਤਾਂ ਨੂੰ ਸਰਹੱਦੀ ਇਲਾਕਿਆਂ ਤੋਂ ਦੂਰ ਪੱਕ ਦਿਤਾ ਤੇ ਉਥੇ ਇਸ ਦੀ ਮਹੱਤਤਾ ਫੈਲੀ ।

ਅਪਭ੍ਰੂਨ ਦੇ ਨਾਗਰ, ਉਪਨਾਗਰ ਤੋਂ ਬ੍ਰਾਚੜ ਤਿਨ ਭੇਦ ਕੀਤੇ ਗਏ । ਨਗਰ ਰਾਜ-ਪੂਤਾਨੇ ਤੇ ਗੁਜਰਾਤ ਵਿਚ, ਉਪਨਾਗਰ ਪੰਜਾਬ ਤੇ ਮਾਲਵਾ ਪ੍ਰਾਂਤ ਵਿਚ ਤੇ ਬ੍ਰਾਚੜ ਸਿੱਧ ਵਿਚ ਚਾਲੂ ਸੀ ।

ਇਕ ਤਰ੍ਹਾਂ ਨਾਗਰ ਯਾ ਪਛੌਮੀ ਅਪਭ੍ਰੂਨ ਉਤਰੀ ਹਿੰਦ ਦੀ ਪ੍ਰਮਾਣਿਕ ਸਾਹਿਤਕ ਭਾਸ਼ਾ ਸੀ, ਜਿਸ ਦਾ ਦਸਵੀਂ ਸਦੀ ਤੋਂ ਬਾਰ੍ਵੀਂ ਸਦੀ ਤੁਕ ਜਿਆਦਾ ਜ਼ੋਰ ਰਿਹਾ । ਕਾਰਣ ਇਹ ਹੈ ਕਿ ਹਿੰਦੁਸਤਾਨ ਵਿਚ ਇਸ ਸਮੇਂ ਹਰਸ਼ ਵਰਘਨ (606—647 ਈ:) ਦੀ ਮੌਤ ਪਿਛੋਂ ਪੁਰਾਣਾ ਕੇਂਦਰੀ ਰਾਜ ਸਮਾਜ ਤਾਂ ਸੰਸਕ੍ਰਿਤ ਵਾਂਗ ਅੰਤਮ ਸੁਆਸਾਂ ਤੇ ਜਾ ਚੁਕਾ ਸੀ । ਤੇ ਤੁਰਕ-ਮੁਸਲਿਮਾਨਾਂ ਦੀ ਆਮਦ ਨੇ ਇਕ ਨਵੀਂ ਦਸ਼ਾ ਪੈਦਾ ਕਰ ਦਿੱਤੀ ਸੀ । ਜਿਥੇ ਇਹ ਰਾਜਸੀ ਤੇ ਸਮਾਜੀ ਦਸ਼ਾ, ਲੋਕਾਂ ਲਈ ਇਕ ਨਵਾਂ ਵਾਤਾਵਰਣ ਪੈਦਾ ਕਰ ਰਹੀ ਸੀ, ਉਥੇ ਸਾਹਿਤਕ ਦੁਨੀਆਂ ਵਿਚ ਵੀ ਇਸ ਤਬਦੀਲੀ ਨੇ ਅਪਭ੍ਰੂਨ ਦੇ ਰੂਪ ਵਿਚ 'ਨਵੇਂ ਫੁਲ' ਪਿੜਾਏ ।

ਬ੍ਰਾਹਮਣ ਲੋਕ ਸੰਸਕ੍ਰਿਤ ਨੂੰ ਛੁਹਣ ਨਹੀਂ ਸੀ ਦਿੰਦੇ ਅਤੇ ਉਨ੍ਹਾਂ ਨੇ ਆਪਣੇ ਅਸਰ ਰਸੂਖ ਨਾਲ ਸਾਹਿਤਕ ਪ੍ਰਾਕ੍ਰਿਤਾਂ ਨੂੰ ਵੀ ਇਕ ਤਰ੍ਹਾਂ ਦਬਾ ਹੀ ਦਿਤਾ ਸੀ । ਪਰੰਤੂ ਇਸ ਸਮੇਂ

[†]In the 10th-12th centuries, the Western Apabhramsa speech was in full vigour, and was common language of literature, (apart from the Sanskrit & the Prakrits), and undoubtedly also of general communication.

ਸਾਧਾਰਣ ਲੋਕਾਂ ਅਤੇ ਸੰਤਾਂ ਸਾਧੂਆਂ ਦੀ ਕਿਰਪਾ ਨਾਲ ਇਹ ਬੋਲੀ ਪ੍ਰਭੁਲਤ ਹੋਈ। ਅਸੀਂ ਵੇਖਦੇ ਹਾਂ ਕਿ ਅਪਭ੍ਰੂਸ ਦੇ ਸਾਹਿਤ ਵਿਚ ਬਹੁਤਾ ਹਿੱਸਾ ਜੈਨੀ ਸਾਧੂਆਂ, ਯਾਂ ਸਿੱਧਾਂ, ਜੋਗੀਆਂ ਤੇ ਨਾਥਾਂ ਦਾ ਹੀ ਹੈ। ਪੂਰਬੀ ਹਿੰਦ ਵਲ ਸਿੱਧਾਂ ਅਤੇ ਪਛਮੀ ਹਿੰਦ ਵੱਲ ਜੈਨੀ ਸਾਧੂਆਂ ਇਸ ਬੋਲੀ ਰਾਹੀਂ ਆਪਣੇ ਵਿਚਾਰ ਅਤੇ ਗਿਆਨ-ਮਈ ਉਪਦੇਸ਼ ਲੋਕਾਂ ਨੂੰ ਸੁਣਾਏ। ਦਿੰਗੰਭਰ ਜੈਨੀਆਂ ਦੀ ਤਾਂ ਇਹ ਦੇਰ ਤਕ ਧਾਰਮਿਕ ਭਾਸ਼ਾ ਹੀ ਬਣੀ ਰਹੀ। ਇਨ੍ਹਾਂ ਤੋਂ ਇਲਾਵਾ ਸਰਹਪਾ (760) ਸ੍ਰੰਗੜ੍ਹ ਦੇਵ (790 ਈ.), ਕਣ੍ਠਪਾ (840), ਦੇਵਸੇਨ (933), ਪੁਸ਼ਪਦੰਤ (959), ਯੋਗੀ-ਦੂ (1000), ਮੁੜ, ਰਾਮ ਜਿਹ (1000), ਧਨਪਾਲ, 1000), ਅੱਦਹਮਾਂਦ (1010), ਬੱਥਰ (1050), ਕਨਕਾਮਰ (1060), ਜਿਨਦੱਤ ਸੂਰੀ (1100), ਹੇਮ ਚੰਦ੍ਰ (1120), ਹਤਿ ਭਦ੍ਰ ਸੂਰੀ (1159), ਵਰਦੱਤ, ਮਹੇਸੂਰਸੂਰੀ, ਸੇਮਪ੍ਰਭੂ ਸੂਰੀ (1195), ਬਿਨਯੁਦ੍ਧ (1200), ਲੱਖਣ (1257), ਜੱਜਲ (180) ਆਦਿ ਕਵੀਆਂ ਨੇ ਮਣਾ-ਮੂੰਹ ਅਪਭ੍ਰੂਸ ਸਾਹਿਤ ਰਚਿਆ, ਜਿਸ ਵਿਚ ਕਈ ਤਰ੍ਹਾਂ ਦੇ ਅਨੁਠੇ ਕਾਵਿ-ਚਮਤਕਾਰ ਹਨ। ਇਸ ਸਾਹਿਤ ਵਿਚ ਜੋ ਭਾਰਤੀ ਜਿੰਦਗੀ ਦੇ ਰਿਤਰ ਮਿਲਦੇ ਹਨ; ਉਹ ਸੰਸਕ੍ਰਿਤ ਸਾਹਿਤ ਵਿਚ ਪ੍ਰਾਤ ਨਹੀਂ। ਇਸ ਦੇ ਪ੍ਰਾਨ ਵਿਸ਼ੇ ਰਹਸ਼ਦਾਦੀ ਗਿਆਨ ਤੇ ਜੰਗ ਸੁਧ ਆਦਿ ਹਨ। ਇਸ ਵਕਤ ਵਿਚ ਪਾਲ ਬੰਸ ਦੇ ਬੋਧੀ ਰਾਜੇ, ਰਾਸ਼ਟਰ ਕੁਟ ਦੇ ਜੈਨੀ ਰਾਜੇ ਤੇ ਗੁਜ਼ਰਾਤ ਦੇ ਪ੍ਰਤਿਹਾਰ ਤਿੰਨ ਹੀ ਤੇਜ਼ ਵਾਲੇ ਰਾਜਬੰਸ ਸਨ। ਬਾਕੀ ਨਿਕੇ ਰਿਕੇ ਰਜਵਾੜੇ ਲੜ ਰਹੇ ਸਨ ਤੇ ਇਸ ਦਸ਼ਾ ਦਾ ਸਾਹਿਤ ਤੇ ਅਸਰ ਪੈਣਾ ਲਾਜ਼ਮੀ ਸੀ, ਜੋ ਬੀਰ-ਕ ਵਿਚ ਦੇ ਰੂਪ ਵਿਚ ਉਜਾਗਰ ਹੋਇਆ।

ਇਸ ਸੰਤੇ ਅਪਭ੍ਰੂਸ ਚੰਗੇ ਪੜ੍ਹੀਆਂ ਲਿਖਿਆਂ ਪਤਰੰਤਿਆਂ ਦੀ ਪ੍ਰਮਾਣਿਕ ਬੋਲੀ ਸੀ ਅਤੇ ਇਹ ਬੱਦੇ ਬੋਲੀ ਦੇ ਕਿਸੇ ਵੀ ਟਕਸਾਲੀ ਜ਼ਬਾਨ ਦੇ ਮੁਕਾਬਲੇ ਤੇ ਘਟ ਹੈਸੀਅਤ ਨਹੀਂ ਸੀ ਰੱਖਦੀ। ਸਰ ਜਾਰਜ ਗ੍ਰੀਅਰਸਨ ਲਿਖਦੇ ਹਨ—

‘ਜਦੋਂ ਸਥਾਨਕ ਅਪਭ੍ਰੂਸਾਂ ਦੀਆਂ ਇਹ ਰਚਨਾਵਾਂ ਵਧ ਤੋਂ ਵਧ ਲੋਕ-ਪਿਆਰੀਆਂ ਹੋ ਗਈਆਂ ਤਾਂ ਸ਼ੀਲੀ ਦੀ ਇਕ ਪੱਕੀ ਲੀਹ ਪੈ ਗਈ ਅਤੇ ਪ੍ਰਕ੍ਰਿਤਾਂ ਵਾਂਗ ਇਕ ਖਾਸ ਅਪਭ੍ਰੂਸ ਸਾਹਿਤਕ ਭਾਸ਼ਾ ਦੇ ਰੂਪ ਵਿਚ ਨਿਖਰ ਆਈ, ਜਿਸ ਵਿਚ ਪੱਛਮੀ ਹਿੰਦ ਦੀਆਂ ਕਾਵਿ-

ਇਹ ਸੰਤ, ਸਾਧੂ, ਪੰਡਤਈ ਮਤ ਦੇ ਵਿਰੋਧੀ ਸਨ, ਸਰਹਪਾ (760 ਈ.) ਲਿਖਦਾ ਹੈ—‘ਪੰਡਿਆ ਸਅਲ ਸੱਤ ਬਖਾਣਦਿ। ਦੇਹਹਿ ਬੁਧ ਬੰਸਤ ਨਾ ਜਾਣਦਿ। ਅਮਣਾਗਮਣ ਣਤੇਣ ਬਿਖੰਡਿਆ। ਤੋਂ ਬਿ ਟਿਲੱਜ ਭਣਦਿ ਹਉਂ ਪੰਡਦਿ।’

ਇਕ ਬੱਚੂ ਯਾਨੀ ਨਾਂ ਦਾ ਇਕ ਫਿਰਕਾ, ਬੁਧ ਮਤ ਦੀ ਸਾਖ ਸੀ, ਜੋ ਸੌਵ ਸਿੱਧਾਂਤਾਂ ਨੂੰ ਅਪਣਾ ਕੇ ਤਾਤੀਕ ਹੋ ਗਿਆ ਸੀ ਇਸ ਦੇ ਮੋਢੀ ਸਿੱਧ ਕਹੇ ਜਾਂਦੇ ਸਨ। ਇਹੋ ਮਤ ‘ਸਹਜੀਆ’ ਨਾਂ ਤੇ ਵੀ ਮਸ਼ਹੂਰ ਰਿਗ ਤੇ ਇਸ ਦਾ ਜਿਆਦਾ ਜ਼ੋਰ ਬਿਹਾਰ ਅਸਾਮ ਵਲ ਸੀ। ਇਸ ਦੇ ਵਿਚਚਾਰ-ਮਈ ਕਰਮ ਕਾਂਡਾਂ ਦੀ ਵਿਰੋਧਤਾ ਲਈ ਜ਼ਲੰਧਰ ਨਾਥ, ਮਛੰਦਰ ਨਾਥ ਤੇ ਗੋਰਖ ਨਾਥ ਆਦਿ ਨੇ ਜੰਗ ਮਤ ਚਲਾਇਆ ਜਿਸ ਨੂੰ ‘ਨਾਥ ਪੰਥ’ ਵੀ ਕਹਿੰਦੇ ਹਨ। ਇਨ੍ਹਾਂ ਲੋਕਾਂ ਬਿਰਕਤੀ ਤੇ ਤਪ ਉਤੇ ਜਿਆਦਾ ਜ਼ੋਰ ਦਿਤਾ ਤੇ ਇਨ੍ਹਾਂ ਦਾ ਪ੍ਰਭਾਵ ਪੰਜਾਬ ਵਲ ਸੀ। ਇਸ ਸੰਪੂਰਾ ਦੇ ਸਾਧੂ ਜੋਗੀ ਤੇ ਨਾਥ ਕਰੇ ਜਾਂਦੇ ਸਨ। ਪਿਛੋਂ ਸਿੱਧ, ਜੋਗੀ ਤੇ ਨਾਥ ਰਲਗੱਡ ਹੀ ਹੋ ਗਏ।

ਰਚਨਾਵਾਂ ਹੋਈਆਂ। ਬਾਵਜੂਦ ਕਈ ਸਥਾਨਕ ਭੇਦਾਂ ਦੇ ਹਿੰਦ ਦੇ ਬਹੁਤ ਹਿਸਿਆਂ ਵਿਚ ਇਸ ਸਮੇਂ ਅਪੰਸ਼, ਇਕ ਟਕਸਾਲੀ ਸਾਹਿਤਕ ਜਥਾਨ ਦੇ ਰੂਪ ਵਿਚ ਪ੍ਰਚਲਤ ਸੀ।' ਫਿਡਾ: ਚੇਟਰਜੀ ਨੇ (ਇੰਡੋਅਰੀਅਨ ਐਂਡ ਹਿੰਦੀ, ਪੰਨਾ 98) ਤੇ ਪ੍ਰੋ: ਹੀਰਾ ਲਾਲ ਜੇਨ ਨੇ ਵੀ (ਨਾਗਰੀ ਪ੍ਰਚਾਰਣੀ ਪੱਤ੍ਰਕਾ ਅੰਕ 1, 2; (2002) ਵਿਚ ਇਹੋ ਸੰਮਤੀ ਪ੍ਰਗਟ ਕੀਤੀ ਹੈ।

ਭਾਵੇਂ ਡਾਕਟਰ ਤਗਾਰੇ ਨੇ ਅਪੰਸ਼ ਦੇ ਪੱਛਮੀ, ਪੂਰਬੀ ਤੇ ਦੱਖਣੀ ਤਿੰਨ ਭੇਦ ਕੀਤੇ ਹਨ। ਪਰ ਇਨ੍ਹਾਂ ਭੇਦਾਂ ਦੀ ਇਤਹਾਸਕ ਕੀਮਤ ਨਹੀਂ। ਪੱਛਮੀ ਅਪੰਸ਼ (ਨਾਗਰੀ) ਹੀ ਸਭ ਤੋਂ ਵਧ ਮਾਨਤਾ ਵਾਲੀ ਸੀ ਤੇ ਇਸੇ ਦਾ ਪੂਰਬ ਤੇ ਦੱਖਣ ਵਲ ਵੀ ਅਸਰ ਹੋਣਾ ਹੈ ਪਰ ਉਨ੍ਹਾਂ ਦੀ ਅੱਡੀ ਕਲਪਨਾ ਕਰਨੀ ਸਾਰਬਕ ਨਹੀਂ।

ਪਰਸਿੱਧ ਵਿਆਕਰਣੀ ਸ੍ਰੀ ਹੇਮ ਚੰਦ੍ਰ (1088-1172) ਨੇ ਗੁਜਰਾਤ ਦੇ ਰਾਜੇ ਜੋ ਸਿੰਹ ਸਿਧਰਾਜ ਦੀ ਆਗਿਆ ਨਾਲ 1142 ਈਸਵੀਂ ਤੋਂ ਪਹਿਲਾਂ, 'ਸਿਧ ਹੇਮ ਸ਼ਬਦਾ-ਨਸ਼ਾਸਨ' ਵਿਆਕਰਣ ਲਿਖਿਆ। ਇਸ ਦੇ ਅੰਤਮ ਆਗਿਆਇ ਵਿਚ 329 ਤੋਂ 448 ਤੱਕ 120 ਸੁਤਰਾਂ ਵਿਚ ਅਪੰਸ਼ ਦਾ ਵਿਆਕਰਣ ਲਿਖਿਆ ਹੈ ਤੇ ਉਨ੍ਹਾਂ ਨੇਮਾਂ ਦੀ ਵਰਤੋਂ ਦੀਆਂ ਮਿਸਾਲਾਂ ਦੇਣ ਲਈ 175 (ਦੂਰੇ) ਦੋਹਰੇ ਵੀ ਦਿਤੇ ਹਨ, ਜਿਨ੍ਹਾਂ ਤੋਂ ਅਪੰਸ਼ ਦੀ ਸਾਹਿਤਕ ਉੱਤਮਤਾ ਭਲੀ ਭਾਂਤ ਪ੍ਰਗਟ ਹੁੰਦੀ ਹੈ। ਇਸ ਤੋਂ ਇਲਾਵਾ ਹੇਮ ਚੰਦ੍ਰ ਨੇ 'ਦੇਸੀ ਨਾਮ ਮਾਲਾ' ਸ਼ਬਦ-ਕੋਸ਼ ਲਿਖ ਕੇ ਇਕ ਤਰ੍ਹਾਂ ਅਪੰਸ਼ ਸ਼ਬਦਾਵਾਲੀ ਨੂੰ ਸਦਾ ਲਈ ਸਾਂਭ ਦਿਤਾ। ਤ੍ਰਿਵਿਕ੍ਰਮ (ਚੌਥੀਵੀਂ ਸਦੀ) ਤੇ ਮਾਰਕੰਡੇ (17ਵੀਂ ਸਦੀ) ਨੇ ਵੀ ਅਪੰਸ਼ ਦੇ ਵਿਆਕਰਣਕ ਨੇਮ ਦਿਤੇ ਹਨ। ਨਵੇਂ ਖੇਤੀ ਜ਼ਮਾਨੇ ਵਿਚ ਨਵੇਂ ਢੰਗਾਂ ਨਾਲ ਡਾਕਟਰ ਪਿਸਲ (1900), ਪੀ-ਡੀ ਗੁਣੇ (1923) ਤੇ ਡਾਕਟਰ ਤਗਾਰੇ (1948) ਨੇ ਅਪੰਸ਼ ਭਾਸ਼ਾ ਦੀ ਵਿਆਕਰਣਕ ਪੱਖ ਤੋਂ ਵਿਆਖਿਆ ਕੀਤੀ ਹੈ।

ਭਾਵੇਂ ਅਪੰਸ਼-ਸਾਹਿਤ ਨੂੰ ਡਾ: ਪਿਸਲ, ਯਾਕੋਬੀ, ਹਰਪ੍ਰਸਾਦ ਸਾਸਤ੍ਰੀ, ਪੀ-ਐਲ ਵੇਦ, ਪੀ-ਡੀ-ਗੁਣੇ, ਜਿਨ ਵਿਜਯ ਮੁਨੀ, ਰਾਹੁਲ ਸਾਂਕ੍ਰਿਤਯਾਜਨ, ਪ੍ਰੋ: ਹੀਰਾ ਲਾਲ ਜੇਨ, ਏ-ਐਨ-ਉਪਾਧਯ ਤੇ ਡਾ: ਸ਼ਹੀਦੁਲਾ ਆਦਿ ਖੇਤੀ ਵਿਦਵਾਨਾਂ ਕਾਝੀ ਉਜਾਖਾਰ ਕਰ ਦਿੱਤਾ ਹੈ ਪਰੰਤੂ ਅਜੇ ਵੀ ਚੇਖਾ ਸਾਹਿਤ ਜੈਨ-ਭੰਡਾਰਾਂ ਵਿਚ ਸਾਂਭਿਆ ਪਿਆ ਹੈ। ਦਰਅਸਲ ਪੂਰਾ ਸਾਹਿਤ ਪ੍ਰਗਟ ਹੋਣ ਤੇ ਹੀ ਅਪੰਸ਼ ਦੀ ਪੂਰੀ ਕੀਮਤ ਪੈ ਸਕੇਗੀ।

ਸ੍ਰੀ ਅਗਰ ਚੰਦ ਨਾਹਟਾ ਦੇ ਸ਼ਬਦਾਂ ਵਿਚ 'ਇਹ ਅਪੰਸ਼ ਸਾਹਿਤ ਹਿੰਦੀ ਦਾ ਹੀ ਨਹੀਂ, ਬੰਗਾਲੀ, ਗੁਜਰਾਤੀ, ਉੜੀਆ, ਮਰਾਠੀ, ਰਾਜਸਥਾਨੀ, ਸਿੰਧੀ ਤੇ ਪੰਜਾਬੀ ਦਾ ਵੀ ਸਾਂਝਾ ਖਚਾਨਾ ਹੈ। ਇਨ੍ਹਾਂ ਸਮੁੱਹ ਬੋਲੀਆਂ ਦਾ ਸਾਹਿਤ ਅਪੰਸ਼ ਸਾਹਿਤ ਤੋਂ ਪ੍ਰਭਾਵਤ ਹੈ। ਇਨ੍ਹਾਂ ਲਈ ਸੰਸਕ੍ਰਿਤ ਸਾਹਿਤ ਦੇ ਰਿਣ ਨਾਲੋਂ ਵੀ ਅਪੰਸ਼ ਦਾ ਰਿਣ ਜ਼ਿਆਦਾ ਅਤੇ ਬਹੁ-ਮੁੱਲਾ ਹੈ।'*

ਸਾਹਿਤ ਦੇ ਲਿਹਾਜ਼ ਨਾਲ ਅਪੰਸ਼ ਉਣੀ ਨਹੀਂ ਰਹੀ, ਮਹਾ-ਕਾਵਿ ਵੀ ਲਿਖੇ ਗਏ ਤੇ ਨਿਕੀਆਂ ਰਚਨਾਵਾਂ ਵੀ। ਪਰ ਇਸ ਸਮੇਂ ਦੇਸ਼ ਵਿਚ ਟਿਕਾਉ ਤੇ ਬਲਵਾਨ ਰਾਜ-ਸੱਤਾ ਨਾ ਹੋਣ ਕਰ ਕੇ ਅਪੰਸ਼ ਦੀ ਉਤਨੀ ਉਨ੍ਹੀ ਨਾ ਹੋ ਸਕੀ ਚੂਕਿ ਮੁਸਲਮਾਨੀ ਹੱਲਿਆਂ ਨੇ ਸਾਰੇ

ਰਾਜ ਸਮਾਜ ਨੂੰ ਹੇਠ ਉਪਰ ਕਰ ਛੁੱਡਿਆ ਸੀ। ਇਸੇ ਗੜਬੜ-ਚੌਦੇ ਵਿਚ ਲਗਪਗ 12ਵੀਂ ਸਦੀ ਦੇ ਅੰਤ ਨਾਲ ਪ੍ਰਾਈਤ ਵਾਂਗ ਅਪਭੂਸ਼ ਵੀ ਉਤਰੀ ਹਿੰਦ ਦੀਆਂ ਪ੍ਰਾਤਕ ਬੋਲੀਆਂ ਵਿਚ ਆਪਣਾ ਆਪ ਲੀਨ ਕਰ ਕੇ ਖਤਮ ਹੋ ਗਏ। ਭਾਵੇਂ ਅਸੀਂ ਪੱਕੇ ਤੌਰ ਤੇ ਕੋਈ ਸਮੇਂ ਦੀ ਲੀਕ ਨਹੀਂ ਖਿੱਚ ਸਕਦੇ ਕਿ ਕਿਥੋਂ ਵਰਤਮਾਨ ਬੋਲੀਆਂ ਸੁਰੂ ਹੋਈਆਂ ਤੇ ਕਿਥੇ ਅਪਭੂਸ਼ ਖਤਮ ਹੋਈ ਪਰ ਇਹ ਆਖਣਾ ਜ਼ਲੜ ਨਹੀਂ ਕਿ 12ਵੀਂ ਸਦੀ ਤੋਂ ਅਪਭੂਸ਼ ਬੁਦਘੇ ਵਲ ਪੈਰ ਰਖ ਰੁਕੀ ਸੀ ਅਤੇ ਉਸ ਨੇ ਆਪਣੀ ਜੁਆਨੀ ਆਪਣੀਆਂ ਪੀਆਂ—ਉਤਰੀ ਹਿੰਦ ਦੀਆਂ ਵਰਤਮਾਨ ਬੋਲੀਆਂ—ਨੂੰ ਅਰਪਨ ਕਰ ਦਿੱਤੀ ਸੀ।

ਦੂਜੇ ਸ਼ਬਦਾਂ ਵਿਚ ਅਸੀਂ ਇਹ ਆਖ ਸਕਦੇ ਹਾਂ ਕਿ ਅਪਭੂਸ਼ ਹਿੰਦੁਸਤਾਨੀ ਆਰੀਆਂ ਬੋਲੀ ਦੇ ਬੁਟੇ ਦਾ ਉਹ ਹੁਲ ਸੀ, ਜਿਸ ਤੋਂ ਵਰਤਮਾਨ ਬੋਲੀਆਂ ਦਾ ਫਲ ਤਿਆਰ ਹੋਇਆ। ਮੌਜੂਦਾ ਉਤਰੀ ਭਾਰਤ ਦੀਆਂ ਬੋਲੀਆਂ ਇਸੇ ਅਪਭੂਸ਼ ਮਾਈ ਦੀਆਂ ਜੰਮੀਆਂ ਹਨ। ਵਾਸੁਦੇਵ ਸਰਣ ਅਗ੍ਰਵਾਲ ਠੀਕ ਕਹਿੰਦੇ ਹਨ, ‘ਹਿੰਦੀ ਦਾ ਹਰ ਸ਼ਬਦ ਅਪਭੂਸ਼ ਦੀ ਚੱਕੀ ਵਿਚ ਪਿਆ ਤੇ ਕੁਝ ਨਵਾਂ, ਕੁਝ ਪੁਰਾਣਾ ਰੂਪ ਧਾਰ ਕੇ ਬਾਹਰ ਆਇਆ।’ ਇਹੋ ਗੱਲ ਬਾਕੀ ਪ੍ਰਾਤਕ ਬੋਲੀਆਂ ਤੇ ਵੀ ਲਾਗੂ ਹੁੰਦੀ ਹੈ।

ਇਸੇ ਕਰਕੇ ਪੰਡਤ ਚੰਦ੍ਰ ਧਰ ਸਰਮਾ ਗੁਲੇਰੀ ਅਪਭੂਸ਼ ਨੂੰ ‘ਪੁਰਾਣੀ ਹਿੰਦੀ’, ਸ੍ਰੀ ਦੇਸਾਈ ‘ਪੁਰਾਣੀ ਜੂਨੀ ਗੁਜਰਾਤੀ’ ਰਾਜਸਥਾਨੀ ਲੇਖਕ ਤੇ ਪੱਛਮੀ ਵਿਦਵਾਨ ਇਸ ਨੂੰ ‘ਪ੍ਰਾਚੀਨ ਰਾਜਸਥਾਨੀ’ ਆਖਦੇ ਹਨ। ਜੇ ਅਸੀਂ ਇਸ ਨੂੰ ‘ਪੁਰਾਣੀ ਪੰਜਾਬੀ’ ਕਹਿ ਦੇਣਾਏ ਤਾਂ ਕੋਈ ਅਯੋਗ ਗੱਲ ਨਹੀਂ ਹੋਵੇਗੀ ਕਿਉਂਕਿ ਪੰਜਾਬੀ ਨੂੰ ਤਾਂ ਇਸ ਦੀ ਜੇਠੀ ਧੀ ਹੋਣ ਦਾ ਮਾਣ ਪ੍ਰਾਪਤ ਹੈ। ਜੇਠੀ ਧੀ ਮੈਂ ਇਸ ਲਈ ਆਖਦਾ ਹਾਂ ਕਿਉਂਕਿ ਜਿਵੇਂ ਪੁਰਾਣੇ ਪੰਜਾਬ ਦੀ ਬੋਲੀ ਨੇ ਵੇਦਕ ਭਾਸ਼ਾ ਤੇ ਸੰਸਕ੍ਰਿਤ ਨੂੰ ਜਨਮ ਦਿਤਾ ਸੀ, ਤਿਵੇਂ ਅਪਭੂਸ਼ ਨੇ ਵੀ ਉਸ ਸਮੇਂ ਦੇ ਪੰਜਾਬ ਦੀ ਲੋਕ-ਭਾਸ਼ਾ ਤੋਂ ਹੀ ਬਹੁਤੀ ਸ਼ਬਤੀ ਲਈ ਸੀ। ਪ੍ਰੰਤੂ ਹੋਰਾ ਲਾਲ ਜੇਨ ਸਾਫ ਕਹਿੰਦੇ ਹਨ, ‘ਪਹਿਲਾਂ ਪਹਿਲਾਂ ਭਾਵੇਂ ਅਚਾਰਜਾਂ ਬੇਸੰਸਕਿਊ ਬੋਲੀਆਂ ਨੂੰ ਹੀ ਅਪਭੂਸ਼ ਆਖਿਆ ਪਰੰਤੂ ਸਾਹਿਤ ਵਿਚ ਉਹੀ ਭਾਸ਼ਾ ਅਪਭੂਸ਼ ਨਾਲ ਮਿਹੂਰ ਹੋਣੀ ਜਿਸ ਦਾ ਮੁਦਲਾ ਸਥਾਨ ਪੰਜਾਬ ਦੀ ਇਕ ਬੋਲੀ ਨਾਲ ਸੀ।’

[ਨਾਗਰੀ ਪ੍ਰਚਾਰਣੀ ਪੱਤ੍ਰਕਾ, ਵਰਖ 50, ਅੰਕ 3,4। ਪੰਨਾ 104]

ਅਪਭੂਸ਼ ਦੀ ਬਣਤਰ ਵਿਚ ਬਾਦ ਵਿਚ ਹੋਰ ਪ੍ਰਾਤਕ ਅਸਰ ਵੀ ਪਏ ਪਰ ਪੰਜਾਬੀ ਦਾ ਹਿੱਸਾ ਹੋਰਾਂ ਲਾਲੋਂ ਵਧੇਰੇ ਹੀ ਸੀ, ਇਸ ਲਈ ਇਸ ਦਾ ਮਾਣ ਤੇ ਹੱਕ ਵੀ ਦੂਜੀਆਂ ਨਾਲੋਂ ਚਿਆਮਾਂ ਬਣਦਾ ਹੈ।

ਕਾਵੇਂ ਆਧੁਨਿਕ ਬੋਲੀਆਂ ਨਾਲ ਇਸ ਦਾ ਟਾਕਰਾ ਕੀਤਿਆਂ ਕਾਢੀ ਅੰਤਰ ਇਸੇਕਾ ਪਰ ਜੇ ਅਸੀਂ ਰਾਜਸਥਾਨ ਦੇ ਡਿੰਗਲ ਕਵੀਆਂ ਦੀ ਰਚਨਾ (ਦੇਖੋ ‘ਦੋਲਾ, ਮਾਰੂ ਦਾ ਦੂਹਾ’) ਅਤੇ ਉਤਰੀ ਹਿੰਦ ਦੇ ਨਿਰਕੁਣਵਾਈ ਸੰਤਾਂ ਭਕਤਾਂ ਦੀ ਰਚਨਾਵਾਲੀ ਖਾਸ ਕਰਕੇ ਬੋਲੀਆਂ ਦੇ ਸਾਂਗਰ—ਗੁਰੂ ਕੰਬ ਸਾਹਿਬ ਦੀ ਜ਼ਬਾਨ ਨਾਲ ਇਸ ਦਾ ਭੁਲਨਾਤਮਕ ਅਧਿਐਨ ਕਰੀਏ ਤਾਂ ਬਹੁਤੀ ਸੰਕਾ ਦੀ ਗੁਜਾਰਿਸ਼ ਨਹੀਂ ਰਹਿ ਜਾਵੇਗੀ। ਇਹ ਗੱਲ ਪ੍ਰਤੱਖ ਹੋ ਜਾਵੇਗੀ ਕਿ

ਊਤਰੀ ਹਿੰਦ ਦੀਆਂ ਹੋਰ ਬੋਲੀਆਂ ਵਾਂਗ ਪੰਜਾਬੀ ਵੀ ਪ੍ਰਕ੍ਰਿਤ ਦੀ ਪੋਤੀ ਅਤੇ ਮਾਈ ਆ-ਭ੍ਰੂਸ਼ ਦੀ ਧੀ ਹੈ। ਧੀ ਵਿਚ ਮਾਂ ਵਾਲੇ ਗੁਣ ਪਰਖਣ ਲਈ ਅਤੇ ਉਸ ਨਾਲ ਚੇਹਰਾ-ਮਹਰਾ ਮਿਲਾਉਣ ਲਈ ਅਪਭ੍ਰੂਸ-ਕਾਵਿ ਦੀ ਵੰਨਗੀ ਦੇਖਣੀ ਦਿਲਚਸਪੀ ਤੋਂ ਖਾਲੀ ਨਹੀਂ।

ਪਰ ਇਹ ਵੰਨਗੀ ਮਿਲਾਉਣ ਲਗਿਆਂ ਪੰਜਾਬੀ ਪਾਠਕ ਲਈ ਇਨ੍ਹਾਂ ਗੱਲਾਂ ਦਾ ਖਿਆਲ ਰੱਖਣਾ ਜ਼ਰੂਰੀ ਹੈ—

1. ਇਹ ਅਜ ਤੋਂ ਅੱਠ ਨੌਂ ਸੌ ਸਾਲ ਦੀ ਪੁਰਾਣੀ ਬੋਲੀ ਹੈ।
2. ਚੁੰਕਿ ਇਹ ਕੇਵਲ ਪੰਜਾਬ ਦੀ ਹੀ ਨਹੀਂ, ਊਤਰੀ ਹਿੰਦ ਦੀ ਪ੍ਰਮਾਣੀਕ ਸਾਹਿਤਕ ਬੋਲੀ ਵੀ ਰਹੀ, ਇਸ ਲਈ ਇਸ ਵਿਚ ਪ੍ਰਾਂਤਕ ਰਲਾ ਵੀ ਹੈ। ਫਿਰ ਇਸ ਵਿਚ ਕਵਿਤਾ ਕਰਨ ਵਾਲੇ ਪੰਜਾਬ ਤੋਂ ਇਲਾਵਾ ਹੋਰ ਥਾਂਵਾਂ ਦੇ ਵੀ ਸਨ, ਇਸ ਕਰਕੇ ਵੀ ਸਥਾਨਕ ਰੰਗ ਦੀ ਪਾਣ ਹੈ।
3. ਸਭ ਤੋਂ ਵੱਡੀ ਗੱਲ ਇਹ ਹੈ ਕਿ ਮੁਸਲਮਾਨੀ ਹੱਲਿਆਂ ਨੇ ਇਕ ਪ੍ਰਤਿਕ੍ਰਿਆ ਜਗਾ ਕੇ ਹਿੰਦ ਦੇ ਲੋਕਾਂ ਨੂੰ ਆਪਣੀ ਸਭਿਆਚਾਰਕ ਚੇਤਨਾ ਲਈ ਪਰੋਰਿਆ। ਜਿਸ ਦਾ ਸਿੱਟਾ ਬੋਲੀ ਦੇ ਖੇਤਰ ਵਿਚ ਇਹ ਹੋਇਆ ਕਿ ਜਿਥੋਂ ਅਪਭ੍ਰੂਸ ਵਿਚ ਤਤਸਮ ਸਥਦਾਂ ਦਾ ਥਾਈਕਾਟ ਸੀ, ਉਥੇ ਇਸ ਤੋਂ ਪਿਛੋਂ ਚੈਪਵੀਂ ਪੰਦਰਵੀਂ ਸਦੀ ਵਿਚ ਤਤਸਮ ਸਥਦਾਂ ਦੀ ਭਰਮਾਰ ਹੋ ਗਈ ਤੇ ਇਸ ਇਨਕਲਾਬੀ ਘਟਨਾ ਨੇ ਅਪਭ੍ਰੂਸ ਅਤੇ ਵਰਤਮਾਨ ਬੋਲੀਆਂ ਵਿਚ ਖਾਸਾ ਫਰਕ ਪਾ ਦਿੱਤਾ।
4. ਇਹ ਨੁਕਤਾ ਵੀ ਘੱਟ ਮਹੱਤਤਾ ਵਾਲਾ ਨਹੀਂ ਕਿ ਇਹ ਟਕਸਾਲੀ ਤੇ ਸਾਹਿਤਕ ਅਪਭ੍ਰੂਸ ਹੈ। ਬੋਲਚਾਲ ਦੀ ਲੋਕ-ਬੋਲੀ ਜ਼ਰੂਰ ਇਸ ਤੋਂ ਜ਼ਰਾ ਭਿੰਨ ਹੋਵੇਗੀ ਜਿਸ ਨੇ ਵਰਤਮਾਨ ਬੋਲੀਆਂ ਨੂੰ ਜਨਮ ਦਿੱਤਾ। ਅਸਲ ਅਪਭ੍ਰੂਸ ਤਾਂ ਉਹੋ ਹੀ ਸੀ ਨਾ, ਇਹ ਤਾਂ ਉਸ ਦਾ ਲਿਸਕਾਗਿਆ ਰੂਪ ਹੈ।

ਇਸ ਵਿਚ ਸੂਰਾਂ ਵਿਚੋਂ ‘ਉ’ ਤੇ ਵਿਅੰਜਨਾਂ ਵਿਚੋਂ ‘ਣ’ ਦੀ ਵਰਤੋਂ ਕੁਛ ਬਹੁਤੀ ਹੀ ਜ਼ਿਆਦਾ ਹੈ। ਸਾਇਟ ਇਹ ਅਗੀਰਾਂ ਦੇ ਉਚਾਰਣ ‘ਦਾ’ ਥਾਸ ਰੰਗ ਹੋਵੇ। ਥਾਕੀ ਇਹ ਦਾਅਵੇ ਨਾਲ ਕਿਹਾ ਜਾ ਸਕਦਾ ਹੈ ਕਿ ਇਸ ਅਪਭ੍ਰੂਸ-ਨਾਲ ਜਿਤਨੀ ਰਾਜਸਥਾਨੀ ਤੇ ਪੰਜਾਬੀ ਰਲਦੀ ਹੈ, ਹੋਰ ਕੋਈ ਨਹੀਂ ਰਲਦੀ।

ਜਿਵੇਂ ਸੰਸਕ੍ਰਿਤ ਵਿਚ ਸਲੋਕ ਛੇਦ ਦੀ, ਅਤੇ ਪ੍ਰਕ੍ਰਿਤ ਰਚਨਾਵਾਂ ਵਿਚ ਆਰਜਾ ਯਾ ਗਾਥਾ ਦੀ ਵਰਤੋਂ ਪ੍ਰਾਣਤਾ ਰੱਖਦੀ ਹੈ ਤਿਵੇਂ ਅਪਭ੍ਰੂਸ ਕਾਵਿ ਬਹੁਤ ਦੂਰਿਆਂ ਤੋਂ ਯਾ ਦੋਹਰਿਆਂ ਵਿਚ

ਊਤੇਰਾਂ ਗਿਆਰਾਂ ਮਾਤ੍ਰਾਂ ਦੇ ਵਿਸਰਾਮ ਵਾਲੇ 24 ਮਾਤ੍ਰੇ, ਦੋ ਤੁਕੇ ਛੇਦ ਨੂੰ ਦੂਹਾ ਯਾ ਦੋਹਰਾ ਕਹਿੰਦੇ ਹਨ। ਕਈ ਸੰਸਕ੍ਰਿਤ ਵਾਲੇ ਇਸ ਨੂੰ ਦੋਧਕ ਤੋਂ ਬਣਿਆ ਦਸਦੇ ਹਨ, ਇਹ ਗਲਤ ਹੈ। ਦੋਧਕ ਦੀ ਚਾਲ ਇਸ ਤੋਂ ਬਿਲਕੁਲ ਭਿੰਨ ਹੈ। ਰਾਜਸਥਾਨ ਵਿਚ ਸੋਰਠੇ ਨੂੰ ਵੀ ਦੂਹੇ ਦੀ ਹੀ ਕਿਸਮ ਮੰਨਿਆਂ ਜਾਂਦਾ ਹੈ, ਜੇ ਉਸ ਦਾ ਪੁੱਤਾ ਰੂਪ ਹੈ। ਦਰਅਸਲ ਸੁਰਾਸ਼ਟਰ ਯਾ ਸੋਰਠ ਦੇਸ ਵਿਚ ਚਾਲੂ ਹੋਣ ਕਰਕੇ ਸੋਰਠੀਆ ਦੂਹੇ ਯਾ ਸੋਰਠੇ ਜ਼ਿਆਦਾ ਮਸਹੂਰ ਹੋਏ।

‘ਸੋਰਠਿ ਦੁਹੋ ਭਲੋ, ਭਲਿ ਮਰਵਣਿ ਰੀ ਥਾਤ,
ਜੋਬਣ ਛਾਈ ਧਣ ਭਲੀ, ਤਾਰਾਂ ਛਾਈ ਰਾਤ।’

ਦੋਹਰਾ ਛੇਦ ਊਤਰੀ ਹਿੰਦ ਵਿਚ ਸਾਰੇ ਅਪਣਾਇਆ ਗਿਆ। ਪੰਜਾਬੀ ਦਾ ਪੁਰਾਤਨ ਸਾਹਿਤ ਥਾਥਾ ਫਰੀਦ ਜੀ ਦੇ ਸਲੋਕ, ਇਸੇ ਦੂਹੇ ਛੇਦ ਦਾ ਹੀ ਦੂਜਾ ਨਾਂ ਹੈ।

ਲਿਖਿਆ ਗਿਆ ਹੈ। ਹੋਰ ਛੰਦਾਂ ਦੀ ਵਰਤੋਂ ਵੀ ਹੋਈ ਹੈ ਪਰ ਦੂਰੇ ਜਿਤਨਾ ਹੋਰ ਕਿਸੇ ਨੂੰ ਮਾਣ ਨਹੀਂ ਮਿਲਿਆ।

ਕਥ ਚੌਣਵੀਆਂ ਵੰਨਗੀਆਂ – ਪੰਜਾਬੀ ਰੂਪ ਸਮੇਤ ਅਗੇ ਦਿੱਤੀਆਂ ਜਾ ਰਹੀਆਂ ਹਨ। ਭਾਵੇਂ ਵੰਨਗੀ ਮਾਡਰ ਲਈ ਗੁਜ਼ਾਰਾ ਤਾਂ 5, 7 ਛੰਦ ਦੇਣ ਨਾਲ ਵੀ ਹੋ ਸਕਦਾ ਸੀ ਪਰੰਤੁ ਪੰਜਾਬੀ ਦੇ ਭਾਸ਼ਾ ਵਿਗਿਆਨਕ ਅਧਿਐਨ ਲਈ ਜ਼ਰਾ ਲਾਲਚ ਕਰ ਲਿਆ ਗਿਆ ਹੈ।

ਅਪੰਸ ਦੀ ਵੰਨਗੀ

ਸਰਹਪਾ (760 ਈ.)

1. ਜਾਵ ਣ ਆਪ ਜਲਿੱਚਇ, ਤਾਵ ਣ ਸਿੱਸ ਕਰੋਇ ।
ਅੰਧਾਂ ਅੰਧ ਕਢਾਵ ਤਿਮ, ਵੇਣ ਵਿ ਕੁਵ ਪਡੋਇ ।
2. ਣਉ ਤੇ ਬਾਅਹਿ ਗੁਰੂ ਕਹਇ, ਣਉ ਤੇ ਬੁਝਹਿ ਸੀਸ ।
ਸਹਿਜਾਮਿਆ ਰਸੁ ਸਅਲੁ ਜਗੁ, ਕਾਸੁ ਕਹਿਜੱਦਿ ਕੀਸ ।
3. ਅੱਖਰ ਬਾਢਾ ਸਅਲ ਜਗੁ, ਣਾਹਿ ਟਿਰੱਖਰ ਕੋਇ ।
ਤਾਵ ਸੇ ਅੱਖਰ ਘੋਲਿਆ, ਜਾਵ ਟਿਰੱਖਰ ਹੋਇ ।
4. ਜੋ ਅੱਥੀ ਅਣਠੀਐ, ਸੋ ਜਇ ਜਾਇ ਨਿਰਾਸ ।
ਖੱਣੁ ਸਰਾਵੇ ਭਿਖ ਵਰ, ਤਥਜਹੁ ਦੇ ਗਿਹ ਵਾਸ ।

ਕਣਹਪਾ (840 ਈ.)

5. ਲੋਅਹੁ ਗੱਬ ਸਮੁਭਹਇ, ਹਉ ਪਰਮਥੇ ਪਬੀਣ ।
ਕੌਡਿਆ ਮੱਝੇ ਏਕੁ ਜਾਇ, ਹੋਇ ਨਿਰੰਜਣ ਲੀਣ ।
6. ਆਗਮ ਬੇਅ ਪੁਰਾਣੇਹੀ, ਪੰਡਿਆ ਮਾਣ ਵਰੰਤਿ ।
ਧੱਕ ਸਿਰੀਵਲੇ ਅਲਿਆ ਜਿਮ, ਬਾਹੇਰੀਆ ਭਮੰਤਿ ।

1. ਆਪ ਨ ਜੇ ਕੁਛ ਜਾਣੀਏ, ਦਿਓ ਨ ਸਿਖਿਆ ਦਾਨ ।
ਅੰਨਾ ਅੰਨੁ ਨੂੰ ਕਢੇ, ਦੇਵੇਂ ਖੂਹ ਵਿਚ ਜਾਣ ।
2. ਨ ਸੇ ਬਾਤ ਗੁਰੂ ਕਹੈ, ਨ ਹੀ ਪੁਛੈ ਸਿਖ ।
ਸਹਿਜ ਅੰਮ੍ਰਿਤ ਹੈ ਸਗਲ ਜਗ, ਕੀ ਕਹੀਏ ਤੇ ਕਿਸ ?
3. ਅੱਖਰ ਬੰਨ੍ਹਿਆ ਸਗਲ ਜਗ, ਨਹੀਂ ਨਿਰੱਖਰ ਕੋਇ ।
ਤੇਹੇ ਅੱਖਰ ਘੋਲ ਲਓ, ਜੇਹੀਂ ਨਿਰੱਖਰ ਹੋਇ ।
4. ਜੋ ਅਰਥੀ ਆ ਠਹਰਿਓ, ਸੋ ਜੇ ਜਾਇ ਨਿਰਾਸ ।
ਇਸ ਤੋਂ ਚੰਗੀ ਭਿਖਿਆ, ਛੜੋ ਇਹ ਘਰ-ਵਾਸ ।
5. ਲੋਕ ਗਰਬ-ਸਾਗਰ ਫੁੱਬੇ, (ਕਹੈ ਹਉ*) ਪਰਮਾਹ ਪ੍ਰਬੀਨ ।
ਕ੍ਰੋੜਾਂ ਵਿਚੋਂ ਕੋਈ ਪਰ, ਹੋਇ ਨਿਰੰਜਣ ਲੀਨ ।
6. ਆਗਮ ਵੇਦ ਪੁਰਾਣ ਦੇ, ਪੰਡਤ ਮਾਣ ਵਰੇ ।
ਪਕੇ ਹੋਏ ਫਲਾਂ ਤੇ, ਭੋਗ ਜਿਵੇਂ ਭਵੇ ।

7. ਜਿਮਿ ਲੋਣ ਵਿਲੀਂਜਾਈ ਪਾਣਿਏਹ, ਤਿਮ ਘਰਣੀ ਲਈ ਚਿਤ
ਸਮ ਰਸ ਜਾਈ ਤੱਖਣੇ, ਜਾਈ ਪੁਣ੍ਹ ਤੇ ਸਮ ਟਿਤ।
ਦੇਵਸੇਨ (932)
8. ਜੇ ਦਿਜਾਈ ਤੇ ਪਾਵਿਆਇ, ਏਉ ਣ ਬਅਣ ਵਿਸੁਧ।
ਗਾਇ ਪਾਇਣਾਇ ਖਡ ਭੁਸਇ, ਕਿ ਣ ਪਯਛਾਇ ਦੁਪ ?
9. ਸੱਥ ਸਵੇਣ ਵਿਖਾਣਯਹ, ਧੰਮ ਣ ਚਦਾਇ ਮਣੇ ਵਿ।
ਦਿਲਾਰ ਸਉ ਜਾਈ ਉੱਗਮਾਇ, ਘੂਮੜ੍ਹ ਅੰਪੜ ਤੇਵਿ।
10. ਭੇਗਹਿ ਕਰਹਿ ਪਮਾਣੁ ਜਿਯ, ਇਨਿਜ ਮ ਕਰਿਸਿ ਦੱਪ।
ਹੁੰਤਿ ਣ ਭੱਲਾ ਪੋਸਿਆ, ਦੁਧੇ ਕਾਲਾ ਸੱਪ।
11. ਧੰਮ ਕਰਉ ਜਾਈ ਹੋਗਿ ਧਣੁ, ਇਹ ਚੁਵਅਣੁ ਨਾ ਬੋਲਿ।
ਹੱਕਾਰਉ ਜਮ ਭਟ-ਤਣਉ, ਆਵਾਇ ਅੱਜੁ ਕਿ ਕੱਲਿ।
ਜੋਇਦ੍ਵੁ (1000)
12. ਸਥ ਪਢੰਤਵਿ ਹੋਇ ਜੜ੍ਹੁ, ਜੇ ਣ ਹਣੇਇ ਵਿਯੱਪੁ।
ਦੇਹਿ ਬਸੰਤ ਨਿਮਲਓ, ਟਣਵਿ ਮਣਦਿ ਪਰਮਪੁ।
13. ਦੇਉਲ ਦੇਉਵਿ ਸਥੁ ਗੁਰੁ, ਤਿਬਵਿ ਵੇਉ ਵਿ ਕੱਵ।
ਵੱਛ ਜੁ ਦੀਸੈ ਕੁਸਮਿਯਉ, ਈਧਣੁ ਹੋਸਇ ਸੰਵੁ।
14. ਬਾਲ ਕਿਉ ਮਾਣਸ ਜੰਮੜਾ, ਦੇਖੰਤਹ ਪਰ ਸਾਰੁ।
ਜਾਈ ਉਠਭਾਇ ਤੇ ਕੁਹਾਇ, ਅਹ ਛਕਹਿ ਤੇ ਛਾਰੁ।

7. ਲੂਣ ਘੁਲੇ ਜਲ ਵਿਚ ਜਿਊ, ਤਿਊ ਅੰਦਰ ਹੋ ਲੀਨ।
ਆਨੰਦ ਆਵੇ ਉਸੇ ਛਿਣ, ਨਿਤ ਸਹਜ ਪਦ ਚੀਨ।
8. ਜੇ ਦੇਈਏ ਸੋ ਪਾਈਏ, ਕੀ ਇਹ ਬਰਨ 'ਨੀ ਸੁਧ ?
ਗਾਂ ਨੂੰ ਚਾਰਾ ਚਾਰ ਕੇ, ਕੈਣ ਨ ਪੀਵੇ ਦੁਪ।
9. ਸੌ ਸ਼ਾਸਤ੍ਰੁ ਜੇ ਜਾਣਦਾ, ਧਰਮ ਨ ਅੰਦਰ ਆਇ।
ਸੌ ਸੂਰਜ ਜੇ ਚੜ੍ਹ ਪਈ, ਘੁੱਗ੍ਹ ਅੰਧ ਰਹਾਇ।
10. ਭੋਗੀ ਫਾਬੇ ਇਦਰੇ, ਕਦੇ ਨਾ ਹੋਵਣ ਨੱਪ।
ਹੈਦਾ ਭਲਾ ਨ ਪਾਲਿਆ, ਦੁਧੀ ਕਾਲਾ ਸੱਪ।
11. ਧਰਮ ਕਰੋ ਜੇ ਕੋਲ ਧਨ, ਮੰਦੇ ਬੋਲ ਨਾ ਬੋਲ।
ਅਜ ਕਲ ਹੀ ਜਮਾਂ ਦਾ, ਸੱਦਾ ਆਉਣਾ ਕੋਲ।
12. ਸ਼ਾਸਤ੍ਰੁ ਪੜ੍ਹ ਕੇ ਰਹੇ ਜੜ੍ਹ, ਫੁਰਨਾ ਜੇ ਨ ਹਟਾਇ।
ਦੇਹੀ ਵਸਦਾ ਨਿਰਮਲਾ, (ਭਾਵੇਂ) ਮੰਨੇ ਨ ਹਰਿ ਰਾਇ।
13. ਦੇਵੀ ਦੇਵਤਾ ਸ਼ਾਸਤ੍ਰੁ ਗੁਰੁ, ਤੀਰਥ ਵੇਦ ਤੇ ਕਾਵਿ।
ਬੂਟੇ ਹੁਲਾਂ ਵਾਲੜੇ, ਇੰਨ੍ਹਣ ਸਭ ਹੋ ਜਾਵ।
14. ਸਦਕੇ ਮਾਣਸ ਜਨਮ ਦੇ, ਦੇਖਣ ਨੂੰ ਅਤੀ ਸਾਰ।
ਧਰਤੀ ਦੱਖਿਆਂ ਗਲ ਮਿਟੇ, ਸੜਿਆਂ ਹੋਵੇ ਛਾਰ।

15. ਭਿਥਹਿ ਤਿਥ ਭਮੇਹਿ ਵਢ, ਧੋਜਾਉ ਚੰਮ ਜਲੇਣ।
ਏਹ ਮਣੁ ਕਿਮੁ ਧੋਦੇਸਿ, ਤੁਹਿ ਮਇਲਾਉ ਪਾਵ ਮਲੇਣ।

ਰਾਮ ਸਿੰਘ (1000)

16. ਅੱਖਰ ਤੇਹਿਂ ਜਿ ਗੋਬਿਆ, ਕਾਰਣੁ ਤੇ ਛਿ ਮੁੰਤਿ।
ਬੈਸ ਬਿਹੰਬਾ ਡੋਮ ਜਿਸ, ਪਰ ਹਬੜਾ ਧੁਣੀਤਿ।

17. ਸੱਪਿ ਮੁਕੀ ਕੰਚੁਲਿਯ, ਜੰ ਵਿਸ ਤੇ ਣ ਮੁੰਦਿ।
ਭੇਇ ਨਾ ਭਾਉ ਨਾ ਪਰਿਹਰਦਿ, ਲਿੱਗੁ ਗਹਣੁ ਕਰੇਇ।

18. ਬੇਉ ਸਗੁਣੀ ਪੀਉ ਲਿਗੁਣਉ, ਲਿੱਖਣ ਣੀਸੰਗ।
ਈਕਹਿ ਅੰਗਿ ਬਸੰਤਯਾਂ, ਮਿਲਿਉ ਣ ਅੰਗਹਿ ਅੰਗ।

19. ਮੂਲੁ ਛੈਡਿ ਜੋ ਡਾਲ ਚਦਿ, ਕਹ ਤਹ ਜੋਆਭਾਸਿ।
ਚੀਰਣੁ ਬੁਣਣਹਿ ਜਾਇ ਬਢ, ਵਿਣੁ ਭਹਿਜੈਇ ਕਪਾਸਿ।

20. ਬਹੁਜਾਇ ਪਾਛਿਆਇ ਮੂੜ ਪਰ, ਤਾਲੁ ਸੂਕਦਿ ਜੇਣ।
ਏਕੁੰ ਜਿ ਅੱਖਰੁ ਤੰ ਪਦਹੁ, ਸਿਵਪੁਰਿ ਗੰਮਦਿ ਜੇਣ।

21. ਤਿਥਦਿ ਤਿਥ ਭੰਤਯਹ, ਕਿਟੇਹਾ ਫਲ ਹੂਵ।
ਬਾਹਰ ਸੁਧਾਉ ਪਾਣਿਯਹ, ਅਕਿਤਰ ਕਿਮ ਹੂਵ।
ਮੁੰਜ (1010)

22. ਸਾਇਰ ਖਾਈਂ ਲੰਕ ਗੜ੍ਹ, ਗਢਵਾਇ ਦਸਸਿਰ ਰਾਉ।
ਭੱਗ ਖਈ ਸੇ ਭੰਜਿ ਗਉ, ਮੁੰਜ ਮ ਕਰਿਸਿ ਵਿਸਾਉ।

15. ਤੀਰਬ ਤੀਰਬ ਭਰਮ ਕੇ, ਮੂਰਖ ਧੋਵੇ ਚੰਮ।
ਪਾਪੀ ਮੌਲਾ ਮਨ ਕਿਵੇਂ, ਧੋਤਾ ਜਾਇ ਘੜੰਮ।

16. ਪੜ੍ਹ ਕੇ ਜੋ ਨੇ ਗਰਬਦੇ, ਜਾਣਨ ਨ ਉਹ ਸੱਚ।
ਖਾਲੀ ਹੱਥੇ ਡੂੰਮ ਜਿਉਂ, ਮਲਦੇ ਰਹਿੰਦੇ ਹੱਥ।

17. ਸੱਪ ਜੇ ਕੁਜ ਉਤਾਰਦਾ, ਚਹਿਰ ਨ ਛੱਡੇ ਯਾਰ
ਕੋਗ ਭਾਵਨਾ ਤਜੇ ਨ, ਭੇਖ ਲਵੇ ਕੁਛ ਧਾਰ।

18. ਮੈਂ ਸਰਗੁਣੀ, ਪੀਅ ਨਿਰਗੁਣੀ, ਨਿਰਾਕਾਰ ਨਿਰ ਸੰਗ
ਇਕੇ ਥਾਂ ਵਿਚ ਵਸਦਿਆਂ, ਮੇਲੇ ਅੰਗ ਨ ਅੰਗ।

19. ਮੂਲੁ ਛਡ ਭਾਲੀਂ ਲਕੇ, ਕਿਵੇਂ ਯੋਗ ਅਡਿਆਸ
ਕਪੜਾ ਬੁਣਿਆ ਜਾਇ ਨ, ਬਿਨ ਬੀਜੇ ਕਪਾਸ।

20. ਬਹੁਤਾ ਪਿੜਿਆ ਮੂੜ ਸੋ, ਸੁਕੇ ਤਾਲੂਆ ਤਾਸ
ਇਕੇ ਅੱਖਰ ਉਹ ਪੜਉ, ਸਿਵ ਪੁਰ ਹੋਵੇ ਵਾਸ।

21. ਤੀਰਬ ਤੀਰਬ ਡੋਂਦਿਆਂ, ਮਿਲਦਾ ਕੀ ਫਲ ਤੁਧ
ਬਾਹਰ ਧੋਤਿਆਂ ਕਿਵੇਂ ਜੀ, ਹੋਵੇ ਅੰਦਰ ਸੁਧ।

22. ਸਾਗਰ ਖਾਈਂ ਲੰਕ ਗੜ੍ਹ, ਰਾਵਣ ਜੇਹਾ ਬਾਦਸ਼ਾਹ
ਕਿਸਮਤ ਮਾਰੀ, ਮਰ ਕਿਆ, ਮੁੰਜ ਨ ਕਰੀਂ ਵਿਸਾਹ।

23. ਭੋਲੀ ਮੁਧਿ ! ਮ ਗੱਬੁ ਕਰਿ, ਪਿਖਵਿ ਪਹੁਰੁਵਾਏਂ।
ਚਉਦਹ ਸਹਿ ਛਹੁਤਰਇ, ਮੁੰਜਹ ਗਯਹ ਗਯਾਏਂ।
24. ਚਮਾਰਿ ਬਇਲਾ ਧੇਨ ਦੋਇ, ਮਿਠਾ—ਬੁੱਲੀ ਨਾਰਿ
ਕਾਹੂ ਮੁੰਜ ਕੁਡੇਬਿਯਹ, ਗਯਵਰ ਬੱਝਇ ਵਾਰਿ।
25. ਜਾ ਮਤਿ ਪਛਇ ਸੰਪਜਇ, ਸਾ ਮਤਿ ਪਹਿਲੀ ਹੋਇ
ਮੁੰਜ ਭਣਇ ਮੁਣਾਲਵਇ ! ਬਿਘਨ ਨ ਬੇਚਇ ਕੋਇ।
26. ਮੁੰਜ ਭਣਇ ਮੁਣਾਲਵਇ !, ਜੁੱਬਣ ਗਇਓਂ ਨ ਝੂਰਿ
ਜਾਇ ਸੱਕਰ ਸਾਇ ਬੰਡ ਬਿਯ, ਤਉ ਇਸ ਮੀਠੀ ਚੂਰਿ !

ਹੇਮ ਚੰਦ੍ਰ (1088—1172)

ਨੋਟ—ਇਹ ਦੋਹੇ ਹੇਮ ਚੰਦ੍ਰ ਨੇ ਆਪਣੇ ਵਿਆਕਰਣ ਵਿਚ ਨਮੂਨੇ ਵਜੋਂ ਸੰਚਤ ਕੀਤੇ ਹਨ। ਥੋੜੇ ਜ਼ੇਹੇ ਉਸ ਦੀ ਆਪਣੀ ਰਚਨਾ ਹਨ ਤੇ ਬਾਕੀ ਸਭ ਹੋਰ ਕਵੀਆਂ ਦੇ ਹਨ।

27. ਢੋਲਾ ! ਮਈਂ ਤੁਹੁ ਵਾਰਿਆ, ਮਾ ਕੁਰ ਦੀਹਾ ਮਾਣੁ
ਨਿਦੱਏ ਗਮਿਈ ਰੱਤੜੀ, ਦੜਵੜ ਹੋਇ ਵਿਹਾਣੁ ।
28. ਜਿਵ ਜਿਵ ਬੰਕਿਮ ਲੋਅਣਹੈ, ਸਾਮਲਿ ਟਿਣੁ ਸਿਖੇਇ
ਤਿਵ ਤਿਵ ਬੰਮਹੁ ਨਿਆਜ ਸਰੁ, ਖਰਪਥਰਿ ਤਿਖੇਇ ।
29. ਹਿਅਇ ਖੁੜੁਕਇ ਗੋਰੜੀ, ਗੈਣਿ ਘੁੜੁਕਇ ਮੇਹੁ
ਵਾਸਾ ਰੱਤਿ ਪਵਾਸੁਅਹੇ, ਬਿਖਮਾ ਸੰਕਤੁ ਏਹੁ ।
30. ਫੌਡੋਤਿ ਜੇ ਹਿਯੜਉ ਅੱਪਣਉ, ਤਾਹਿ ਪਰਾਈ ਕਵਣ ਘਣ
ਰੱਖੇਜਹੁ ਲੋਅਹੇ ਅੱਪਣਾ, ਬਾਲਹੇ ਜਾਯਾ ਬਿਸਮ ਬਣ ।

-
23. ਭੋਲੀਏ ! ਨ ਰੂੰ ਗਰਬ ਕਰ, ਤੱਕ ਆਪਣਾ ਰੂਪ ਰੰਗ
ਸੈਂਕੜੇ ਹਾਥੀ ਮੁੰਜ ਦੇ, ਲੱਦ ਗਏ, ਕਰਗੇ ਨੰਗਾ ।
24. ਚਾਰ ਬੈਲ ਤੇ ਗਊ ਦੋ, ਤੇ ਮਿਠ-ਥੋਲੀ ਨਾਰ
ਹਾਥੀ ਬੱਧੇ ਬਾਰ ਤੇ, ਕਿਧਰ ਗਿਆ ਪਰਵਾਰ ?
25. ਜੋ ਮਤ ਪਿਛੋਂ ਉਪਜਦੀ, ਜੇ ਪਹਿਲਾਂ ਹੀ ਆਇ
ਕਹੈ ਮੁੰਜ ਹੋ ਸੁੰਦਰੀ, ਕੋਇ ਨ ਗਲਤੀ ਖਾਇ ।
26. ਮੁੰਜ ਕਹੇ ਹੋ ਸੁੰਦਰੀ ! ਜੋਬਨ ਗਏ ਨ ਝੂਰ
ਮਿਸਰੀ ਟੋਟੇ ਹੋਈ ਭੀ, ਰਹੇ ਮਿੱਠ-ਭਰਪੂਰ ।
27. ਢੋਲਾ ! ਸਦਕੈ ਢੁਧ ਥੋਂ, ਨ ਕਰ ਮਾਣ ਵਥੇਰ
ਸੁਤਿਆਂ ਰਾਤ ਹੈ ਲੰਘਣੀ, ਝਟਪਟ ਹੋਇ ਸਵੇਰ ।
28. ਜਿਉਂ ਜਿਉਂ ਬਾਕੇ ਨੈਣ ਇਹ, ਕਜਲਾ ਪਾ ਸੰਜ ਜਾਣ
ਤਿਉਂ ਤਿਉਂ ਦਿਸ਼ਕ ਦੇ ਤੀਰ ਵੀ, ਤਿਖੇ ਹੁੰਦੇ ਜਾਣ ।
29. ਗੋਰੀ ਦਾ ਦਿਲ ਧੜਕਦਾ, ਗਰਜੇ ਮੇਘ ਅਕਾਸ
ਬਿਹੀਆਂ ਲਈ ਦੁਖਾਂ ਭਰੀ, ਬਰਸਾਤਾਂ ਦੀ ਰਾਤ ।
30. ਆਪਣਾ ਸੀਠਾ ਚੀਰ ਜੋ, ਨਿਕਲੇ ਕੁਰ ਮੁਟਿਆਰ
ਕੀ ਪਗਈ ਉਨ੍ਹਾਂ ਨੂੰ, ਲੋਕੈ ! ਬਚੋ ਬਿਚਾਰ ।

31. ਹਿਆਂ ! ਛੰਟ ਤਡਤਿ ਕਰ, ਕਾਲ ਕਖੇਵੇ ਕਾਈ
ਦੇਖਉ ਹਜ ਵਿਹਿ ਕਹਿ ਨਵਾਇ, ਪਾਈ ਵਿਣ ਦੁਖ ਸਜਾਇ ।
32. ਪਹਿਆ ! ਚਿਠੀ ਗੋਰੜੀ, ਚਿਠੀ, ਮੱਗੁ ਨਿਅੰਤੁ
ਅੰਸੂ ਸਾਸੇਹਿ ਕੌਚੂਆ, ਤਿੰਤੂਵਾਣ ਕਰੰਤ ।
33. ਅੰਨ ਜੁ ਤੁਛਉ ਤਹੇ ਧਣਹਿ, ਤੌ ਅੱਖਣਉਂ ਨ ਜਾਇ
ਕਟਰਿ ਥਣੰਤਰ ਮੁਧਰਹੇ, ਜੇ ਮਣੁ ਵਿਚਿ ਨ ਮਾਇ ।
34. ਹੀਅੜਾ ਪਇ ਏਹੁ ਬੋਲਿਅਉ, ਮਹੁ ਅੰਗਇ ਸਜ ਵਾਰ
ਛਟਿਸੁ ਪਿਪੇ ਪਵਸੰਤਿ ਹਉ, ਭੇਡਯ ਢੱਕਰਿ ਸਾਰ ।
35. ਸਾਵ ਸਲੋਣੀ ਗੋਰੜੀ, ਨਵਖੀ, ਕਵਿ ਵਿਸ ਗੀਠਿ
ਭੜ੍ਹੁ ਪਰਲਿਉ ਸੋ ਮਰਇ, ਜਾਸੁ ਨ ਲਗਇ ਕੇਠਿ ।
36. ਪਿਯ ਸੰਗਮ ਕਉ ਨਿੱਦੜੀ, ਪਿਆਰੋ ਪਰੋਖਹੋ ਕੇਵ
ਸੈਂ ਵਿਨਿਵਿ ਵਿੱਨਾਸਿਆ, ਨਿੱਦ ਨ ਏਬ ਨ ਤੇਬ ।
37. ਜਾਇਜਹਿ ਤਹਿ ਦੇਸੜਹਿ, ਲੱਭਇ ਪਿਯਹੋ ਪਮਾਣੁ
ਜਾਇ ਆਵਾਇ ਤੋ ਆਵਿਆਹਿ, ਅਹ ਬਾ ਤੈ ਨਿੱਥਾਣੁ ।
38. ਏਹ ਕੁਮਾਰੀ ਏਹ ਨਰ, ਏਹੁ ਮਣੰਹਰ ਨਾਣੁ
ਏਹਉ ਬਚ ਚਿੰਤਾਹ, ਪਛਹ ਹੋਇ ਵਿਹਾਣੁ ।

31. ਟੁਟ ਜਾਂ ਦਿਲ ਤੜੱਕ ਦੇ, ਰਿਹਾ ਕਿਉਂ ਸਮਾਂ ਲੰਘਾ
ਦੇਖਾਂ ਬਿਪਨਾ ਦੁਖਾਂ ਨੂੰ, ਕਿਥੇ ਦੇਉ ਟਿਕਾ ।
32. ਰਾਹੀਆ ! ਗੋਰੀ ਤੱਕੀ ਤੂੰ ? , ਤੱਕੀ ਰਾਹ ਵਿਚਕਾਰ
ਹੰਕੂਆਂ-ਭਿਜੀ ਚੋਲੜੀ, ਸੀ ਰਹੀ ਸੁਕਾ ਉਹ ਨਾਰ ।
33. ਉਸ ਨਾਜੋਂ ਅੰਨ ਛਡਿਆਾ, ਗੱਲ ਨ ਆਖੀ ਜਾਇ
ਛਾਤੀ ਉਭਰ ਨਿਕਲੀ, ਅੰਦਰ ਨਾਹਿ ਸਮਾਇ ।
34. ਮੌਨੂੰ ਸੀ ਤੈਂ ਆਖਿਆ, ਦਿਲਾ ! ਸੈਂ ਸੈਂ ਵਾਰ
ਪੀਆ—ਵਿਛੋੜੇ ਮਰਾਂਗਾ, ਪਰ ਸਭ ਗੱਲ ਬੇਕਾਰ ।
35. ਸਿਆਮ ਸਲੋਣੀ ਗੋਰੜੀ, ਅਜਬ ਜਹਰ ਦੀ ਗੰਢ
ਕੰਠ ਲਗੇ ਵਿਹੁ ਮਾਰਦੀ, (ਇਹ) ਜੀਹਦੇ ਲਗੇ ਨ ਕੰਠ ।
36. ਪੀਆ ਮੇਲ ਅੱਖ ਨ ਲਗੇ, ਨ ਵਿਛੋੜੇ ਮਾਹਿ
ਭਾਗਾਂ ਮਾਰੀ ਸੈਂ ਤਈਂ, ਨੀਂਦ ਕਿਵੇਂ ਨਾ ਆਇ ।
37. ਚਲ ਚਲੀਏ ਉਸ ਦੇਸ ਨੂੰ, (ਜਿਬੇ) ਮਿਲੇ ਪੀਆ ਦੀ ਸਾਰ
ਆਇ ਤਾਂ ਨਾਲ ਲਿਆਈਏ, ਨਹੀਂ ਮਰੀਏ ਜਾਨ ਨਿਸਾਰ ।
38. ਇਹ ਗੋਰੀ, ਇਹ ਗੱਭਰੂ, ਇਹ ਸੁੰਦਰ ਅਸਥਾਨ
ਮਰਖ ਏਵੇਂ ਸੋਚਦੇ, ਸਾਰੀ ਰਾਤ ਲੰਘਾਣੁ ।

39. ਬਪੀਹਾ ! ਪਿਉ ਪਿਉ ਭਣਵਿ, ਕਿਤਉ ਰੁਅਹਿ ਹਿਆਸ
ਰੁਹ ਜਲਿ ਮਹੁ ਪੁਣ ਵੱਲਹਇ, ਵਿਹ ਵਿ ਨ ਪੂਰਿਆ ਆਸ ।
40. ਬਪੀਹਾ ! ਕਦਿ ਬੋਲਿਏਣ, ਨਿਘੱਣ ਵਾਰ ਇ ਵਾਰ
ਸਾਯਰਿ ਭਰਿਅਇ ਵਿਮਲ ਜਲਿ, ਲਹਹਿ ਨ ਏਕਹ ਧਾਰ ।
41. ਅਮਰੁ ਮੁ ਰੁਣ ਕੂਣਿ ਰਣਡਹ, ਸਾ ਦਿਸਿ ਜੋਇ ਮਾ ਰੋਇ
ਸਾ ਮਾਲਇ ਦੇਸੰਤਰਿਮ, ਜਸੁ ਰੁਹ ਮਰਹਿ ਵਿਉਇ ।
42. ਗਇਉ ਸੁ ਕੇਸਰਿ ਪੀਅਹੁ ਜਲ, ਟਿਚਿਤਇ ਹਰਣਾਇ
ਜਸੁ ਕੈਰਏ ਹੁੰਕਾਰਡਏ, ਮੁਹੰ ਪੜੰਤਿ ਤ੍ਰਿਣਾਇ ।
43. ਰੇ ਮਨ ! ਕਰਸਿ ਕਿ ਆਲੜੀ, ਵਿਸਯ ਅੱਛੁ ਦੂਰਿ
ਕਰਣਾਇਂ ਅੱਛਹ ਰ੍ਰੇਧਿਆਇਂ, ਕਢਉਂ ਸ਼ਿਵ ਫਲ ਭੂਰਿ ।
44. ਬਿਟੋਏ ! ਮਇ ਭਣਿਆ ਤ੍ਰੇਹਿ, ਮਾ ਕੁਰੁ ਬੰਕੀ ਦਿਠਿ
ਪੁਤਿ ਸਕੰਣੀ ਭੱਲਿ ਜਿਵ, ਮਾਰਦਿ ਹਿਅਇ ਪਵਿਠਨ ।
45. ਜੇ ਮਹੁ ਦਿੱਣਾ ਦਿਅਹੜਾ, ਦਇਏਂ ਪਵਸਤੇਣ
ਤਾਣ ਗਣੋਤਿਏ ਅੰਗਲਿਉ, ਜਜਰਿਆਉ ਨਹੇਣ ।
46. ਵਾਯਸੁ ਉਡਾਵੰਤੋਇ, ਪੀਉ ਦਿੱਠਉ ਸਹ ਸੱਤਿ
ਅੱਧਾ ਵਲਿਆ ਮਹਹਿ ਗਇ, ਅੱਧਾ ਵੁੱਟ ਤੜਤਿ ।

-
39. ਬੰਬੀਹਾ ! ਪੀਅ ਪੀਅ ਕਰੋ, ਕਿਉਂ ਰੋਵੇਂ ਦੁਖੀ ਹੋ
ਪਾਣੀ ਅਤੇ ਪੀਆ ਦੀ, ਸਾਡੀ ਆਸ ਨਾ ਪੂਰੀ ਹੋ ।
40. ਬੰਬੀਹੇ ! ਬੋਲਣਾ ਨਿਗੁਣ ਹੈ, ਕਿਉਂ ਕੂਕੇਂ ਬਾਰ ਬਾਰ
ਤਾਲ ਭਰੇ ਜਲ ਨਾਲ, ਪਰ ਇਕ ਬੂੰਦ ਨ ਤੈਨੂੰ ਯਾਰ !
41. ਭੌਰੇ ! ਭੌਂ ਭੌਂ ਮਤ ਕਰ, ਉਧਰ ਵੇਖ ਨਾ ਹੋ
ਉਹ ਮਾਲਤੀ ਹੋਰ ਥਾਂ, ਜਿਦਾ ਮਾਰੇ ਬਿਹਾ ਤੋਹਿ ।
42. ਪੀਵੇ ਪਾਣੀ ਨਚਿਤ ਹੋ, ਹਰਣੋ ! ਡਰੇ ਨ ਮੂਲ
ਗਰਜ ਸੀ ਘਾਹ ਛੁਡਾਉਂਦਾ, ਸ਼ੇਰ ਗਿਆ ਉਹ ਦੂਰ ।
43. ਹੋ ਮਨ ! ਕਿਉਂ ਆਲਸ ਕਰੋ, ਵਿਸ਼ਿਆਂ ਤੋਂ ਹੋ ਦੂਰ
ਕੰਨੋ ! ਤੁਸੀਂ ਠਹਰੋ ਰਤਾ, ਪਾਵਾਂ ਮੁਕਤ ਜ਼ਰੂਰ ।
44. ਬੇਟੀ ! ਤੈਨੂੰ ਕਹਾਂ ਮੈਂ, ਬਾਂਕੀ ਨਜ਼ਰ ਨਾ ਦੇਖ
ਤਿਖੀ ਬਰਛੀ ਵਾਂਝ ਇਹ, ਕਰਦੀ ਦਿਲ ਵਿਚ ਛੇਕ ।
45. ਪਰਦੇਸੀ ਜਾਂਦੇ ਪੀਆ ਨੇ, ਗਿਣ ਦਿਤੇ ਦਿਨ ਜੋ
ਉਹ ਦਿਨ ਗਿੱਣਦਿਆਂ ਉਂਗਲੀਆਂ, ਜਰ ਜਰ ਰਹੀਆਂ ਹੋ ।
46. ਕਾ-ਉਡਾਦੀ ਬਿਰਹਣੀ, ਭੱਕਿਆ ਆਉਂਦਾ ਕੰਤ
ਅਧੀਆਂ ਚੁੜੀਆਂ ਛਿਗੀਆਂ, ਅਧੀਆਂ ਟੁੰਡੀਆਂ ਤੁੰਦੇਤਿ ।

47. ਜਾਇ ਤਹੋ ਤੁਟਉ ਨੈਹੜਾ, ਮਇ ਸਰੂ ਨਵਿ ਤਿਲ ਤਾਰ
ਤੰ ਕਿਹੋ ਬੰਕਿਹੋ ਲੋਅਣੇਹਿ, ਜੋਇੱਜਉँ ਸਥ ਵਾਰ ।
48. ਜਾਇ ਪੁਛਇ ਘੇਰ ਧੱਡਾਈ, ਤੋ ਬਡਾ ਘਰ ਓਇ
ਬਿਹ ਲਿਜ ਜਣ ਅਭਿ ਉਪਰਣ੍ਹ, ਕੰਤੁ ਕਡੀਰਇ ਜੋਇ ।
49. ਕੇਵ ਸਮੱਪਉ ਦੁੱਠ ਦਿਨ, ਕਿਧ ਰਇਣੀ ਛੁੜੁ ਹੋਇ
ਨਵ ਬਹੁ ਦੰਸਣ ਲਾਲਸਉ, ਵਹਇ ਮਣੋਰਹ ਸੋਇ ।
50. ਪੀਆ ਆਇਉ ਸਾਫ ਬੱਤੜੀ, ਬੁਣ ਕੰਨੜਾਇ ਪਇਟ
ਤਹੋ ਬਿਰਹਾਰੋ ਨਾਸੰਤਾਹੋ, ਪੂਲਤਿਆਵਿ ਨ ਦਿਨ ।
51. ਸਿਰ ਜਰਖਣੀ ਲੋਅਚੀ, ਗਲਿ ਮਨਿਆੜਾ ਨ ਬੀਸ
ਤੋ ਵਿ ਗੋਰੜਾ ਕਰਾਵਿਆ, ਮੁੱਧਏ ਉਠ ਬਈਸ
52. ਬੰਭ ਤੇ ਬਿਰਲਾ ਕੇਵਿ ਨਰ, ਜੇ ਸਬੰਗ ਛੈਇਲ
ਜੋ ਬੰਕਾ ਤੇ ਬੰਚਰ, ਜੇ ਉਜੁਆ ਤੇ ਬੈਇਲ ।
53. ਭਲਾ ਹੁਆ ਜੋ ਮਾਰਿਆ, ਬਹਿਣਿ ! ਮਹਾਰਾ ਕੰਤੁ
ਲੋਜੇਜੇਤੁ ਵਯੇਸਿਸਹੁ, ਜਾਇ ਭੁੱਗਾ ਘਰੁ ਐਂਤ ।
54. ਕੰਤੁ ਮਹਾਰਉ ਹਲਿ ਸਹੀਏ ! ਨਿੱਛਇ ਰੂਸਦਿ ਜਾਏ
ਅਖਿਹਿ ਸਥਿਹਿ ਹਥਿਹਿ ਵਿ, ਨਾਉ ਵਿ ਕੇਡਇ ਤਾਸੁ ।

47. ਜੇ ਤੁੰ ਹੈ ਨੇਹ ਤੌਜ਼ਿਆ, ਰਖੀ ਨਾ ਪ੍ਰੀਤੀ ਪਾਲ
ਬਾਂਕੀਆਂ ਨਜ਼ਰਾਂ ਨਾਲ ਕਿਉਂ, ਤਕਦੈਂ ਸੌ ਸੋ ਵਾਰ ।
48. ਵਡਾ ਘਰ ਜੇ ਪੁਛਦੇ ਵਡਾ ਘਰ ਹੈ ਓਹ
ਦੁਖੀਆ ਦੇ ਲਈ ਕੰਤ ਜਿਸ, ਕੁਟੀਆ ਰਿਹਾ ਖਲੋ ।
49. ਕਿਵੇਂ ਮੁਕੇ ਇਹ ਦੁਸਟ ਦਿਨ, ਕਿਵੇਂ ਛੇਤੀ ਪਏ ਰਾਤ
ਨਵੀਂ ਬਹੁ ਦੇ ਦਰਸ ਲਈ, ਇਉਂ ਉਠਣ ਜਜਬਾਤ ।
50. ਪੀਆ ਆਉਣ ਦੀ ਸੋ ਸੁਣ, ਬਿਰਹਾ ਗਿਆ ਨੱਸ
ਨੱਸ ਜਾਂਦੇ ਬਿਰਹੁ ਦੀ, ਪੂੜ ਨ ਢਿਠੀ ਬਸ ।
51. ਪਾਟੀ ਲੋਈ ਸੀਸ ਤੇ, ਗਲ ਵਿਚ ਨ ਮਣੀ ਹਾਰ
ਛੈਲਾਂ ਨੂੰ ਭਰਮਾ ਰਹੀ, ਫਿਰ ਵੀ ਇਹ ਮੁਟਿਆਰ ।
52. ਬੰਭ ਕਹੇ ਵਿਰਲੇ ਕੋਈ, ਸਰਬੰਗ ਸੁਦਰ ਛੈਲ
ਜੋ ਬਾਕੇ ਸੋ ਠੱਗ ਨੇ, ਜੇ ਸੂਥੇ, ਸੋ ਬੇਲ ।
53. ਭਲਾ ਹੋਇਆ ਗਿਆ ਮਾਰਿਆ, ਭੈਣ ! ਅਸਾਡਾ ਕੰਤ
ਸਥਿਆਂ ਵਿਚ ਸਰਮਾਵਦੀ, ਜੇ ਭਜ ਆਉਂਦਾ ਕੰਤ ।
54. ਕੰਤ ਅਸਾਡਾ ਹੋ ਸਖੀ ! ਆਵੇ ਜਦ ਵਿਚ ਰੇਹ
ਹਾਥੀ ਤੇ ਰਥਿਆਰ ਸਭ, ਭੰਨੇ ਪਲ ਵਿਚ ਓਹ ।

55. ਜਾਹਿ ਕਪਿੱਜਇ ਸਰਿਣ ਸਹੁ, ਛਿਜਇ ਖਗਿਣ ਖੱਗੁ
ਤਹਿ ਤੇਹਇ ਭਡ ਘਡ ਨਿਵਹਿ, ਕੰਤੁ ਪਯਾਸਇ ਮੱਗੁ ।
56. ਅੰਮਿ ! ਪਉਰਰ ਵਜ ਮਾ, ਨਿੱਚੁ ਜੇ ਸੰਮੁਹ ਬੰਤਿ
ਸਹੁ ਕੰਤਹੋ ਸਮਰੰਗਾਣਇ, ਗਯ ਘਡ ਭਜਿਊ ਜੰਤਿ ।
57. ਪੁਤੇ ਜਾਇਂ ਕਵਣੁ ਗੁਣੁ, ਅਵਗੁਣ ਕਵਣੁ ਮੈਣੁ ।
ਜਾ ਬੱਪੀ ਕੀ ਭੁੰਹੜੀ, ਚੰਪਿੱਜਇ ਅਵਰੇਣ ।
58. ਜਦਿ ਭੱਗਾ ਪਾਰੱਕੜਾ, ਤੋ ਸਹਿ ਮੁਝ ਪਿਯੇਣ ।
ਅਹ ਭੱਗਾ ਅੰਮਹ ਤਣਾ, ਤੇ ਤੇ ਮਾਰਿਆ ਤੇਣ ।
59. ਭੱਗਉਂ ਦੇਖਿਓ ਨਿਅਯ ਬਲੁ, ਬਲੁ ਪਸਰਿਊ ਪਰੱਸੁ ।
ਉਮਿਲਇ ਸਹਿਰੋਹ ਜਿਵ ਕਰਿ ਕਰਵਾਲੁ ਪਿਯੱਸੁ ।
60. ਮਹ ਕੰਤਹੋ ਬੇ ਦੋਸੜਾ, ਹੋਲਿ ਮ ਝੁਖਹਿ ਆਲੁ ।
ਦੇਤਹੋ ਹਉਂ ਪਰ ਅਵਰਿਆ, ਜੁਝਤੋ ਕਰਵਾਲੁ ।
61. ਪ੍ਰਿਯ ਏਂ ਬਹਿ ਕਰੇ ਸੋਲੁ ਕਰਿ, ਛੱਡਹਿ ਤੁਹੈਂ ਕਰਵਾਲੁ ।
ਜੇ ਕਾਵਾਲਿਯ ਬਪੁੜਾ, ਲੋਹ ਅਭਗੁ ਕਰਵਾਲੁ ।
62. ਪਾਇ ਬਿਲੱਗੀ ਅੰਤ੍ਰੜੀ, ਸਿਰ ਲਹਸਿਊ ਖੰਧੱਸੁ ।
ਤੇ ਵਿ ਕਟਾਰਇ ਹਬੜਉ, ਬਲਿ ਕਿੱਜਉ ਕੰਤੱਸੁ ।

55. ਜਿਬੇ ਤੀਰ ਨੇ ਟੇਕਰਦੇ, ਤੇਗੀਂ ਤੇਗ ਭਿੜਾਹ
ਲੜਦੇ ਭਿੜ ਭਿੜ ਸੂਰਮੇ, ਉਥੇ ਕੰਤ ਦਿਖਾਵੇ ਰਾਹ ।
56. ਮਾਂ ਇਹ ! ਬਿਜਲੀ ਮੇਘ ਨਾ, ਸਾਹਾਵੇਂ ਜੇ ਦਿਸ ਆਣ
ਰਣ ਵਿਚ ਮਾਰੇ ਕੰਤ ਦੇ, ਹਾਥੀ ਭਜੇ ਜਾਣ ।
57. ਪੁੱਤ ਜੰਮੇ ਦਾ ਕੀ ਗੁਣ, ਮਰਣ ਤੇ ਕੀ ਹੋਇ ਹਾਣ
ਜਿਸ ਦੇ ਪਿਛਿ ਦੀ ਭੋਂ ਨੂੰ, ਆ ਕੇ ਗੈਰ ਦਬਾਣ ।
58. ਜੇ ਵੈਚੀ ਨੇ ਭਜ ਗਏ ਤਾਂ ਮੇਰੇ ਕੰਤ ਭਜਾਏ
ਜੇ ਅਪਣੇ ਨੇ ਭੱਜ ਪਏ, ਤਾਂ ਮੂਆ ਪੀਆ ਥਾਇਂ ।
59. ਭਜਦਾ ਤਕ ਕੇ ਨਿਸ ਦਲ, ਵੈਗੀ ਤਕ ਉਭਾਰ
ਪੀਆ ਦੇ ਹਬ ਲਿਸ਼ਕਦੀ, ਬਿਜਲੀ ਜਿਊਂ ਤਲਵਾਰ ।
60. ਮੇਰੇ ਕੰਤ ਦੇ ਦੋਸ਼ ਦੇ, ਸਖੀ ! ਨ ਰਹਿਣ ਲੁਕੇ
ਦਾਨ ਸਮੇਂ ਤਾਂ ਮੈਂ ਬਚਾਂ, ਰਣ ਵਿਚ ਤੇਗ ਬਚੇ ।
61. ਸੇਲਾ ਲੈ ਪੀਆ ! ਹੱਥ ਵਿਚ, ਛਡ ਦੇ ਤੂੰ ਤਲਵਾਰ
ਬੇਰਾਰੇ ਕਪਾਲੀਏ, ਲੈਣ ਅਟੁਟ ਕਪਾਲ ।
62. ਆਂਦਰਾਂ ਪੈਰੀਂ ਲਗੀਆਂ, ਸਿਰ ਲਗਾ ਕੰਨ੍ਹੇ ਅੰਤ
ਫਿਰ ਵੀ ਹੱਥ ਕਟਾਰ ਤੇ, ਸਦਕੇ ਜਾਵਾਂ ਕੰਤ ।

63. ਦੂਰੁਡਾਣੇ ਪਡਿਆ ਖਲ੍ਹ, ਅੱਪਣੇ ਜਣ੍ਹ ਮਾਰੋਇ
ਜਿਹ ਗਿਰਿ ਸਿੰਗਹੁ ਪਡਿਆ ਸਿਲ, ਅੱਨ ਵਿ ਸੁਰੁ ਕਰੋਇ ।
64. ਜੋ ਗੁਣ ਗੋਵਇ ਅਪਣਾ, ਪਾਜਡਾ ਕਰੋਇ ਪਰਸੁ
ਤਸੁ ਹਉ ਰਲਿ ਸੁਗਿ ਦੁੱਲਹਰੋ, ਬਲਿ ਕਿੱਤਉ ਸੁਣੱਸੁ ।
65. ਧਵਲੁ ਵਿਸੂਰਿਓ ਸਮਿਆਹੋ, ਗਰੂਆ ਭਰ ਪਿਖੇਵਿ
ਹਉਂ ਕਿ ਨ ਜੁਤਉ ਦੁਹੁ ਦਿਸਿਹਿ, ਖੜਕਿ ਦੇਣਣ ਕਰਵਿ ।
66. ਵਿਧਿਆ ਆਰਉ ਜਏ ਵਿ ਪਿਉ, ਤੇ ਵਿ ਤੇ ਆਣਹਿ ਅੱਜ
ਅੱਗਿਣ ਦੱਢਾ ਜਏਵਿ ਘਰੁ, ਤੇ ਤੇਂ ਅੱਗਿੰ ਕੱਜੁ ।
67. ਜੀਵਿਉ ਕਾਸੁ ਨਾ ਵੱਲਹਉ, ਧਣੁ ਪੁਣੁ ਕਾਸ ਨਾ ਇਠੁ
ਦੋਵਿ ਵਿ ਅਵਸਰ ਨਿਵਡਿਆਇ, ਤਿਣ ਸਮ ਗਣੇਇ ਬਿਸਿਠੁ ।
68. ਸਾਹੁ ਵਿ ਲੇਉ ਤੜੱਫੜਾਇ, ਬਡੱਤਣਹੋਂ ਤਣੇਣ
ਬਡੱਪਣ ਪਰਿ ਪਾਵਿਆਇ, ਹਥਿ ਮੋਕਿਲਡੇਣ ।
69. ਤੁਮੇਹਿਂ ਅੰਮੇਹਿ ਜੇ ਕਿਯਉ, ਦਿਠਉਂ ਬਹੁਤ ਜਣੇਣ
ਤੇ ਤੇਵਡਉ ਸਮਰ ਭਰੁ, ਨਿੱਜਿਉ ਏਕੁ ਖਣੇਣ ।
70. ਦਿਆਹਾ ਜੰਤਿ ਝੜਪਡਹਿੰ, ਪਡਹਿ ਮਨੋਰਥ ਪਛਿ
ਜੇ ਅਛਾਇ ਤੇ ਮਾਣਿਆਇ, ਹੋਸਇ ਕਰਤੁ ਮ ਅੱਛਿ ।

63. ਦੁਸਟ ਡਿਗਿਆ ਦੂਰ ਤੇ, ਅਪਣੇ ਛਡੇ ਰੋਜੁ
ਡਿਗੀ ਪਰਬਤੋਂ ਸਿਲਾ ਜਿਊਂ, ਦੇਵੇ ਹੋਰਾਂ ਤੋੜ ।
64. ਜੋ ਗੁਣ ਛਿਪਾਇ ਅਪਣੇ, ਦੂਜੇ ਦਾ ਕਰੇ ਮਾਣ
ਐਸੇ ਵਿਰਲੇ ਕਲੀ ਵਿਚ, ਸੈਂ ਤਿਨ੍ਹਾਂ ਕੁਰਬਾਨ ।
65. ਧੌਲ ਝੂਰਦਾ ਦੇਖ ਕੇ, ਸੁਆਮੀ ਸਿਰ ਬਹੁ ਭਾਰ
ਦੋ ਟੋਟੇ ਹੋ ਸੈਂ ਨ ਕਿਊਂ, ਜੁਤਾਂ ਹਾਂ ਵਿਚਕਾਰ ।
66. ਜੇ ਪੀਆ, ਬੁਰਿਆਰ ਹੈ, ਤਾਂ ਵੀ ਲਿਆਓ ਅੱਜ
ਅੱਗ ਦਾ ਫੁਕਿਆ ਘਰ ਜਿਵੇਂ, (ਫਿਰ) ਅੱਗ ਜਗਾਵੇ ਭੱਜ ।
67. ਕਿਸ ਨੂੰ ਜਿਦ ਪਿਆਰੀ ਨਾ, ਕਿਸੂੰ ਧਨ ਨ ਸੁਹਾਇ
ਅਵਸਰ ਪੈਣ ਕੇ ਦੋਵੇਂ ਪਰ, ਸੱਜਨ ਤਿਆਗ ਗਵਾਇ ।
68. ਵਡਪਣ ਹਿਤ ਸਭ ਲੋਕ ਹੋ, ਤੜਵਦੇ ਨਿਤ ਜਹਾਨ
ਪਰ ਵਡਿਆਈ ਪਾਈਏ, ਹੋਥ ਮੱਕਲੇ ਦਾਨ ।
69. ਬਹੁਤ ਜਲਿਆ ਨੇ ਦੇਖਿਆ, ਸੈਂ ਤੈਂ ਜੋ ਕਰਿਆ
ਇਤਨਾ ਵੱਡਾ ਜੁਧ ਦਿਹ, ਖਿਣ ਵਿਚ ਜਿਤ ਲਿਆ ।
70. ਝਟ ਪਟ ਜਾਂਦੇ ਲੰਘ ਦਿਨ, ਆਸਾਂ ਪਿਛੇ ਪੈਣ
ਜੇ ਹੈ ਓਹੋ ਮੇਨ ਛੈ, 'ਹੋਊ' ਛਡੇ ਕਹਿਣ ।

71. ਬ੍ਰਾਸ ਮਹਾਰਿਜਿ ਏਉ ਭਣਦਿ, ਜਇ ਸੁਇ ਸੱਖੂ ਪਮਾਣ
ਮਾਯਹੁ ਸਲਣ ਨਵਤਾਹੰ ; ਦਿਣਿ ਦਿਣਿ ਗੰਗਾ ਟ੍ਰਾਣ ।
72. ਉਆ ਕਣਿਆਰੁ ਪਫ਼ਲਿਆਉ, ਕੰਚਣ ਕੰਚਿ ਪਯਾਸੁ
ਗੋਰੀ ਬਯਣ ਵਿਣਿਜਿਉ, ਨੌ ਸੇਰਇ ਬਣ ਵਾਸੁ ।
73. ਵੇਸੀ ਪਿਉ ਤੁਸੈਸੁ ਹਉ, ਰੁਠੀ ਮਹਿੰ ਅਲੁਣੇਇ
ਪੋਗਿਵ ਏਹ ਮਣੋਹਇ, ਦੁੱਕਰ ਦਇਉ ਕਰਇ ।
74. ਲੋਣ ਵਿਲੱਜਿ ਪਾਣਿਏਣ, ਅਰਿ ਬਲ ਮੇਘ ਮ ਗੱਜੁ
ਬਾਲਿਉ ਗਲਇ ਸੁ ਝੁਪੜਾ, ਗੋਰੀ ਤਿਮਾਇ ਅੱਜੁ ।
75. ਜਇ ਪਵਸੰਤੇ ਸਹੁ ਨਾ ਗਯ, ਨ ਮੁਅ ਵਿਛਿਏ ਤੱਸੁ
ਲਜਿੰਜਇ ਸੰਦੇਸੜਾ, ਦਿੰਤੇਹਿ ਸੁਹਯ ਜਣੈਸੁ ।
76. ਏਹੁ ਜੰਮੁ ਨਗੁਹ ਗਯਉ, ਭਡ ਸਿਤਿ ਖੱਗੁ ਨਾ ਭੱਗੁ
ਤਿਖਾਂ ਤੁਰਿਯ ਨਾ ਮਾਣਿਯਾ, ਗੋਰੀ ਗਲਿ ਨਾ ਲੱਗੁ ।
77. ਸਰਹਿ ਨਾ ਸਰੇਹਿ ਨਾ ਸਰਵਰੇਹਿ ਨਾ ਵਿ ਉਜਾਣ ਵਣੇਹਿ
ਦੇਸ ਰਵੰਣਾ ਹੋਤ ਵਚ, ਨਿਵਸੰਵੇਹਿ ਸੁਆਡੇਇ ।
78. ਚਲੇ ਚਲੰਤੇਹਿ ਲੋਅਣੇਹਿ, ਜੇ ਤਇ ਦਿਠਾ ਬਾਲਿ
ਤਹਿੰ ਮਯਰੱਧਯ ਦੜਵੜਉ, ਪਤਇ ਅਪੂਰਇ ਕਾਲਿ ।
79. ਚਿਆਸ ਮਹਾਿਖ ਇਉਂ ਕਹੈ, ਜੇ ਸਾਸਤ੍ਰ ਪ੍ਰਮਾਣ
'ਮਾਂ ਨੂੰ ਮਥਾ ਟੇਕਣਾ, ਹੈ ਗੰਗਾ ਇਸਨਾਨ ।'
80. ਸੋਨੇ ਰੰਗੀ ਸ਼ਾਨ ਲੈ, ਹੁਲਿਆ ਅੋਹ ! ਕਨੇਰ
ਰੰਗੀ-ਬਦਨ ਤੋਂ ਹਾਰ ਕੇ, ਬਨ ਵਾਸੀ ਹੋਇਆ ਫੇਰ ।
81. 'ਆਊ ਪੀਆ ਮੈਂ ਰੁਸਾਂਗੀ, ਪਿਛਰ ਉਹ ਲਉ ਮੰਨਾ'
ਐਸੀਆਂ ਮਨ ਵਿਚ ਰਹਿੰਦੀਆਂ, ਮੁਸ਼ਕਲ ਪਾਏ ਖੁਦਾ ।
82. ਲੂਣ ਖੁਰੇ ਜਿਉਂ ਪਾਣੀਏ, ਮੂਰਖ ਮੇਘ ! ਨ ਗੱਜ
ਖਰ ਜਾਊ ਨਵਾਂ ਝੁੰਪੜਾ, ਗੋਰੀ ਭਿਜੂ ਅੱਜੁ ।
83. (ਪੀਆ) ਨਾਲ ਰਾਣੀ ਪੁਦੇਸ ਨ, ਨ ਮਰੀ ਵਿਛੋਚੇ ਤਾਹਿ
ਉਸ ਸੱਜਨ ਨੂੰ ਸੰਨੇਹੜਾ, ਦੇਂਦੀ ਮੈਂ ਸ਼ਰਮਾ ।
84. ਏਹ ਜਨਮ ਐਵੇਂ ਗਿਆ, ਨਾ ਮਾਰੀ ਤਲਵਾਰ
ਘੋੜ-ਸਵਾਰੀ ਨ ਕਰੀ, ਨ ਗੋਰੀ ਗਲ-ਪਿਆਰ ।
85. ਤਾਲਾਂ ਨਦੀਆਂ ਸਰਾਂ ਨਾਲ, ਨ ਹੀ ਬਾਗਾਂ ਨਾਲ
ਦੇਸ ਸੁਹਾਵਾ ਹੋਵਦਾ, ਸਜਣ ਵੱਸਣ ਨਾਲ ।
86. ਨੈਣਾਂ ਤੇਰਿਆਂ ਗੋਰੀਏ, ਜਿਸ ਨੂੰ ਤੱਕ ਲਿਆ
ਉਸ ਤੋਂ ਹੱਲਾ ਦਿਸਕ ਦਾ, ਸਮੁੱਝ ਸ਼ਾਲ ਪਿਆ ।

79. ਖਜ਼ਇ ਨਉਂ ਕਸਰਰੋਕੋਈ, ਪਿਜ਼ਇ ਨਉਂ ਘੁੰਟੋਹਿ
ਏਵਾਂਹ ਹੋਇ ਸੁਹੱਡੜੀ, ਪਿਓਂ ਦਿਠੇ ਨਯਣੋਹਿ ।
80. ਅੰਮਤਿ ਪਛਾਣਾਵੜਾ, ਪੀਓ ਭਲਹਿਆਉ ਬਿਆਲਿ
ਘੁੰਝਿ ਵਿਵਰੀਰੀ, ਬੁੱਧੜੀ, ਹੋਇ ਵਿਣਾਸਹੇ ਕਾਲ
81. ਹਿਆਚਾ ਇਜ ਵੇਰਿਆਘਣਾ, ਤੋ ਕਿਂ ਅੱਭਿ ਚਡਾਹੁੰ
ਅੰਮਹਿ ਬੇ ਹਥੜਾ, ਜਾਇ ਪੁਣ ਮਾਰਿ ਮਰਾਹੁੰ ।
82. ਅੱਡਾ ਲਗਾ ਫੁੱਗਰਹਿੰ, ਪਹਿਊ ਰਡਤਉ ਜਾਇ
'ਜੋ ਏਹਾ ਗਿਰਿ ਗਿਲਣ ਮਣੁ, ਸੋ ਕਿ ਪਣਹੇ ਧਣਾਇ ।'
- ਸੇਮ ਪ੍ਰਭੁ ਸੂਰੀ (1195)
83. ਵੇਸ ਵਿਸਿਠਹਿ ਵਾਰਿਆਇ, ਜਾਇਵਿ ਮਣੋਹਰ ਗਤ
ਗੀਗਾ ਜਲ ਪੱਖਾਲਿਆਵਿ, ਸੁਣਿਹਿ ਕਿ ਹੋਇ ਪਵਿਤ ।
84. ਪੀਊ ਹਉ ਬੋਕਿਯ ਸਯਲੁ ਦਿਣੁ, ਤੁਹ ਬਿਤਹੋਗਿ ਕਿਲੰਤ
ਬੋੜਹਿ ਜਲ ਜਿਮ ਮਛਲਿਯ, ਤੱਲੋਵਿਲਿ ਕਰਤ ।
85. ਮਰਗਯ ਵੇਨਹ ਪਿਯਾ ਉਰਿ ਪਿਯ ਚੰਪ ਪਹ ਦੇਹ
ਕਸਵੱਟੇਇ ਦਿਨਯ ਸਹਇ, ਨਾਇ ਸੁਵੰਨਹ ਰੇਹ ।
86. ਅਮੇ ਬੋੜਾ ਰਿਊ ਬਹੁਆ, ਇਊ, ਕਾਯਰ ਚਿਤੰਤਿ
ਮੁਹਿ ! ਨਿਹਾਲਹਿ ਗਾਯਣ ਯਾਲੁ, ਕਇ ਉਜੋਤੇ ਕਰੰਤਿ ।
-

79. ਨ ਉਸ ਖਾਂਦਾ ਰਤਾ ਕਥ, ਨ ਘੁੰਟ ਪੀਤਾ ਤਾਹਿ
ਪੀਆ ਨੈਣੀਂ ਤਕਦਿਆਂ, ਚੰਗੀ ਭਲੀ ਹੋ ਜਾ ।
80. ਅੰਮੜੀ ! ਪਛੋਤਾਵੜਾ, ਰਾਤ ਲੜੀ ਪੀਅ ਨਾਲ
ਮਤ ਮਾਰੀ ਹੈ ਜਾਂਵਦੀ, ਮਾੜੀ ਕਿਸਮਤ ਨਾਲ ।
81. ਦਿਲ ਜੋ ਦੁਸ਼ਮਨ ਹੋਇਆ (ਤੋਂ ਕੀ) ਅੰਬਰੀਂ ਚੜ੍ਹੀਏ ਜਾ ?
ਸਾਡੇ ਵੀ ਦੋ ਹੱਥ ਨੇ, ਮਤਾਂਗੇ ਮਾਰ ਮੁਕਾ ।
82. ਰਾਹੀਂ ਰਟਦਾ ਜਾਇ ਇਊਂ, 'ਛਾਏ ਸੇਘ ਪਹਾੜ'
'ਪਰਥਤ, ਪੈਰੀਂ' ਦਲਣ ਜੋ, ਕਿਵੇਂ ਛਤਣ ਨਾਜੋਂ ਨਾਰ ।
83. ਭੇਖ ਧਾਰੀ ਨੂੰ ਛੱਡ ਦਿਓ, ਭਾਵੇਂ ਸੰਦਰ ਰੂਪ
ਕੁਤੀ ਗੰਗਾ ਨੁਹਿਆਂ, ਹੋਇ ਨ ਸੂਧ ਸਰੂਪ ।
84. ਪੀਆ ਮੈਂ ਬੋਕੀ ਸਗਲ ਦਿਨ, ਲੁਛਦੀ ਬਿਰਹੋਂ ਭਾਹਿ
ਬੋੜੇ ਜਲ ਜਿਊਂ ਮੱਛਲੀ, ਤੜਹੇ ਤਿਲਮਲਾਇ ।
85. ਸਾਂਵਲ ਰੰਗੇ ਪੀਅ ਸੰਗ, ਸਜਦੀ ਚੰਪਾ ਨਾਰ
ਕਸਵਟੀ ਉਪਰ ਜਿਵੇਂ, ਹੋ ਸੋਨੇ ਦੀ ਧਾਰ ।
86. 'ਅਸੀਂ ਬੋੜੇ, ਵੈਰੀ ਬਹੁਤ,' ਇਊਂ ਕਾਇਰ ਫੁਰਮਾਣ
ਮੁੰਥੇ ! ਦੇਖੀਂ ਲਗਨ ਰੇ, ਜੋਤਾਂ ਕੈਣ ਜਾਣਾਣ । (ਤਾਕੇ ਨਹੀਂ, ਚੰਦ)

87. ਤੀਅਹ ਤਿੰਨ ਪਿਆਰਿਏ, ਕਲਿ ਕੱਜਲ, ਸੰਦੂਰ
ਆਨਾਇ ਤਿੰਨ ਪਿਆਰਿਏ, ਦੁਧੁ ਜਵਾਇ ਉ ਤੂਰੁ ।
 88. ਅਜੁ ਵਿਹਾਣਉ ਅਜ ਦਿਣੁ, ਅਜੁ ਸੁਵਾਉ ਪਵੱਤੁ
ਅਜੁ ਗਲਬਿਉ ਸਜਲੁ ਦ੍ਰਹੁ, ਜੋ ਤੁਹੁ ਮਹੰ ਪਰਿਪਤੁ ।
ਫੁਟਕਲ
 89. ਕਵਣਿਹਿ ਬਿਰਹ ਕਰਾਲਹਿਏ, ਉਡਾਵਿਉ ਵਰਾਉ
ਸਹਿ ਅਚੱਕੁਵ ਦਿਠ ਮਇਏ, ਕੌਠਿ ਵਿਲੁਲਹਿ ਕਾਉ ।
 90. ਬਾਂਹ ਬਿਛੋੜਵਿ ਜਾਇਂ ਤੁਇਂ, ਹਉਂ ਤੇਵਉਂ ਕੋ ਦੋਸੁ
ਹਿਆਖੱਟਏ ਜਾਇ ਨੀਸਰਏ, ਜਾਣਉ ਮ੍ਰੁਜ ਸਰੋਸੁ ।
 91. ਨਵੁ ਜਲ ਭਰੀਆ ਮਗੜਾ, ਗਯਣਿ ਪੜੱਕਏ ਮੇਹੁ
ਇਬੰਤਰਿ ਜਰਿ ਆਵਸੀ, ਤਉ ਜਾਣੀਸਿੱਏ ਨੇਹੁ ।
-

87. ਚੰਗੇ ਲਗਣ ਤੀਵੀਅਾਂ, ਲਗੜਾ, ਕੱਜਲ, ਸੰਧੂਰ
ਦੁਧੁ, ਜਵਾਈ, ਵਾਜਾ ਤ੍ਰੈ, ਹੋਰਾਂ ਤਦੀਂ ਮਨਜ਼ੂਰੁ ।
88. ਅਜ ਸਵੇਰਾ ਅਜ ਦਿਨ, ਸੇਹਣੀ ਵਰੇ ਵਾ
ਤ੍ਰੁ ਆਇਐ ਸਭ ਦੁਖਾਂ ਨੂੰ, ਦੇਵਾਂ ਗਲ-ਹੱਥਾਅ ।
89. ਬਿਰਹੁੰ ਮਾਰੀ ਬਿਰਹਣੀ, ਰਹੀ ਸੀ ਕਾਂ ਉਡਾ
ਇਹ ਅਚੰਭਾ ਦੇਖਿਆ, ਕਾਂ ਗਲ ਕਪਟ ਪਿਆ ।
(ਬਿਹਣੀ ਨੂੰ ਮੁਰਦਾ ਸਮਝੇ)
90. ਬਾਂਹ ਛੁਡਾਕੇ ਭੁਰ ਚਲੇ, ਜਾਣ ਮੈਨੂੰ ਕਮਜ਼ੋਰ
ਦਿਲ ਵਿਚੋਂ ਭਜ ਜਾਓਂ ਜੇ, ਜਾਣਾਂ ਤੁਹਾਡਾ ਜ਼ੋਰ ।
91. ਗਗਨੀਂ ਗਰਜੇ ਮੇਘਲਾ, ਰਾਹ ਭਰੇ ਮੀਂਹ ਨਾਲ
ਜੇ ਤ੍ਰੁ ਆਵੇਂ ਅਜ ਵਈ, ਜਾਣਾਂ ਪ੍ਰੇਮ ਕਮਲ ।

ਦੂਜਾ ਭਾਗ

ਪੰਜਾਬੀ ਦਾ ਲੁਹਸੀਨਾਮਾ

ਆਰੀਆ ਭਾਸ਼ਾ

ਹਿੰਦ-ਆਰਿਆਈ
(ਪਹਿਲੀ ਪ੍ਰਕ੍ਰਿਤ)

ਵੈਦਕ ਸੰਸਕ੍ਰਿਤ

ਸੰਸਕ੍ਰਿਤ

ਦੂਜੀ ਪ੍ਰਕ੍ਰਿਤ

ਪਾਲੀ

ਤੌਜੀ ਪ੍ਰਕ੍ਰਿਤ

ਮਹਾਰਾਸ਼ਟਰੀ — ਮਾਗਧੀ — ਸੋਰਸੈਨੀ — ਪੈਸ਼ਾਚੀ

ਅਪਭੇਸ਼

ਕਸ਼ਮੀਰੀ

ਮਹਾਰਾਸ਼ਟਰੀ	ਮਾਗਧੀ	ਸੋਰਸੈਨੀ	ਪੈਸ਼ਾਚੀ
ਅਪਭੇਸ਼	ਅਪਭੇਸ਼	ਅਪਭੇਸ਼	ਅਪਭੇਸ਼
ਮਰਾਠੀ	ਬਿਹਾਰੀ, ਉੜੀਆ ਬੰਗਾਲੀ, ਅਸਾਮੀ	ਗੁਜਰਾਤੀ ਹਿੰਦੀ। ਪੰਜਾਬੀ ਉਰਥੂ	ਪਿੰਡੀ

ਪੰਜਾਬੀ ਦਾ ਜਨਮ

ਅਸੀਂ ਪਿਛੇ ਇਹ ਵੀਚਾਰ ਕਰ ਆਏ ਹਾਂ, ਕਿਵੇਂ ਲੋਕਾਂ ਦੀ ਬੋਲ-ਚਾਲ ਦੀ ਕੁਦਰਤੀ ਬੱਲੀ ਤੋਂ ਵੇਦਕ ਭਾਸ਼ਾ, ਸੰਸਕ੍ਰਿਤ, ਪਾਲੀ, ਸਾਹਿਤਕ ਪ੍ਰਕ੍ਰਿਤ ਤੇ ਅਪੰਨ੍ਹੇ ਆਦਿ ਅਦਬੀ ਜਥਾਨਾਂ ਬਣੀਆਂ ਵਿਗਸੀਆਂ। ਵਿਗ ਵੇਦ ਦਾ ਰਚਨਾ-ਕਾਲ 2500 ਈ: ਪੂਰਬ ਤੋਂ 1200 ਈ: ਪੂਰਬ ਤਕ ਮੰਨਿਆ ਗਿਆ ਹੈ। ਇਸ ਤੋਂ ਬਾਅਦ ਛੇ ਸੱਤ ਸੌ ਵਰ੍ਹੇ ਤਕ ਸੰਸਕ੍ਰਿਤ ਧਾਰਮਕ ਤੇ ਸਾਹਿਤਕ ਭਾਸ਼ਾ ਰਹੀ। ਫਿਰ ਬੁੱਧ ਧਰਮ ਦੇ ਨਾਲ ਨਾਲ ਲੋਕ-ਬੋਲੀ ਪ੍ਰਵੱਲਤ ਹੋ ਕੇ 'ਪਾਲੀ' ਅਖਵਾਈ। ਇਸ ਦਾ ਛੇ ਸੌ ਈ: ਪੂਰਬ ਤੋਂ ਪਹਿਲੀ ਈ: ਤਕ ਸੋਰ ਰਿਹਾ। ਪਹਿਲੀ ਈਸਵੀ ਸਦੀ ਤੋਂ 600 ਈ: ਤਕ ਸਾਹਿਤਕ ਪ੍ਰਕ੍ਰਿਤਾਂ ਦਾ ਸਤਾਰਾ ਚਮਕਿਆ ਤੇ 6 ਸੌ ਈ: ਤੋਂ 12 ਸੌ ਈ: ਤਕ ਅਪੰਨ੍ਹੇ ਦਾ ਬੋਲਥਾਲਾ ਰਿਹਾ।

ਮਿ: ਗ੍ਰੀਅਰਸਨ ਪ੍ਰਕ੍ਰਿਤ ਦੀਆਂ ਗੀ ਤਿੰਨ ਸਟੇਜਾਂ ਮਨਦਾ ਹੈ। ਉਸ ਦਾ ਮਤ ਹੈ ਕਿ ਪਹਿਲੀ ਮੁੱਢਲੀ ਪ੍ਰਕ੍ਰਿਤ ਤੋਂ ਵੇਦਕ ਸੰਸਕ੍ਰਿਤ, ਸੰਸਕ੍ਰਿਤ, ਦੂਜੀ ਪ੍ਰਕ੍ਰਿਤ ਤੋਂ ਪਾਲੀ ਵਿਕਸੀ ਤੇ ਅਤਿਮ ਤੌਜੀ ਸਟੇਜ ਅਪੰਨ੍ਹੇ ਸੀ ਜਿਸ ਤੋਂ ਵਰਤਮਾਨ ਬੋਲੀਆਂ ਪ੍ਰਗਟੀਆਂ। ਇਉਂ ਅਸੀਂ ਹਿੰਦ-ਆਰਿਆਈ ਭਾਸ਼ਾ ਦੀ ਮੌਤ ਤੋਂ ਰੰਗ ਤੇ ਇਹ ਕਾਲ-ਵੰਡ ਕਰ ਸਕਦੇ ਹਾਂ :—

1. ਪ੍ਰਾਚੀਨ ਆਰੀਆ-ਭਾਸ਼ਾ ਕਾਲ—2000 ਈ: ਪੂਰਬ ਤੋਂ 500 ਈ: ਪੂਰਬ ਤਕ (ਉਲਡ ਇੰਡੋ ਆਰੀਅਨ)
2. ਮੱਧ ਆਰੀਆ-ਭਾਸ਼ਾ ਕਾਲ—500 ਈ: ਪੂਰਬ ਤੋਂ 1000 ਈਸਵੀ ਤਕ (ਮਿਡਲ ਇੰਡੋ ਆਰੀਅਨ)
3. ਵਰਤਮਾਨ ਆਰੀਆ-ਭਾਸ਼ਾ ਕਾਲ—1000 ਈਸਵੀ ਤੋਂ ਹੁਣ ਤਕ (ਨਿਊ ਇੰਡੋ ਆਰੀਅਨ)

ਇਹ ਪਾਲੀ, ਪ੍ਰਕ੍ਰਿਤ ਤੇ ਅਪੰਨ੍ਹੇ ਦੇ ਨਾਲ ਨਾਲ ਸੰਸਕ੍ਰਿਤ ਵੀ ਚਲਦੀ ਰਹੀ। ਕਿਉਂਕਿ ਇਹ ਆਰੀਆ-ਸਭਿਆਤਾ ਦੀ ਪੁਰਾਣੀ ਜਥਾਨ ਸੀ। ਇਸ ਦੇ ਜ਼ਿਲਾ-ਲੇਖ 150 ਈ: ਪੂਰਬ ਤੋਂ ਲੈ ਕੇ 12 ਸੌ ਈ: ਤਕ ਬਲਕਿ ਇਸ ਤੋਂ ਪਿਛੋਂ ਦੇ ਵੀ ਮਿਲਦੇ ਹਨ, ਇਸੇ ਤਰ੍ਹਾਂ ਸਾਹਿਤ ਤਾਂ ਚੇਰ ਪੁਰਾਣਾ ਮਿਲਦਾ ਹੈ। ਕੁਦਰਤੀ ਅਸੂਲ ਇਨ੍ਹਾਂ ਬੋਲੀਆਂ ਦੇ ਬਣਨ ਬਦਲਣ ਵਿਚ ਇਹ ਵਰਤਦਾ ਰਿਹਾ ਹੈ ਕਿ ਜਦੋਂ ਵੀ ਕੋਈ ਬੋਲੀ ਸਾਹਿਤਕ ਭਾਸ਼ਾ ਜਾਂ ਟਕਸਾਲੀ ਬਣਾ ਕੇ ਨੈਮਾਂ ਕਾਇਦਿਆਂ ਵਿਚ ਬੰਨ੍ਹੀ ਜਾਂਦੀ ਰਹੀ, ਉਹ ਵਿਦਵਾਨਾਂ ਜੋਗੀ ਹੀ ਹੋ ਕੇ ਲੋਕਾਂ ਨਾਲੋਂ ਨਿਖੜਦੀ ਜਾਂਦੀ। ਵਿਦਵਾਨ ਇਹ ਸ਼ਰਤ ਲਾ ਦਿੰਦੇ ਸਨ ਕਿ ਇਹ ਸ਼ਬਦ ਨਹੀਂ ਵਰਤਣਾ

ਜਾਂ ਇਸ ਦਾ ਇਹ ਰੂਪ ਨਹੀਂ ਕਬੂਲਣਾ । ਨਿਤ ਨਵੇਂ ਬਣਦੇ ਵਟਦੇ ਸ਼ਬਦ ਹੀ ਜਥਾਨ ਦੇ ਖੁਲਾਕ ਹੁੰਦੇ ਹਨ । ਜਿਸ ਬੋਲੀ ਨੂੰ ਖਾਣ ਨੂੰ ਨਾ ਮਿਲੇ ਉਸ ਨੇ ਤਾਂ ਆਪੇ ਮਰ ਜਾਣਾ ਹੋਇਆ । ਦਰਅਸਲ ਵੇਖਿਆ ਜਾਵੇ ਤਾਂ ਬੋਲੀ ਨੂੰ ਅੰਨ ਪਾਣੀ ਦੇਣ ਵਾਲੇ ਦੇ ਹੀ ਹਨ, ਪੇਂਡੂ ਕਿਰਤੀ ਜਾਂ ਉਸ ਦੇ ਪਿੱਛੇ ਭੱਤਾ ਲਿਆਉਣ ਵਾਲੀ । ਪਰ ਪੰਡਤ ਲੋਕ ਇਨ੍ਹਾਂ ਨੂੰ ਤੇ ਇਨ੍ਹਾਂ ਦੀ ਬੋਲੀ ਨੂੰ 'ਨਾਵ' ਆਖਦੇ ਸਨ । ਉਹ ਕਿਵੇਂ ਸੰਸਕਾਰੀ ਗਈ ਜਥਾਨ ਵਿਚ ਇਨ੍ਹਾਂ ਦੇ 'ਭਿੰਟੇ' ਹੋਏ ਸ਼ਬਦ ਵਰਤ ਸਕਦੇ ਸਨ । ਇਸੇ ਦੁੱਖੇਂ ਸੰਸਕ੍ਰਿਤ, ਪਾਲੀ, ਪ੍ਰਕ੍ਰਿਤ ਤੇ ਅਪਭ੍ਰੂਨ ਜਿਹੀਆਂ ਮੁਟਿਆਰ, ਬਲਵਾਨ ਜਥਾਨਾਂ ਮਰ ਗਈਆਂ ਤੇ ਅਜੇਹੀਆਂ ਮੌਤਾਂ ਮਨੁੱਖੀ ਇਤਿਹਾਸ ਵਿਚ ਬੜੀ ਸਾਧਾਰਣ ਜਿਹੀ ਗੱਲ ਹੈ ।

ਜਦੋਂ ਪੰਡਤਾਂ ਦੀ ਨਖਿਧ ਕੀਤੀ ਅਤੀ ਭਰਿਸਟ-ਅਪਭ੍ਰੂਨ ਵੀ ਹੌਲੀ ਹੌਲੀ ਸਾਹਿਤਕਾਰਾਂ ਕੇਂਲੋਂ ਪ੍ਰਮਾਣੀਕ ਸਾਹਿਤਕ ਰੂਪ ਧਾਰਨ ਕਰਕੇ ਨੇਮਾ ਕਾਇਦਿਆਂ ਵਿਚ ਬੱਡ ਗਈ ਤਾਂ ਉਸ ਸਮੇਂ ਸਾਡੀਆਂ ਵਰਤਮਾਨ ਬੋਲੀਆਂ ਦਾ ਨਿਕਾਸ ਸ਼ੁਰੂ ਹੋਇਆ । ਕਈਆਂ ਦਾ ਵਿਚਾਰ ਹੈ ਕਿ ਸਾਰੇ ਉਤਰੀ ਹਿੰਦ ਵਿਚ ਬਿਲਕੁਲ ਇਕੇ ਤਰ੍ਹਾਂ ਦੀ ਅਪਭ੍ਰੂਨ ਪ੍ਰਚੱਲਤ ਸੀ । ਪਰ ਅਜਲ ਗੱਲ ਇਹ ਨਹੀਂ ਜਪਦੀ । ਮਾਲੂਮ ਹੁੰਦਾ ਹੈ ਭਿੰਨ ਭਿੰਨ ਪ੍ਰਾਂਤਾਂ ਦੀਆਂ ਅਪਭ੍ਰੂਨਾਂ ਵਿਚ ਸਥਾਨਕ ਰੰਗ ਦੀ ਝਲਕ ਵੀ ਸੀ । ਇਸੇ ਕਰਕੇ ਵਿਦਵਾਨਾਂ ਨੇ ਉਨ੍ਹਾਂ ਦੀ ਪ੍ਰਕ੍ਰਿਤਾਂ ਵਾਂਝ ਹੀ ਮਹਾ-ਰਾਸ਼ਟਰੀ ਅਪਭ੍ਰੂਨ, ਮਾਗਧੀ ਅਪਭ੍ਰੂਨ, ਸੋਰਸੈਨੀ ਅਪਭ੍ਰੂਨ ਤੇ ਪੈਸ਼ਾਚੀ ਅਪਭ੍ਰੂਨ ਆਦਿ ਕਰਕੇ ਵੰਡ ਕੀਤੀ ਹੈ ।

ਰੁਦ੍ਰਟ ਆਦਿ ਨੇ ਜੇਹਾ ਕਿ ਅਸੀਂ ਪਿਛੇ ਲਿਖ ਆਏ ਹਾਂ, ਅਪਭ੍ਰੂਨ ਦੇ ਨਾਗਰ, ਉਪ-ਨਾਗਰ ਦੇ ਬ੍ਰਾਚੜ ਤਿੰਨ ਭੇਦ ਦਸੇ ਹਨ । ਅਚਾਰਜ ਹੇਮ ਚੰਦਰ ਇਨ੍ਹਾਂ ਤੋਂ ਇਲਾਵਾ ਇਕ ਗ੍ਰਾਮ-ਅਪਭ੍ਰੂਨ ਦਾ ਵੀ ਵਰਣਨ ਕਰਦਾ ਹੈ । ਇਹੋ ਪੇਂਡੂ ਬੱਲਚਾਲ ਦੀ ਅਪਭ੍ਰੂਨ ਹੀ ਵਰਤਮਾਨ ਦੇਸੀ ਬੋਲੀਆਂ ਦੀ ਜਨਮ-ਦਾਤੀ ਸਮਝਣੀ ਚਾਹੀਦੀ ਹੈ । ਮੁੱਢ ਵਿਚ ਹੁਣ ਵਾਂਝ ਪ੍ਰਾਂਤਕ ਭੇਦ ਨਾਲ ਇਸ ਦੇ ਕਿੰਨੇ ਕੁ ਰੂਪ ਸਨ, ਇਸ ਦੀ ਸਪਸ਼ਟਤਾ ਲਈ ਕੁਝ ਕੁ ਵੇਰਵੇ ਹੇਠ ਦਿੰਦੇ ਹਾਂ ।

ਭਰਤ ਮੁਨੀ, ਨਾਟਕ ਵਿਚ ਬੋਲੀ ਦੀ ਵਰਤੋਂ ਥਾਰੇ ਕਈ ਸੁਰੱਜੀਆਂ ਹਦਾਇਤਾਂ ਦੇਂਦਾ ਲਿਖਦਾ ਹੈ ਕਿ ਆਮ ਤੌਰ ਤੇ ਨਾਟਕ ਵਿਚ ਸੋਰਸੈਨੀ ਵਰਤੀ ਜਾਵੇ ਜਾਂ ਫਿਰ ਦੇਸੀ-ਭਾਸ਼ਾ । ਤੇ ਦੇਸੀ-ਭਾਸ਼ਾਵਾਂ ਸੱਤ ਹਨ—ਮਾਗਧੀ, ਆਵੰਤੀ, ਪ੍ਰਾਚੀ, ਸੋਰਸੈਨੀ, ਅਰਧ-ਮਾਗਧੀ, ਬਾਹਲੀਕ ਕੇ ਦੱਖਣੀ ।

ਨਿਸ਼ਿਘ ਚੂਰਣਿ, ਗਿਆਤ ਸੂਰ੍ਤ ਤੇ ਰਾਜ-ਪ੍ਰਸ਼ਾਨੀ ਸੂਰ੍ਤ ਆਦਿਕ ਜੈਨੀ ਗਰੰਥਾਂ ਵਿਚ ਅਠਾਰਾਂ ਦੇਸੀ-ਭਾਸ਼ਾਵਾਂ ਦਾ ਜ਼ਿਕਰ ਮਿਲਦਾ ਹੈ ।

'ਪ੍ਰਕ੍ਰਿਤ ਚੰਦ੍ਰੂ' ਵਿਚ ਇਹ ਬੋਲੀਆਂ ਗਿਣੀਆਂ ਗਈਆਂ ਹਨ :—

ਬ੍ਰਾਚੜੀ, ਕੇਕਈ, ਲਾਟੀ, ਕੌਕੀ, ਵੈਦਰੀ, ਓਡਰੀ, ਸਿੰਹਲੀ, ਕੁਰਜਗੀ, ਆਡੀਰੀ, ਨਾਵਗੀ, ਬਰਬਰੀ, ਆਵੰਤੀ, ਪੰਚਾਲੀ, ਟੱਕੀ, ਮੱਧ-ਦੇਸੀ ।

‘ਕੁਵਲੀਆ ਮਾਲਾ’ ਵਿਚ ਉਦਿਓਤਨ ਸੂਰੀ (778 ਈ:) ਹੇਠ ਲਿਖੇ ਸੱਲਾਂ ਨਾਮ ਦਿੰਦਾ ਹੈ :—

ਗੋਲੀ, (ਗੌੜੀ), ਮਪ ਦੇਸ਼ੀਆ, ਮਾਗਧੀ, ਅਤਿਰਵੇਦੀ, ਕੀਰੀ, ਟੱਕੀ, ਸਿਧੀ, ਮਰੂ-ਦੇਸ਼ੀ, ਗੁਰਜ਼ਰੀ, ਲਾਟੀ, ਮਾਲਵੀ, ਕਰਨਾਟਕੀ, ਤੈਇਕ, ਕੈਸ਼ਲੀ, ਮਹਾਰਾਸ਼ਟਰੀ ਤੇ ਅੰਧਰੀ ।

(ਅਪਬ੍ਰੰਸ਼ ਕਾਵਿ ਤ੍ਰਯੀ, ਪੰਨਾ 91)

ਇਸ ਪੁਸਤਕ ਵਿਚ ਕਰਤਾ ਨੇ ਸੰਖੇਪ ਰੂਪ ਵਿਚ ਸੱਲਾਂ ਦੇਸ਼ਾਂ ਦੀਆਂ ਬੋਲੀਆਂ ਦੇ ਨਮੂਨੇ ਵੀ ਦਿੱਤੇ ਹਨ ।

ਇਸੇ ਤਰ੍ਹਾਂ ਰੁਦ੍ਰਟ ਵੀ ਟੱਕੀ, ਮਾਲਵੀ, ਪੰਚਾਲੀ, ਕਾਲਿੰਦੀ, ਗੁਰਜ਼ਰੀ, ਆਡੀਰੀ, ਸਾਬਰੀ ਆਦਿ ਕਟੀ ਭੇਦ ਗਿਣਣਾ ਹੈ ।

‘ਪ੍ਰਾਂਕੂਰਤ ਸਰਵੱਸੁ’ ਵਿਚ ਮਾਰਕੰਡੇ ਨੇ ਅਪਬ੍ਰੰਸ਼ ਦੇ 27 ਭੇਦ ਗਿਣਾ ਛਡੇ ਹਨ—

ਬ੍ਰਾਚੜੀ, ਲਾਟੀ, ਵੈਦਰੀ, ਨਾਗਰ, ਉਪਨਾਗਰ, ਬਰਬਰੀ, ਅਵੰਡੀ, ਪਾਂਚਾਲੀ, ਟੱਕੀ, ਮਾਲਵੀ, ਕੈਕਈ, ਗੌੜੀ, ਓਡੀਰੀ, ਪਾਂਡੀ, ਕੌਂਲੀ; ਸਿੰਹਲੀ, ਕਾਲਿੰਗੀ, ਅੰਗੀ, ਪ੍ਰਾਚੀ, ਪਸ਼ਚਾਤੀ, ਕਰਨਾਟਕੀ, ਕਾਂਚੀ, ਦ੍ਰਾਵੰਡੀ, ਗੁਰਜ਼ਰੀ, ਆਡੀਰੀ, ਮੱਧਦੇਸੀ, ਬੇਤਾਲੀ ਆਦਿ ।

ਇਹ ਲੰਮੀਆਂ ਲਿਸਟਾਂ ਪੇਸ਼ ਕਰਨ ਤੋਂ ਸਾਡਾ ਮਤਲਬ ਇਤਨਾ ਹੀ ਹੈ ਕਿ ਦੇਸ਼-ਭੇਦ ਅਨੁਸਾਰ ਬਣੇ ਉਪ੍ਰੋਕਤ ਨਾਂ ਇਸ ਗੱਲ ਦਾ ਪ੍ਰਗਟ ਸਬੂਤ ਹਨ ਕਿ ਅਪਬ੍ਰੰਸ਼ ਦੇ ਜਮਾਨੇ ਵਿਚ ਹੀ ਸਾਡੀਆਂ ਮੌਜੂਦਾ ਬੋਲੀਆਂ ਨਿੰਮਣ ਲਗ ਪਈਆਂ ਸਨ, ਜੋ ਪਿਛੋਂ ਜਾ ਕੇ ਪ੍ਰਹੁਲਤ ਹੋਈਆਂ । ਇਹ ਠੀਕ ਹੈ ਕਿ ਉਸ ਸਮੇਂ ਪਰਸਪਰ ਭੇਦ ਬਹੁਤ ਘਟ ਸੀ ਪਰੰਤੂ ਫਿਰ ਵੀ ਸਭ ਵਿਦਵਾਨਾਂ ਇਹ ਗੱਲ ਮੰਨੀ ਹੈ ਕਿ ਭੇਦ ਜ਼ਰੂਰ ਸੀ । ਪ੍ਰਸਿੱਧ ਰਾਜਸਥਾਨੀ ਵਿਦਵਾਨ ਸ੍ਰੀ ਰਾਮ ਸਿੰਘ ਤੇ ਸੁਰਜ ਕਰਣ ਪਾਰੀਕ-ਲਿਖਦੇ ਹਨ—ਅਪਬ੍ਰੰਸ਼ ਦਾ ਮੁੱਖ ਥਾਂ ਰਾਜਸਥਾਨ, ਮਾਲਵਾ, ਗੁਜਰਾਤ, ਸਿੰਧ ਤੇ ਪੱਛਮੀ ਪੰਜਾਬ ਸੀ । ਬਿਆਲ ਹੈ, ਮੁੜ ਵਿਚ ਇਸ ਦਾ ਵਿਕਾਸ ਇਥੇ ਹੋਇਆ ਤੇ ਇਥੋਂ ਹੀ ਇਹ ਹੋਲੀ ਹੋਲੀ ਉਤਰੀ ਹਿਦ ਵਿਚ ਫੇਲੀ । ਪ੍ਰਾਂਕੂਰ ਭੇਦ ਇਸ ਵਿਚ ਜ਼ਰੂਰ ਰਹੇ ਹੋਣਗੇ । ਪਰ ਇਹ ਫਰਕ ਇਤਨਾ ਨਹੀਂ ਹੋਏਗਾ ਕਿ ਇਕ ਪ੍ਰਾਂਤ ਵਾਲੇ ਨੂੰ ਦੂਜੇ ਪ੍ਰਾਂਤ ਦੀ ਬੋਲੀ ਸਮਝਣ ਵਿਚ ਅੱਖ ਹੁੰਦੀ ਹੋਵੇ ।

ਇਸੇ ਤਰ੍ਹਾਂ ਜਾਰਜ ਗ੍ਰੀਅਰਸਨ ਨੇ ਵੀ ਇਹ ਗੱਲ ਆਖੀ ਹੈ ਕਿ ਅਪਬ੍ਰੰਸ਼ਾਂ ਦਾ ਸਥਾਨਕ ਭੇਦ ਉਪਬੋਲੀਆਂ ਜਿੰਨਾ ਕੁ ਸੀ, ਬਹੁਤਾ ਨਹੀਂ ਸੀ ।

ਸੋ ਪਹਿਲੇ ਭਾਵੇਂ ਪ੍ਰਮਾਣੀਕ ਸਾਹਿਤਕ ਰੂਪ ਵਿਚ ਅਪਬ੍ਰੰਸ਼ ਇਕੋ ਰੂਪ ਸੀ ਯਾ ਇਸ ਵਿਚ ਬੋੜ੍ਹਾ ਬੋੜ੍ਹਾ ਪ੍ਰਾਂਕੂਰ ਭੇਦ ਹੈ ਸੀ ਪਰ ਜਦੋਂ ਇਸ ਅਪਬ੍ਰੰਸ਼ ਤੋਂ ਵਰਤਮਾਨ ਦੇਸ਼-ਭਾਖਾਵਾਂ ਜੰਮੀਆਂ ਇਹ ਭੇਦ ਨਿਖੜਵੇਂ ਰੂਪ ਵਿਚ ਵਧਦਾ ਗਿਆ । ਦੇਸ਼-ਭਾਸ਼ਾਵਾਂ ਦੇ ਜਨਮ ਦੀ ਘਟਨਾ ਇਕ ਦਿਨ ਦੀ ਗੱਲ ਨਹੀਂ, ਸਗੋਂ ਇਹ ਨਿਕਾਸ ਤੇ ਵਿਕਾਸ ਸਦੀਆਂ ਵਿਚ ਹੋਇਆ ਜਿਹਾ ਕਿ ਬੋਲੀਆਂ ਦੇ ਜਨਮ ਵਿਚ ਅਮ ਹੁੰਦਾ ਹੈ ।

ਪੰਜਾਬ ਦੀਆਂ ਪ੍ਰਾਚੀਨ ਬੋਲੀਆਂ

ਉਤੇ ਦਿੱਤੀਆਂ ਭਾਸ਼ਾ-ਸੂਚੀਆਂ ਵਿਚ ਥਾਂ ਥਾਂ ‘ਟੱਕੀ’ ਤੇ ‘ਕੈਕਈ’ ਦੇ ਬੋਲੀਆਂ ਦੇ ਨਾ ਆਏ ਹਨ, ਇਹ ਪੰਜਾਬ ਦੀਆਂ ਇਲਾਕਈ ਬੋਲੀਆਂ ਸਨ । ਮਧਦੇਸੀ ਵੀ ਬੋੜ੍ਹੀ ਬਾਹਲੀ ਪੰਜਾਬ

ਦੀ ਮਲਕੀਅਤ ਸੀ । ਟੱਕ-ਪੂਰਬੀ ਪੰਜਾਬ ਤੇ ਕੈਕਯ—ਪੱਛਮੀ ਪੰਜਾਬ ਦੇ ਇਕ ਹਿਸ ਦਾ ਪੁਰਾਣਾ ਨਾ ਹੈ । ਇਨ੍ਹਾਂ ਥਾਂਵਾਂ ਦੀਆਂ ਬੋਲੀਆਂ ਹੀ ਟੱਕੀ ਤੇ ਕੈਕਈ ਸਨ । ਅੱਜ 'ਟੱਕੀ' ਦੀ ਥਾਂ ਮਾਝੀ ਮਲਕੀਤੀ ਨੇ ਤੇ 'ਕੈਕਈ' ਦੀ ਥਾਂ ਲਹਿਰਿਦੀ ਨੇ ਮੱਲੀ ਹੋਈ ਹੈ । ਭਾਵੇਂ ਸਾਨੂੰ ਇਨ੍ਹਾਂ ਬੋਲੀਆਂ ਦਾ ਵਿਸਥਾਰਕ ਵੇਰਵਾ ਨਹੀਂ ਮਿਲਦਾ ਪਰ ਇਹ ਨਾ ਵੀ ਇਸ ਗੱਲ ਦਾ ਸਬੂਤ ਹਨ ਕਿ ਅਪਭ੍ਰਨ ਕਾਲ ਵਿਚ ਪੰਜਾਬ ਦੀਆਂ ਇਹ ਸਥਾਨਕ ਬੋਲੀਆਂ ਆਪਣੀ ਹਸਤੀ ਰਖਦੀਆਂ ਸਨ ਤੇ ਸੁਤੰਜਰ ਰੂਪ ਵਿਚ ਨਿਖਰ ਰਹੀਆਂ ਸਨ ।

ਭਰਤ ਮੁਨੀ ਨੇ 'ਨਾਟ ਸ਼ਾਸਤਰ' ਵਿਚ ਢੱਕ ਭਾਸ਼ਾ (ਟੱਕੀ) ਦਾ ਜ਼ਿਕਰ ਕੀਤਾ ਹੈ । ਉਹ ਇਸ ਨੂੰ ਘਟੀਆ ਕਿਸਮ ਦੇ ਲੋਕਾਂ ਦੀ ਬੋਲੀ ਆਖਦਾ ਹੈ । ਹਰਿਬੰਸ ਸੰਸਕ੍ਰਿਤ, ਸੌਰਸੈਨੀ ਵਾਲੀ ਮਿਸੀ ਜੇਹੀ ਬੋਲੀ ਨੂੰ 'ਟੱਕੀ' ਦਸਦਾ ਹੈ, ਇਹ ਗੱਲ ਮਾਰਕੰਡੇ ਨੇ ਆਪਣੇ ਵਿਆਕਰਣ ਵਿਚ ਦਰਜ ਕੀਤੀ ਹੈ । ਮਾਰਕੰਡੇ ਦੀ ਆਪਣੀ ਗਾਇ ਹੈ ਕਿ 'ਟੱਕੀ' ਇਕ ਵਿਭਾਸ਼ਾ, (ਉਪਬੋਲੀ) ਹੈ ॥ 'ਮਿਛ ਕਟਿਕ' ਦਾ ਟੀਕਾਕਾਰ, ਪ੍ਰਿਥਵੀਪਰ ਵੀ ਇਸ ਨੂੰ ਲ ਪ੍ਰਧਾਨ ਉਪਬੋਲੀ ਹੀ ਕਹਿੰਦਾ ਹੈ ॥

'ਅਨਵੀ' ਸਦੀ ਦੀ ਰਚਨਾ 'ਕੁਵਲੀਆ ਮਾਲਾ' ਵਿਚ ਟੱਕ ਦੇਸ਼ ਦੀ ਬੋਲੀ ਦਾ ਨਮੂਨਾ 'ਓਰੈ ਤੇਰੈ' ਦਿੱਤਾ ਹੈ । ਹੇ ਸਕਦਾ ਹੈ, ਇਹੋ ਵਰਤਮਾਨ ਪੰਜਾਬੀ ਵਿਚ 'ਅਹੀ ਤਹੀ' ਬਣ ਗਿਆ ਹੋਵੇ । ਅਪਭ੍ਰਨ ਦੇ ਇਕ ਨਾਮੀ ਕਵੀ ਸੁਖੰਭੂ (790 ਈ.) ਨੇ ਆਪਣੀ ਰਚਨਾ 'ਹਰਿਬੰਸ ਪੁਰਲੁ' ਵਿਚ 'ਢੱਕ-ਭਾਸ਼ਾ' ਅਰਥਾਤ ਇਸ ਟਾਕੀ ਜਾਂ ਟੱਕੀ ਬੱਲਾਂ ਦਾ ਇਕ ਛੇਦ ਦਿੱਤਾ ਹੈ । ਭਾਵੇਂ ਇਹ ਸਾਹਿਤਕ ਅਪਭ੍ਰਨ ਦਾ ਹੀ ਰੂਪ ਹੈ ਪਰ ਫਿਰ ਵੀ ਵਿਚਾਰਨ ਯੋਗ ਹੈ :—

‘ਪਰਮੇਸਰੁ ਸਾਹਇ ਜੇਮ ਜੇਮ । ਹਰਿਸਿੱਜਇ ਸਹ ਯਣੁ ਤੇਮ ਤੇਮ
ਸੰਸਿੱਜ ਸੁਜ ਬਯਣਾਮਿਜ ਰਸੱਸ । ਤਿਤਿਨ ਸੰਭਵਦਿ ਹ ਕੇਸਵੱਸ’ ।
..... ਆਦਿ*

ਇਸ ਵਿਚ ਵਿਆਕਰਣਕ ਵਿਸ਼ੇਸ਼ਤਾਵਾਂ ਇਹ ਹਨ—

- (1) ਕਰਤਾ ਕਾਰਕ ਇਕ ਵਚਨ ਦੀ ਵਿਭਗਤੀ ਊ
- (2) ਛੇਵੀਂ ਵਿਭਗਤੀ— ਸੱਸ
- (3) ਸਥਦ ਦੇ ਮੁਢਲੇ ਤ ਨੂੰ ਛੱਡ ਕੇ ਤ ਦੀ ਥਾਂ ਦ

(4) ਅਨੱਜ ਪੁਰਖ ਇਕ ਵਚਨ ਦੀ ਕਿਰਿਆ ਦਾ ਰੂਪ—ਸੰਭਵਤਿ ਦੀ ਥਾਂ ਸੰਭਵਦਿ ਅਰਥਾਤ ਤ ਦੀ ਥਾਂ ਦ ।

ਇਹ ਲੱਛਣ ਗੁਰਬਾਣੀ ਵਾਲੀ ਮੱਧ ਕਾਲ ਦੀ ਪੰਜਾਬੀ ਵਿਚ ਆਮ ਮਿਲਦੇ ਹਨ । ਡਾਕਟਰ ਪਿਸ਼ਲ ਨੇ ਉਪਰੋਕਤ ਵੰਨਗੀ ਨੂੰ ਪੂਰਬੀ ਬੰਗਾਲ ਦੇ ਢਾਕੇ ਦੀ ਬੋਲੀ ਆਖਿਆ ਹੈ, ਪਰੰਤੂ ਪ੍ਰਵੇਸਰ ਹੀਰਾ ਲਾਲ ਜੈਨ ਲਿਖਦੇ ਹਨ :—‘ਇਹ ਬੋਲੀ ਬੰਗਾਲ ਢਾਕੇ ਦੀ ਤਾਂ ਨਹੀਂ, ਪੰਜਾਬ ਦੇ ਟੱਕ ਯਾ ਠੱਕ ਦੇਸ ਦੀ ਮਾਲੂਮ ਹੁੰਦੀ ਹੈ ਕਿਉਂਕਿ ਇਸ ਵਿਚ ਮਾਗਧੀ

ਵਾਲੇ ਲੱਛਣ ਦਿਖਾਈ ਨਹੀਂ ਦੇਂਦੇ।' ਇਸੇ ਸਬੰਧ ਵਿਚ ਗੁਰਗਾਰੀ ਵਿਦਵਾਨ ਸ੍ਰੀ ਮਧਸੂਦਨ ਜਿਮਰ ਲਾਲ ਮੌਰੀ ਲਿਖਦੇ ਹਨ :—

“ਅ ਭਾਸ਼ਾ ਨੂੰ ਨਾਮ ਢੱਕੀ ਹਸੇ ? ਪ੍ਰੋ: ਪਿਸਲ G. P. Ein 26 ਮਾਂ ਕਹੇ ਛੇ ਕੇ ਢੱਕੀ ਏ ਪੂਰਬ ਬੰਗਾਲ ਨਾ ਢੱਕਾ ਉਪਰ ਥੀ ਹਸੇ। ਪ੍ਰੋ: ਪਿਸਲ ਨੂੰ ਮਾਨਵ ਭੁਲ ਭਰੇਲ੍ਹੇ ਛੇ। ਕਦਾਚ ਤੇ 'ਮਿੜ ਕਟਿਕ' ਨੀ ਢੱਕੀ ਨੀ ਮਾਗਈ ਅਸਤਰ ਪਰ ਸ੍ਰੀ ਆ ਅਨੁਮਾਨ ਬਾਂਧਵਾ ਦੋਰਾਈ ਗਏ ਨਾ ਹੋ ਬਾ ਜਾਈਏ। ਗ੍ਰੀਅਰਸਨ ਨੇ (J. R. A. S. 1918 P. 875-83) ਇਸ ਬਤਾਵਾਨੂੰ ਛੇ ਕਿ ਆ ਭਾਸ਼ਾ ਨੂੰ ਖੁੰ ਖੁੰ ਨਾਮ 'ਟਾਕੀ' ਹੋਵੇ ਜਾਈਏ ਅਨੇ ਤੇ ਭਾਸ਼ਾ ਅਰਥਾਤਿਨ ਕਾਜਪੁਤਾਨਾ ਨਾ ਈਸਾਨ ਪ੍ਰਦੇਸ਼ ਮਾਂ ਏਟਲੇ ਜਖਪੁਰ, ਟੈਂਕ ਅਨੇ ਪੰਜਾਬ ਨਾ ਅਗਨਿਕੋਣ ਮਾਂ ਬੋਲਾਤੀ ਹੋਵੀ ਜਾਈਏ।

ਟਾਕੀ ਭਾਸ਼ਾ, ਅਪਭ੍ਰਨ ਨੀ ਏਕ ਬੋਲੀ ਹੋਵੀ ਜਾਈਏ।

(ਅਪਭ੍ਰਨ-ਪਾਠਾਵਲੀ, ਟਿਪਣੀ 37, 38 ਪੰਨਾ)

ਇਨ੍ਹਾਂ ਪ੍ਰਮਾਣਾਂ ਤੋਂ ਪ੍ਰਗਟ ਹੈ ਕਿ ਟੱਕੀ ਪੁਰਾਣੇ ਪੰਜਾਬ ਦੀ ਇਕ ਮੁਖ ਉਪਬੋਲੀ ਸੀ।

ਇਸੇ ਤਰ੍ਹਾਂ ਵਰਤੁਲੀ ਤੇ ਅਚਾਰਜ ਹੇਮਰੰਦਰ ਆਗਿ ਨੇ 'ਕੇਕਈ ਪੈਸ਼ਾਚਿਕਾ' ਦਾ ਚਿਕਰ ਕੀਤਾ ਹੈ, ਜੋ ਕਿ ਲਹਿਰੀਦੀ ਪੰਜਾਬੀ ਦੀ ਵੱਡੀ ਵਡੇਰੀ ਸੀ। ਪ੍ਰੋ: ਦੁਨੀ ਦੰਦ ਇਸ ਦੇ ਮੁੰਤੇ ਲੱਛਣ ਇਹ ਦਸਦੇ ਹਨ, ਹਰ ਪਾਲ ਦੇ ਤੀਜੇ ਚੌਥੇ ਅੱਖਰ ਦੀ ਥਾਂ ਪਹਿਲਾਂ ਦੂਜਾ ਅੱਖਰ ਹੋ ਜਾਣਾ। ਥਾਂ ਤੇ ਥਾਂ ਦੀ ਥਾਂ ਸ, ਟ ਦੀ ਥਾਂ ਤ, ਣ ਦੀ ਥਾਂ ਨ ਹੋਣਾ। ਸੁਰ-ਭਗਤੀ ਵੀ ਇਸ ਵਿਚ ਪਾਈ ਜਾਂਦੀ ਹੈ।

ਭੁਗੋਲਕ ਨਜ਼ਰ ਨਾਲ ਜੇ ਅਸੀਂ ਉਸ ਸਮੇਂ ਦੇ ਪੰਜਾਬ ਦਾ ਧਿਆਨ ਧਰੀਏ ਤਾਂ ਪਤਾ ਲਗੇਗਾ ਕਿ ਉਸ ਵੇਲੇ ਪੂਰਬੀ ਪੰਜਾਬ ਵਾਲਾ ਹਿੱਸਾ 'ਮੱਧ ਦੇਸ਼' (ਯੂ.-ਪੀ.) ਨਾਲ ਸਬੰਧਤ ਸੀ ਅਤੇ ਪੱਛਮੀ ਪੰਜਾਬ ਦਾ ਤੁਅਲੱਕ ਸਰਹੰਦੀ ਪ੍ਰਾਂਤ ਯਾਂ ਕਹੋ ਗੰਧਾਰ ਦੇਸ਼ ਨਾਲ ਸੀ। ਮੱਧ ਦੇਸ਼ ਦੀ ਸਾਹਿਤਕ ਬੋਲੀ ਸ਼ੇਰਸੈਨੀ ਅਪਭ੍ਰਨ ਸੀ ਤੇ ਦੂਜੇ ਪਾਸੇ ਦੀ ਪੈਸ਼ਾਚੀ ਅਪਭ੍ਰਨ। ਇਸ ਤੋਂ ਸਾਫ਼ ਪ੍ਰਗਟ ਹੈ ਕਿ ਉਸ ਵੇਲੇ ਦਾ ਪੰਜਾਬ ਅੱਧਾ ਸ਼ੇਰਸੈਨੀ ਦੇ ਪ੍ਰਾਵਿੰਦ ਹੋਣ ਸੀ ਤੇ ਅੱਧਾ ਪੈਸ਼ਾਚੀ ਦੇ। ਡਾ. ਗ੍ਰੀਅਰਸਨ ਦੇ ਵਿਚਾਰ ਅਨੁਸਾਰ ਤਾਂ ਪਹਿਲੇ ਪੂਰਬੀ ਪੰਜਾਬ ਵਿਚ ਵੀ ਪੈਸ਼ਾਚੀ ਦਾ ਹੀ ਜ਼ੋਰ ਸੀ, ਪਿਛੋਂ ਸ਼ੇਰਸੈਨੀ ਨੇ ਆ ਕੇ ਇਹ ਥਾਂ ਮੱਲੀ। ਇਸ ਲਈ ਅਸੀਂ ਇਸ ਤੋਂ ਸਹਿਜੇ ਹੀ ਲੰਘਣ ਲਾ ਸਕਦੇ ਹਾਂ ਕਿ ਵਰਤਮਾਨ ਪੰਜਾਬੀ ਦੇ ਨਿਕਾਸ ਵਿਕਾਸ ਵਿੱਚ ਇਨ੍ਹਾਂ ਦੋਹਾਂ ਦਾ ਹਿੱਸਾ ਹੈ। ਜੇ ਕਰ ਇਹ ਗੱਲ ਨਾ ਹੁੰਦੀ ਤਾਂ ਵਰਤਮਾਨ ਪੰਜਾਬੀ ਦਾ ਚਿਹਨ-ਚੱਕਰ, ਹਿੰਦੀ ਤੋਂ ਬਹੁਤਾਂ ਅੱਡੇ ਨਹੀਂ ਸੀ ਹੋਣਾ। ਜੋ ਕੁਝ ਇਨ੍ਹਾਂ ਦਾ ਮਿਲਦਾ ਹੈ ਉਹ ਇਸ ਲਈ ਕਿ ਪੰਜਾਬੀ ਹਿੰਦੀ ਦੋਹਾਂ ਦੀ ਮਾਂ ਸ਼ੇਰਸੈਨੀ ਅਪਭ੍ਰਨ ਹੈ। ਜੇ ਨਹੀਂ ਮਿਲਦਾ ਉਹ ਇਸ ਲਈ ਕਿ ਪੰਜਾਬੀ ਉਤੇ ਪੈਸ਼ਾਚੀ ਅਪਭ੍ਰਨ ਦਾ ਵੀ ਡਾਢਾ ਅਸਰ ਹੈ। ਇਸ ਲਈ ਪਹਿਲੇ ਇਨ੍ਹਾਂ ਦੋਹਾਂ ਦਾ ਹਾਲ ਚਾਲ ਜਾਣਨਾ ਚਕੂਗੇ ਹੈ।

ਸ਼ੇਰਸੈਨੀ

ਡਾ. ਚੈਟਰਜੀ ਦੇ ਸ਼ਬਦਾਂ ਵਿਚ 'ਜਦੋਂ ਸਾਰੇ ਉਤਰੀ ਹਿੰਦ ਅੰਦਰ ਪ੍ਰਾਂਤ ਪ੍ਰਾਕ੍ਰਿਤ ਚਾਲੂ ਹੋਈਆਂ ਤਾਂ ਇਨ੍ਹਾਂ ਵਿਚੋਂ ਖਾਸ ਕਰਕੇ ਬ੍ਰਹਮ ਰਿਸ਼ੀ ਦੇਸ਼ ਜਾਂ ਕੁਰੂ ਪੰਚਾਲ (ਸਰਸੂਰੀ

ਜਮਨਾ ਵਿਚਕਾਰ ਦਾ ਇਲਾਕਾ) ਦੀ ਸੋਰਸੈਨੀ ਪ੍ਰਾਕਿਤ ਸਭ ਤੋਂ ਸਰੋਸ਼ਟ ਮੰਨੀ ਜਾਂਦੀ ਸੀ ।

ਜੇ ਮਹੱਤਤਾ ਇਸ ਸੋਰਸੈਨੀ ਪ੍ਰਾਕਿਤ ਦੀ ਸੀ, ਇਸ ਤੋਂ ਬਚਲੀ ਸੋਰਸੈਨੀ ਅਪਭ੍ਰੂਸ਼ ਨੂੰ ਵੀ ਇਹੋ ਖਾਨਦਾਨੀ ਵਡਿਆਈ ਮਿਲੀ । ਭਾਸ਼ਾ-ਵਿਗਿਆਨੀਆਂ ਦੀ ਤਾਂ ਇਹ ਵੀ ਰਾਏ ਹੈ ਕਿ ਮੱਧ ਦੇਸ਼ ਦੀ ਪ੍ਰਾਕਿਤ ਤੋਂ ਹੀ ਪਾਲੀ ਬਣੀ ਸੀ ਜੋ ਕਿ ਮਗਧ ਵਿਚ ਜਾ ਕੇ ਮਾਗਯੀ ਅਖਵਾਈ । ਇਸੇ ਤਰ੍ਹਾਂ ਡਾਕਟਰ ਮਨਮੋਹਨ ਘੋਸ਼ ਦਾ ਕਿਹਣਾ ਹੈ ਕਿ ਮਹਾਂਰਾਸ਼ਟਰੀ ਵੀ ਸੋਰਸੈਨੀ ਪ੍ਰਾਕਿਤ ਤੋਂ ਹੀ ਨਿਕਲੀ । ਯਾ ਇਸੇ ਦੀ ਇਕ ਸਟੇਜ ਸੀ ਅਤੇ ਵਿਦਵਾਨ ਇਸ ਨੂੰ ਰੱਖਣ ਲੈ ਗਏ ॥¹ ‘ਇਹ ਗੱਲ ਚੇਤੇ ਰੱਖਣ ਵਾਲੀ ਹੈ ਕਿ ਕਿਸੇ ਵੀ ਪ੍ਰਾਕਿਤ ਦੀ ਪੈਦਾਇਸ਼ ਸੰਸਕ੍ਰਿਤ ਤੋਂ ਨਹੀਂ ਹੋਈ । ਸੋਰਸੈਨੀ ਪ੍ਰਾਕਿਤ ਦਾ ਮੂਲ ਵੀ ਵੈਦਕ ਯਾ ਲੈਕਰ ਸੰਸਕ੍ਰਿਤ ਨਹੀਂ ਸੀ ਸਗੋਂ ਸੋਰਸੈਨੀ ਤੇ ਸੰਸਕ੍ਰਿਤ ਦੋਵੇਂ ਹੀ ਵੈਦਕ ਯੁਗ ਵਿਚ ਚਾਲ੍ਹ ਸੂਰਸੇਨ (ਮਥਰਾ) ਤੇ ਮੱਧਦੇਸ਼ ਦੀ ਬੋਲ ਚਾਲ ਦੀ ਪ੍ਰਾਕਿਤ ਤੋਂ ਪੈਦਾ ਹੋਈਆਂ ਸਨ ।’

[‘ਪਾਇਓ ਸੱਦ ਮਹਾਰਣਵੇਂ’ ਦੀ ਛੂਮਿਕਾ, ਪੰਨਾ 34]

ਪੁਰਾਣੇ ਸੰਸਕ੍ਰਿਤ ਨਾਟਕਾਂ ਵਿਚ ਮੱਧਮ ਸ਼ਰੇਣੀ ਦੇ ਪਤਵੰਤੇ ਪਾਤਰ ਅਤੇ ਔਰਤਾਂ ਸੋਰਸੈਨੀ ਪ੍ਰਾਕਿਤ ਵਿਚ ਹੀ ਬੋਲਦੀਆਂ ਹਨ । ਇਸ ਗੱਲ ਤੋਂ ਏਸ ਵਿਚਕਾਰ ਦੀ ਪੁਸ਼ਟੀ ਹੁੰਦੀ ਹੈ ਕਿ ਸੰਸਕ੍ਰਿਤ ਤੋਂ ਦੂਜੇ ਦਰਜੇ ਤੇ ਜੋ ਕੋਈ ਸਟੈਂਡਰਡ ਪ੍ਰਾਕਿਤ ਸੀ ਤਾਂ ਉਹ ਸੋਰਸੈਨੀ ਪ੍ਰਾਕਿਤ ਹੀ ਸੀ । ਅਗੇ ਇਸ ਦੀ ਜੋ ਸੋਰਸੈਨੀ ਅਪਭ੍ਰੂਸ਼ ਬਣੀ, ਉਸ ਨੂੰ ਵੀ ਇਹ ਗੈਰਵ ਵਿਰਸੇ ਵਿਚ ਮਿਲਿਆ ।

ਪੁਰਾਣੇ ਜ਼ਮਾਨੇ ਵਿਚ ਮੱਧ ਦੇਸ਼ ਤੋਂ ਮੁਰਾਦ ਸੂਰਸੰਤੀ (ਐਂਬਾਲਾ ਰੌਪੜ) ਤੋਂ ਲੈ ਕੇ ਗੰਗਾ ਤਕ ਕਾ ਸਾਰਾ ਇਲਾਕਾ ਸੀ । ਕਈ ਇਧਰ ਰਾਵੀ ਤਕ ਵੀ ਹੱਦ ਮੰਨਦੇ ਹਨ । ਇਥੇ ਹੀ ਬ੍ਰਾਹਮਣੀ ਸਭਿਆਤਾ ਦਾ ਵਿਕਾਸ ਹੋਇਆ ਤੇ ਇਸ ਸਭਿਆਚਾਰਕ ਕੇਂਦਰ ਨੇ ਬਾਕੀ ਆਲੇ ਦੁਆਲੇ ਨੂੰ ਵੀ ਪ੍ਰਭਾਵਤ ਕੀਤਾ । ਜੇਹਾ ਕਿ ਅਸੀਂ ਪਿਛੇ ਕਿਹਾ ਹੈ, ਪੂਰਬੀ ਪੰਜਾਬ ਦਾ ਬਹੁਤ ਹਿੱਸਾ ਇਸੇ ਮੱਧ ਦੇਸ਼ ਦਾ ਅੰਗ ਸੀ ਤੇ ਇਸ ਇਲਾਕੇ ਵਿਚ ਰਾਵੀ ਤਕ ਸੋਰਸੈਨੀ ਪ੍ਰਾਕਿਤ ਯਾਂ ਉਸ ਤੋਂ ਬਾਅਦ ਸੋਰਸੈਨੀ ਅਪਭ੍ਰੂਸ਼ ਦਾ ਜ਼ੋਰ ਰਿਹਾ । ਇਹ ਸੋਰਸੈਨੀ ਅਪਭ੍ਰੂਸ਼ ਜੈਸਾ ਕਿ ਜਾਰਜ ਗੋਅਰਸਨ, ਡਾਕਟਰ ਚੈਟਰਜੀ ਤੇ ਹੋਰ ਸਭ ਵਿਦਵਾਨਾਂ ਮੰਨਿਆ ਹੈ, ਹਿੰਦ ਦੀ ਕੇਂਦਰੀ ਬੋਲੀ ਹੋਣ ਕਰ ਕੇ ਪੰਜਾਬ ਤੋਂ ਬੰਗਾਲ ਤਕ, ਨਿਪਾਲ ਤੋਂ ਮਹਾਰਾਸ਼ਟਰ ਤੱਕ ਪ੍ਰਾਣੀਕ ਸਾਹਿਤਕ ਜੜਿਆਨ ਮੰਨੀ ਜਾਂਦੀ ਸੀ ।

ਇਹ ਠੀਕ ਹੈ ਕਿ ਸੋਰਸੈਨੀ ਅਪਭ੍ਰੂਸ਼ (ਨਾਗਰ ਯਾ ਪੱਛਮੀ ਅਪਭ੍ਰੂਸ) ਭਾਵੇਂ ਇਕ ਸਮੇਂ ਸਾਰੇ ਦੇਸ਼ ਤੇ ਛਾਈ ਹੋਈ ਸੀ ਤੇ ਹਰ ਥਾਂ ਹੀ ਇਸ ਦਾ ਅਸਰ ਸੀ ਪਰੰਤੂ ਇਸ ਦੀ ਜੰਮ-ਭੂੰ ਵਾਲੇ ਥਾਂ ਉਤੇ ਇਸ ਦਾ ਆਪਣਾ ਅਧਿਕ ਪ੍ਰਭਾਵ ਹੋਣਾ ਲਾਜ਼ਮੀ ਗੱਲ ਸੀ । ਇਸ ਸਮੇਂ ਪ੍ਰਾਤਕ ਬੋਲੀਆਂ ਵੀ ਜਨਮ ਲੈ ਰਹੀਆਂ ਸਨ ਇਸ ਲਈ ਉਨ੍ਹਾਂ ਉਤੇ ਵੀ ਇਸ ਦਾ ਗਹਿਰਾ

¹ Indo Aryan and Hindi P. 85, 86 ਤੇ 163

ਸਾਮਾਨਜ ਭਾਸ਼ਾ ਵਿਗਿਆਨ (ਬਾਬੁ ਰਾਮ ਸਕਸੈਨਾ) ਪੰਨਾ 263

² This Hindi and Devnagri (ਮਦਨ ਗੋਪਾਲ), ਪੰਨਾ 78

ਪੀ. ਛੌ. ਕੁਨੈ, 218, ਪੰਨਾ 219

ਅਸਰ ਹੋਇਆ । *

ਡਾਂ ਚੈਟਰਜੀ ਲਿਖਦੇ ਹਨ, 'ਮੈਂਤੇ ਭਾਸ਼ਾ ਜੋ ਪ੍ਰਚਲਤ ਦੇਸਭਾਸ਼ਾਵਾਂ ਨਾਲ ਵੀ ਮਿਲਦੀ ਸੁਲਦੀ ਸੀ, ਉਸ ਦਾ ਉਨ੍ਹਾਂ ਤੇ ਪ੍ਰਭਾਵ ਪੈਣਾ ਕੋਈ ਹੈਰਾਨੀ ਵਾਲੀ ਗੱਲ ਨਹੀਂ, ਇਸੇ ਕਰਕੇ ਸੌਰਸੈਨੀ ਅਪਭ੍ਰਾਨਤ ਦਾ ਪਛਮੀ ਰਾਜਸਥਾਨੀ ਤੇ ਉਪਰ ਪੰਜਾਬ ਦੀਆਂ ਬੋਲੀਆਂ ਉੱਤੇ ਬਹੁਤ ਢੁੱਘਾ ਪ੍ਰਭਾਵ ਪਿਆ ।' [ਰਾਜਸਥਾਨੀ ਭਾਸ਼ਾ, ਪੰਨਾ 4]

ਇਸੇ ਕਰਕੇ ਪ੍ਰੋ: ਦੁਨੀ ਚੰਦ ਨੇ ਸੌਰਸੈਨੀ ਨੂੰ ਪੰਜਾਬੀ ਤੇ ਹਿੰਦੀ ਦੀ ਮਾਂ ਕਿਹਾ ਹੈ । †

ਬਗਵਤ ਸ਼ਰਣ ਉਪਾਧਿਆਇ ਦੀ ਰਾਇ ਹੈ :—

'ਅਪਭ੍ਰਾਨਤ ਤੋਂ ਸਿੰਧੀ, ਪੱਛਮੀ ਪੰਜਾਬੀ ਤੇ ਕਸ਼ਮੀਰੀ, ਸੌਰਸੈਨੀ ਤੋਂ ਪੂਰਬੀ ਪੰਜਾਬੀ, ਹਿੰਦੀ ਤੇ ਗੁਜਰਾਤੀ ਅਤੇ ਮਾਗਧੀ, ਅਰਧਮਾਗਧੀ ਤੋਂ ਮਰਾਠੀ, ਬੰਗਾਲੀ ਤੇ ਮੈਥਲੀ, ਭੇਜਪੁਰੀ ਆਦਿ ਬੋਲੀਆਂ ਪ੍ਰਗਟੀਆਂ ।' [ਹਿੰਦੀ ਵਿਸ਼ਵਭਾਰਤੀ, ਪੰਨਾ 1854]

ਪੰਡਤ ਅਯੁਵਿਆ ਸਿੰਘ ਉਪਾਧਿਆਇ ਹਰਿ-ਐੱਧ ਆਖਦੇ ਹਨ, 'ਪੱਛਮੀ ਭਾਰਤ ਦੀਆਂ ਵਰਤਮਾਨ ਭਾਸ਼ਾਵਾਂ ਦਾ ਸੰਬੰਧ ਨਾਗਰ ਅਪਭ੍ਰਾਨਤ ਨਾਲ ਹੈ । ਉਸ ਦਾ ਇਕ ਰੂਪ ਸੀ ਸੌਰਸੈਨੀ, ਦੂਜਾ ਆਵੰਤੀ । ਸੌਰਸੈਨੀ ਦਾ ਵਿਸ਼ਵਾਰ ਪੱਛਮੀ ਹਿੰਦੀ ਤੇ ਪੰਜਾਬੀ ਵਿਚ ਦੇਖਿਆ ਜਾਂਦਾ ਹੈ ਤੇ ਆਵੰਤੀ ਦਾ ਪ੍ਰਭਾਵ ਰਾਜਸਥਾਨੀ ਤੇ ਗੁਜਰਾਤੀ ਵਿਚ । ਇਸੇ ਗੱਲ ਨੂੰ ਸ੍ਰੀ ਬਿਜੁ ਮੋਹਨ ਦੰਤਾਤ੍ਰੇ ਜੀ ਨੇ ਇਉਂ ਸਪਸ਼ਟ ਕੀਤਾ ਹੈ :—

'ਪੰਜਾਬੀ ਕੇ ਬਾਰੇ ਮੇਂ ਦੋ ਪ੍ਰਾਸ ਬਾਤੋਂ ਜਿਕਰ ਕੇ ਕਾਬਲ ਹੈ: ਏਕ ਤੋਂ ਯੇਹ ਕਿ ਸੌਰਸੈਨੀ ਪ੍ਰਕ੍ਰਿਤ ਕੇ ਆਸਾਰ ਜਿਸ ਕਦਰ ਪੰਜਾਬੀ ਮੋਂ ਪਾਏ ਜਾਤੇ ਹੋਂ ਅੰਤ ਆਜ ਤਕ ਮੰਜੂਦ ਹੈ, ਇਤਨੇ ਕਿਸੀ ਅੰਤ ਜਥਾਨ ਮੋਂ ਨਹੀਂ ਪਾਏ ਜਾਤੇ (ਅੰਤ ਦੂਸਰੇ ਯੇਹ ਕਿ ਗੈਰ ਮੁਲਕੀ ਇਲਫਾਚ ਸੇ ਮਿਹਮਾਨ-ਨਵਾਜ਼ੀ ਕਾ ਵਰਤਾਉ ਸਥ ਸੇ ਪਹਿਲੇ ਇਸੀ ਕੇ ਹਿੱਸੇ ਮੋਂ ਆਇਆ) ।'

(ਕੈਫੀਆ ਪੰਨਾ 57)

ਸੌਰਸੈਨੀ ਦਾ ਪੰਜਾਬੀ ਉੱਤੇ ਇਤਨਾ ਪ੍ਰਭਾਵ ਹੋਣ ਦਾ ਕਾਰਣ ਇਹੋ ਹੈ ਕਿ ਦਰਅਸਲ ਲੱਗਭਗ ਸਾਰਾ ਪੂਰਬੀ ਪੰਜਾਬ ਉਸ ਸਮੇਂ ਯੂ. ਪੀ. ਦੇ ਇਲਾਕੇ ਨਾਲ ਹੀ ਸੰਬੰਧਤ ਸੀ, ਜਿਸ ਨੂੰ ਬਹਮਾਵਰਤ ਯਾ ਮੱਧ ਦੇਸ਼ ਕਿਹਾ ਜਾਂਦਾ ਸੀ । ਮੁਸਲਮਾਨੀ ਕਾਲ ਵਿਚ ਇਹ ਹੱਦਾ

*This Sauraseni Prakrit, with elements from the dialects of Rajputana, was transformed into Sauraseni Apabhramsa which reigned supreme over Indo-Aryan Vernaculars for several centuries, being the most widely spread form of Indian Vernacular Speech in the centuries immediately before the Turki conquest. Western Apabhramsa was something like Hindustani in those days; it created everywhere mixed literary dialects, on its own basis, with local elements which were, unavoidable. ('Indo-Aryan & Hindi.' P. 174.)

†ਪੰਜਾਬੀ ਅੰਤ ਹਿੰਦੀ ਕਾ ਭਾਸ਼ਾ ਵਿਗਿਆਨ—ਪੰਨਾ 45

ਬਦਲੀਆਂ ਤੇ ਇਸੇ ਮੁਤਾਬਕ ਇਸ ਇਲਾਵੇ ਦੀ ਬੋਲੀ ਦਾ ਸਮੁੱਚੀ ਪੰਜਾਬੀ ਉੱਤੇ ਛੁਧ ਪ੍ਰਭਾਵ ਪਿਆ।

ਪੈਸ਼ਾਚੀ

ਸੋਰਸੇਨੀ ਅਪਭੂਸੂ ਤੋਂ ਇਲਾਵਾ ਪੰਜਾਬੀ ਦੀ ਬਣਤਰ ਵਿਚ ਪੈਸ਼ਾਚੀ ਦਾ ਵੀ ਬਹੁਤ ਸਾਰਾ ਹੱਥ ਹੈ। ਮਿਥੀ ਗ੍ਰੌਅਰਸਨ ਤੋਂ ਇਥੋਂ ਤਕ ਕਹਿੰਦਾ ਹੈ ਕਿ ਪੰਜਾਬੀ ਦੀ ਬਨਿਆਦ ਹੋ ਪੈਸ਼ਾਚੀ ਹੈ, ਉੱਤੇ ਇਮਾਰਤ ਜ਼ਰੂਰ ਸੈਨਸੇਨੀ ਦੀ ਖੜੀ ਕੀਤੀ ਗਈ ਹੈ।

ਬਦਰੀ ਨਾਥ ਭੱਟ ਵੀ ਪੰਜਾਬ ਦੀ ਪ੍ਰਾਕ੍ਰਿਤ ਤੋਂ ਪੈਸ਼ਾਚੀ ਦੇ ਮੇਲ ਤੋਂ ਹੀ ਪੰਜਾਬੀ ਦੇ ਉਤਪਤੀ ਹੋਈ ਮੰਨਦੇ ਹਨ। ਇਸ ਲਈ ਪੈਸ਼ਾਚੀ ਦੇ ਸਬੰਧ ਵਿਚ ਕੁਝ ਗੱਲਾਂ ਜਾਣਨੀਅ ਅਤਿ ਜ਼ਰੂਰੀ ਹਨ।

ਉੱਤੇ ਇੱਤੇ ਗਏ ਵੇਰਵਿਆਂ ਵਿਚ ਥਾਂ ਥਾਂ ‘ਪੈਸ਼ਾਚੀ’ ਦਾ ਜ਼ਿਕਰ ਆਂਦਿਆ ਹੈ, ਇਨ੍ਹਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਕਈ ਵਿਦਵਾਨ ਪੈਸ਼ਾਚੀ (ਪੈਸ਼ਾਚਾਂ-ਮਾਸਥੋਰਿਆਂ ਦੌਤਾਂ ਦਾ ਬੋਲਣਾ) ਨਾਂ ਸੂਣ ਕੇ ਕੰਥ ਉਠਦੇ ਹਨ। ਉਹ ਨਹੀਂ ਚਾਹੇਂਦੇ ਕਿ ਇਸ ਦਾ ਸਬੰਧ ਪੰਜਾਬ ਜਾਂ ਪੰਜਾਬੀ ਨਾਲ ਹੋਵੇ। ਪਰ ਇਹ ਡਰਨ ਵਾਲੀ ਗੱਲ ਨਹੀਂ ਜਿਹਾ ਕਿ ਅਸਾਂ ਪਿਛੇ ਦੱਸਿਆ ਹੈ, ਵੇਦਕ ਚਮਾਨੇ ਦੇ ਲਾਗੇ ਚਾਗੇ ਹੀ ਜੋ ਆਰੀਆ ਸੁਰਸਤੀ ਲੰਘ ਗੰਗਾਦੁਆਬ ਵੱਲ ਨਿਕਲ ਗਏ, ਉਨ੍ਹਾਂ ‘ਸਪਤ-ਸਿੰਪੁ’ ਵਿਚ ਵਸਦੇ ਆਪਣੇ ਆਰੀਆ ਭਾਈਆਂ ਨੂੰ ਛੱਡਿਆਉਣ ਲਈ ਇਹ ਨਾਮ ਪਾਇਆ ਤੇ ਆਪਣੀ ਨਵੀਂ ਵਸਤੀ ਨੂੰ ਬ੍ਰਹਮਿਸ਼ੀ-ਦੇਸ਼ ਜਾਂ ਬ੍ਰਹਮਾਵਰਤ ਕਹਿ ਕੇ ਵਡਿਆਇਆ। ਮਹਾਂਬਾਰਤ ਦੇ ਜਮਾਨੇ ਵਿਚ ਵੀ ਉਨ੍ਹਾਂ ‘ਸਪਤ ਸਿੰਪੁ’ ਜਾਂ ਮਦਰ ਦੇਸ਼ ਦੇ ਵਸਨੀਕਾਂ ਨੂੰ ਰੱਤ ਰੱਜ ਕੇ ਨਿੰਦਣਾ ਜਾਰੀ ਰੱਖਿਆ। ਆਪਣੇ ਆਪ ਨੂੰ ਦੇਵਤੇ ਸਮਝਣ ਵਾਲੇ ਤੇ ਗੰਢੇ ਲਸਣ ਦਾ ਵੀ ਪ੍ਰਹੇੜ ਕਰਨ ਵਾਲੇ ਬ੍ਰਾਹਮਣ, ਝਟਕੇ ਛਕਣ ਵਾਲੇ ਮਦਰ ਲੋਕਾਂ ਨੂੰ ਕਿਵੇਂ ਪੰਜਦ ਕਰ ਸਕਦੇ ਸਨ? ਨਾ ਤਾਂ ਇਹ ਲੋਕ ਵੇਦਾਂ ਨੂੰ, ਨਾ ਹੀ ਬ੍ਰਾਹਮਣਾਂ ਨੂੰ ਮੰਨਦੇ ਸਨ ਤੇ ਨਾ ਹੀ ਇਨ੍ਹਾਂ ਦਾ ਜਾਤ ਪਾਤ ਉੱਤੇ ਕੋਈ ਭਰੋਸਾ ਸੀ। ਇਹ ਇਕ ਰਾਜੇ ਦੇ ਕੁਝੇ ਹੇਠ ਵੀ ਨਹੀਂ ਸਨ; ਪੰਚਾਇਤੀ ਰਾਜ ਦਾ ਵਰਤਾਰਾ ਸੀ। ਇਸ ਤਰ੍ਹਾਂ ਇਹ ਪੰਜਾਬੀ ਧਾਰਮਕ ਤੇ ਰਾਜਨੀਤਕ ਤੰਤ ਤੇ ਪ੍ਰਗ੍ਰੇਸ਼ ਖਲੂ ਮਾਣਨ ਵਾਲੇ ਲੋਕ ਸਨ। ਅਜੇਹਿਆਂ ਕਾਰਣਾਂ ਕਰਕੇ ਹੀ ਘਣਾ ਨਾਲ ਸੁਰਸਤੀ ਪਾਰ ਦੀ ਸਾਰੀ ਵਸੋਂ ਨੂੰ ਜਿਸ ਵਿਚ ਕਸ਼ਮੀਰ, ਪੱਛਮੀ ਪੰਜਾਬ, ਸਹੋਦੀ ਸੂਬਾਂ ਤੇ ਕੰਪਾਰ ਤਕ ਦਾ ਇਲਾਕਾ ਸ਼ਾਮਲ ਸੀ, ‘ਪੱਧਾਚ ਦੇਸ਼’ ਨੂੰ ਆਖਿਆ ਜਾਣ ਲੱਗਾ, ਤੇ ਉਨ੍ਹਾਂ ਦੀ ਬੋਲੀ ਨੂੰ ਪੈਸ਼ਾਚੀ। ਸੋ ਇਹ ਪੰਜਾਬੀਆਂ ਦਾ ਆਪ ਪਾਇਆ ਯਾ ਆਪ ਕਬੂਲ ਕੀਤਾ ਨਾਮ ਨਹੀਂ, ਵੈਗੀਆਂ ਦੀ ਨਿੰਦਕ ਬੋਲੀ ਦਾ ਸਿੱਟਾ ਸੀ। ਅਠਾਰਵੀਂ ਸਦੀ ਵਿਚ ਦੁਰਾਨੀ ਹਮਲਾਅਵਰ (ਜਿਹਾ ਕਿ ਕਾਜੀ ਨੂਰ ਮੁਹੰਮਦ ਲਿਖਦਾ ਹੈ) ਪੰਜਾਬ ਦੇ ਰਾਖਿਆਂ ਬਹਾਦਰ ਸਿੰਘਾਂ ਨੂੰ ‘ਸਗ’ ਅਥਵਾ ਕੁੱਤੇ ਆਖਦੇ ਸਨ ਤੇ ਇਧਰ ਸਿੰਘ ਵੀ, ‘ਦੇਸ਼ ਨੂੰ ਪਾਤ ਪਾੜ ਰਖਾਹ

ਪੰਨਾ 21

ਫ਼ਲਫ਼ਮੀਏਰ ‘ਖਟ ਭਾਸ਼ਾ ਚੰਦ੍ਰਕ’ ਵਿਚ ਪੈਸ਼ਾਚ ਦੇਸ਼ਾਂ ਦੀ ਬੋਲੀ ਨੂੰ ‘ਪੈਸ਼ਾਚੀ’ ਨਾਂ ਦੇਂਦਾ ਹੈ ਤੇ ਪਿਸ਼ਾਚ ਦੇਸ਼ ਇਹ ਗਿਣਦਾ ਹੈ—‘ਪਾਂਡਯ, ਕੇਕਯ, ਵਾਹਲੀਕ (ਬਲਖ), ਸਿੰਹਲ, ਕੁਤਲ, ਸ਼ਾਂਧਾਰ (ਕੰਪਾਰ), ਹੈਵ (ਹਿਮਾਲੀਆ ਦੀ ਤਰਾਈ) ਤੇ ਕੰਨੌਜਨ (ਦਖਣੀ ਮਹਾਂਰਾਸ਼ਟਰ ਦਾ ਪਹਾੜੀ ਭਾਗ)।

ਕਰਨ ਵਾਲੇ', ਅਹਿਮਦ ਸ਼ਾਹ ਦੁਰਾਨੀ ਨੂੰ 'ਕਾਬਲੀ ਕੁੱਤਾ' ਆਖਣਾ ਪਸੰਦ ਕਰਦੇ ਸਨ। ਕਿਸੇ ਪੰਜਾਬੀ ਲਈ ਉਸ ਨੂੰ 'ਹੀਰੇ' ਬਣਾ ਕੇ ਪੇਸ਼ ਕਰਨਾ ਤਾਂ ਮੂਰਖਤਾ ਤੇ ਥੋੜ੍ਹੇ ਭਰਿਆ ਕੰਮ ਸੀ ਜੋ ਕੋਈ ਅਗਿਆਨੀ ਹੀ ਕਰ ਸਕਦਾ ਸੀ।

ਇਸੇ ਤਰ੍ਹਾਂ 'ਪੈਸ਼ਾਚ' ਨਾਂ ਦੁਸ਼ਮਨ ਜ਼ਬਾਨ ਦੀ ਕਾਢ ਸੀ। ਇਸੇ ਕਰਕੇ ਇਨ੍ਹਾਂ ਦੀ ਬੋਲੀ ਪੈਸ਼ਾਚੀ ਕਹਾਈ। ਇਸ ਦੀ ਮਹੱਤਤਾ ਤੇ ਹੋਂਦ ਤੋਂ ਇਨਕਾਰ ਨਹੀਂ ਕੀਤਾ ਜਾ ਸਕਿਆ। ਇਸੇ ਲਈ ਪੁਰਾਣੇ ਵਿਦਵਾਨਾਂ ਥਾਂ ਥਾਂ ਇਸ ਦਾ ਜ਼ਿਕਰ ਕੀਤਾ ਹੈ। ਪ੍ਰਕ੍ਰਿਤ ਦੇ ਪਹਿਲੇ ਵਿਆਕਰਣੀ ਵਰਗੀ ਨੇ ਪੈਸ਼ਾਚੀ ਦਾ ਵਿਆਕਰਣ ਵੀ ਦਿੱਤਾ ਹੈ। ਇਸ ਵਿਚ ਉਹ ਮਹਾ-ਗਾਸ਼ਟਰੀ ਤੋਂ ਪਿਛੋਂ ਪੈਸ਼ਾਚੀ ਦਾ ਵਰਣਨ ਕਰਦਾ ਹੈ ਤੇ ਮਾਗਧੀ ਅਤੇ ਸੌਨੈਨੀ ਦਾ ਬਾਬੁਦ ਵਿਚ। ਬਾਣ ਭਟ ਨੇ ('ਤਵੇਂ ਸਦੀ) 'ਕਾਦੰਬਰੀ' ਵਿਚ ਲਿਖਿਆ ਹੈ ਕਿ ਜਿਵੇਂ ਰਾਜਕੁਮਾਰ ਹੋਰ ਵਿਦਿਆ ਵਿਚ ਨਿੰਪੁਨ ਸਨ, ਤਿਵੇਂ 'ਬਿਹੁਤ ਕਥਾ' ਦੇ ਵੀ ਗਿਆਤਾ ਸਨ ਅਤੇ ਥਾਕੀ ਬੋਲੀਆਂ ਵਾਂਗ 'ਪੈਸ਼ਾਚੀ' ਤੋਂ ਵੀ ਚੰਗੀ ਤਰ੍ਹਾਂ ਜਾਣੂ ਸਨ। ਮਹਾਨ ਸਾਹਿਤਕਾਰ ਗੁਣਾਚਾਰ ਦੀ ਲਿਖੀ 'ਬੱਡ ਕਹਾ' (ਕਹਾਣੀਆਂ ਦੀ ਵੱਡੀ ਪੋਥੀ) ਇਸੇ ਪੈਸ਼ਾਚੀ ਵਿਚ ਸੀ। 'ਵੱਡਾ' ਸਥਦ ਅੱਜ ਵੀ ਪੰਜਾਬੀ ਵਿਚ ਆਮ ਵਰਚਿਆ ਜਾਂਦਾ ਹੈ। ਹੁਣ ਇਹ ਗ੍ਰੰਥ ਪ੍ਰਾਪਤ ਨਹੀਂ। ਕਸ਼ਮੀਰੀ ਵਿਦਵਾਨਾਂ-ਕਵੀ ਛੇਮੇਂਦਰ ਅਤੇ ਸੌਮਦੇਵ ਨੇ 'ਬਿਹੁਤ ਕਥਾ ਮਜ਼ਗੀ' ਤੇ 'ਕਥਾ ਸਰਿਤ ਸਾਗਰ' ਨਾਂ ਹੇਠ ਇਸ ਦੇ ਦੋ ਸੰਸਕ੍ਰਿਤ ਅਨੁਵਾਦ ਕੀਤੇ, ਜੋ ਅੱਜ ਕੱਲ੍ਹ ਮਿਲਦੇ ਹਨ। ਇਸ ਦਾ ਮਤਲਬ ਸਾਫ਼ ਹੈ ਕਿ ਪੈਸ਼ਾਚੀ ਇਕ ਚੰਗੀ ਸਾਹਿਤਕ ਭਾਸ਼ਾ ਬਣ ਗਈ ਸੀ ਤੇ ਉਸ ਸਾਹਿਤ ਦਾ ਅਨੁਵਾਦ ਕਰਨਾ ਸੰਸਕ੍ਰਿਤ ਵਾਲੇ ਵੀ ਗੈਰਵ ਦੀ ਗੱਲ ਸਮਝਦੇ ਸਨ।

ਆਚਾਰਜ ਉਦਯੋਗਨ ਨੇ 'ਕੁਵਲਜਮਾਲਾ' (778 ਈ.) ਵਿਚ, ਦੰਡੀ ਨੇ ਕਾਵਯਾਦਰਸ਼ ਵਿਚ, ਬਾਣ ਨੇ ਹਰਿਸ਼ਚਰਿਤ ਵਿਚ, ਧਨੀਜ ਨੇ 'ਦਸਰੂਪਕ' ਵਿਚ ਤੇ ਸੁਧੰਧੂ ਨੇ 'ਵਾਸਵਦੱਤਾ' ਵਿਚ ਪੈਸ਼ਾਚੀ ਗ੍ਰੰਥ 'ਬੱਡ ਕਹਾ' ਦਾ ਪ੍ਰਸੰਸਾ ਭਰਿਆ ਜ਼ਿਕਰ ਕੀਤਾ ਹੈ। ਇਸੇ ਕਥਾ ਦੇ ਭਿੰਨ ਭਿੰਨ ਅੰਸ਼ਾਂ ਨੂੰ ਅਧਾਰ ਬਣਾ ਕੇ ਥਾਣ ਨੇ ਕਾਦੰਬਰੀ, ਸ੍ਰੀ ਹਰਸ ਨੇ ਰਤਨਾਵਲੀ, ਭਵਭੁਤਿ ਨੇ 'ਮਾਲਤਿ ਮਾਧਵ' ਆਦਿ ਸੰਸਕ੍ਰਿਤ ਗ੍ਰੰਥ ਰਚੇ ਸਨ। ਇਸੇ ਇਕੋ ਗ੍ਰੰਥ ਦੇ ਗੈਰਵ ਤੇ ਵਿਆਪਕਤਾ ਤੋਂ ਇਹ ਸਿੱਟਾ ਕੱਢਣਾ ਐਥਾ ਨਹੀਂ ਕਿ ਪੈਸ਼ਾਚੀ ਭਾਸ਼ਾ ਇਕ ਚੰਗੀ ਅਮੀਰ ਸਾਹਿਤਕ ਜ਼ਬਾਨ ਸੀ। ਹੇਮਚੰਦ੍ਰ ਨੇ ਵੀ ਪੈਸ਼ਾਚੀ ਵਿਚ ਚੰਗਾ ਸਾਹਿਤ ਹੁਣ ਦੀ ਸਾਖ ਭਰੀ ਹੈ।

ਗਾਜ਼ੋਖਰ (880-920) ਪੈਸ਼ਾਚੀ ਤੇ ਭੂਤ-ਭਾਸ਼ਾ ਦਾ ਇਕੇ ਅਰਥ ਵਿਚ ਜ਼ਿਕਰ ਕਰਦਾ ਹੈ। ਉਹ ਕਹਿੰਦਾ ਹੈ, 'ਸੰਸਕ੍ਰਿਤ ਸੂਣਨ ਜੋਗ ਹੈ, ਪ੍ਰਕ੍ਰਿਤ ਸੂਭਾਵਕ ਮਿਠੀ ਹੈ, ਅਪਭ੍ਰਨ ਚੰਗੀ ਹੈਂਦੜਹੇਲ ਤੇ ਭੂਤ ਭਾਸ਼ਾ ਰਸੀਲੀ ਜ਼ਬਾਨ ਹੈ।'

"ਗੋੜ (ਬਿਹਾਰ ਥੰਗਾਲ) ਵਾਲੇ ਸੰਸਕ੍ਰਿਤ ਵਿਚ ਕੁੱਝ ਹੋਏ ਹਨ। ਲਾਟ (ਗੁਜਰਾਤ) ਵਲਿਆਂ ਦੀ ਰੁਚੀ ਪ੍ਰਕ੍ਰਿਤ ਵਲ ਹੈ। ਮਰੂ (ਮਾਰਵਾਡ), ਟੱਕ. (ਪੂ: ਪੰਜਾਬ) ਤੇ ਡਦਾਨਕ ਦੇ ਵਸਨੀਕ ਅਪਭ੍ਰਨ ਵਰਤ੍ਤੇ ਹਨ। ਅਵੰਤੀ (ਉਸੇਨ) ਪਾਰਿਯਾਤ੍ਰ (ਪੱਛਮੀ ਬਿਧ) ਤੇ ਦਸਪੂਰ (ਮੰਦਸੇਰ) ਦੇ ਵਾਸੀ ਭੂਤ-ਭਾਸ਼ਾ ਦੀ ਸੇਵਾ ਕਰਦੇ ਹਨ। ਜੋ ਕਵੀ ਮੱਧ ਦੇਸ਼ ਵਿਚ ਰਹਿੰਦਾ ਹੈ, ਉਹ ਸਭ ਭਾਸ਼ਾਵਾਂ ਦੇ ਵਿਚਾਰੇ ਹੈ।" ਇਹੋ ਕਵੀ ਕਨੈਜ ਦੀ ਕੋਂਢਰੀ ਮਹੱਤਤਾ ਮੁਹੱਰੇ ਰਖ ਕੇ ਫਿਰ ਇਕ ਥਾਂ ਕਹਿੰਦਾ ਹੈ, 'ਗਜ਼, ਕਵੀ ਮੰਡਲ ਦੇ ਵਿਚਾਲੇ ਬੈਠਾ ਸਜਦਾ ਹੈ। ਉਤਰ ਵਲ (ਕਸ਼ਮੀਰ ਪਾਂਚਾਲ) ਸੰਸਕ੍ਰਿਤ ਦੇ ਕਵੀ, ਪੂਰਖ ਵਲ (ਮਗਧ ਦਾ ਹਿੱਸਾ) ਪ੍ਰਸ਼ੰਸਤ ਦੇ,

ਪੱਛਮ ਵਲ (ਪੰਜਾਬ ਤੇ ਮਾਰਵਾੜ) ਅਪੜ੍ਹੇ ਦੇ ਤੇ ਦੱਖਣ ਵਲ (ਉਸੈਨ ਮਾਲਵਾ ਆਏ) ਭੁਤ-ਭਾਸ਼ਾ ਦੇ ਕਵੀ ਸੁਸ਼ੋਭਤ ਹੋ ਰਹੇ ਹਨ ।' [ਅਪੜ੍ਹੇ ਕਾਵਡੂਜੀ ਪੰਨਾ 98, 99]

ਰਾਜ ਸ਼ੇਖਰ ਦੇ ਇਹ ਕਥਨ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹਨ ਕਿ ਭੁਤ-ਭਾਸ਼ਾ ਯਾ ਪੈਸ਼ਾਚੀ ਦਾ ਮੱਧ ਭਾਰਤ ਵਿਚ ਵੀ ਚੰਗਾ ਬੌਲ ਬਾਲਾ ਸੀ । ਇਸ ਦਾ ਇਕੋ ਇਕ ਇਤਿਹਾਸਕ ਕਾਨਣ ਇਹ ਹੈ ਕਿ ਪੰਜਾਬ ਦੀ ਬਹਾਦਰ ਮਾਲਵ ਕੇਮ ਜਦੋਂ ਵਿਜੰਤੀ ਹੋ ਕੇ ਮੱਧ ਭਾਰਤ

ਪ੍ਰਾਚੀਨ ਹਿਦ ਦੇ ਇਤਿਹਾਸ ਵਿਚ ਮਾਲਵ ਜਾਤੀ ਦਾ ਬੜਾ ਗੌਰਵ ਭਰਿਆ ਥਾਂ ਹੈ । 800 ਈ: ਪੂਰਬ ਤੋਂ ਲੈ ਕੇ 380 ਈ: ਤਕ ਇਸ ਜਾਤੀ ਦਾ ਬੜਾ ਜ਼ੇਰ ਰਿਹਾ । ਪੰਜਾਬ ਦੀ ਆਦਮ ਨਿਵਾਸੀ ਇਹ ਜਾਤੀ ਰਾਜਪੂਤਾਨੇ, ਮੱਧ ਭਾਰਤ, ਸ੍ਰੀ ਪੀ ਤੇ ਗੁਜਰਾਤ ਆਏ ਭਾਰਤ ਦੇ ਅੜ ਅੜ ਪ੍ਰਾਤਾਂ ਵਿਚ ਵਖੇ ਵਖ ਸਮੇਂ ਜਾ ਕੇ ਵਸੀ ਇਨ੍ਹਾਂ ਸਾਰੇ ਪ੍ਰਾਤਾਂ ਉਤੇ ਇਸ ਦੀ ਅਮਿਟ ਛਾਪ ਲਗ ਗਈ । ਇਸ ਜਾਤੀ ਨੇ ਭਾਗਾਂ ਦੇ ਚੱਕ੍ਰ ਨਾਲ ਥਾਂ ਤਾਂ ਕਈ ਛੱਡੇ ਪਰ ਆਪਣੀ ਆਜ਼ਾਦੀ ਤੇ ਸ੍ਰੈਮਾਨ ਨੂੰ ਕਦੀ ਵੀ ਨਾ ਛੱਡਿਆ ।

ਯੂਨਾਨੀ ਇਤਿਹਾਸਕਾਰ ਕਰਟੀਆਸ ਨੇ ਮਾਲਵ ਜਾਤੀ ਨੂੰ ਮਲੋਈ, ਮੱਝੀ ਤੇ ਮਲਈ ਆਏ ਨਾਵਾਂ ਨਾਲ ਯਾਦ ਕੀਤਾ ਹੈ । ਉਹ ਲਿਖਦਾ ਹੈ, 'ਛੁਦ੍ਰਕਾਂ ਤੇ ਮਲਵਈਆਂ ਦੀ ਰਲੀ ਮਿਲੀ ਵੇਂ 90 ਹਜ਼ਾਰ ਪੰਦਲ, 10 ਹਜ਼ਾਰ ਘੱਤ-ਸਵਾਰ ਤੇ 900 ਰਥਾਂ ਵਾਲੀ ਸੀ । ਇਸੇ ਨੇ ਪੰਜਾਬ ਵਿਚ ਸਿਕੰਦਰ ਨਾਲ ਟੱਕਰ ਲਈ ਜਿਸ ਤੇ ਉਸ ਨੂੰ ਵਾਪਸ ਮੌਤ ਪਾਉਣਾ ਪਿਆ ਸੀ ।

ਮਲਵਈਆਂ ਦੇ ਜੰਗੀ ਸੌਂਕ ਕਰਕੇ ਹੀ ਸੰਸਕ੍ਰਿਤ ਲੇਖਕਾਂ ਇਨ੍ਹਾਂ ਨੂੰ 'ਆਯੁਧ-ਜੀਵੀ ਸੰਘ' ਯਾਂ 'ਛੁਨ੍ਹੁਜ ਜਨਪਦ' ਨਾਲ ਪ੍ਰਕਾਰਿਆ ਹੈ । 150 ਈ: ਪੂਰਬ ਵਿਚ ਮਾਲਵ ਲੋਕ ਪੰਜਾਬ ਛੱਡ ਕੇ ਰਾਜਪੂਤਾਨੇ ਜਾ ਵਾਸੇ । ਇਨ੍ਹਾਂ ਦਾ ਗੜ੍ਹ ਰਿ: ਜੇ ਪੁਰ ਦੇ 'ਉਣਿਆਰਾ' ਨਾਮੀ ਥਾਂ ਕੋਲ ਸੀ, ਦਸਵੀਂ ਸਦੀ ਤਕ ਇਹ ਥਾਂ ਮਾਲਵ ਨਗਰ ਕਰਕੇ ਪ੍ਰਸਿੱਧ ਰਿਹਾ । ਇਥੋਂ ਖੁਦਾਈ ਕਰਨ ਤੇ ਹਜ਼ਾਰਾਂ ਦੀ ਗਿਣਤੀ ਵਿਚ ਮਾਲਵਾਂ ਦੇ ਸਿੱਕੇ ਮਿਲੇ ਹਨ । ਇਹ ਸਿੱਕੇ ਬੜੇ ਨਿੱਕੇ ਨਿੱਕੇ ਹਨ ਤੇ ਇਨ੍ਹਾਂ ਉਤੇ 'ਮਾਲਵਾਨੀ ਜਯ' ਤੇ 'ਮਾਲਵ ਗਣਸਥ ਜਯ' ਲਿਖਿਆ ਹੋਇਆ ਹੈ । ਰਿ: ਜੇ ਪੁਰ ਦੇ ਰੇਢ ਨਾਮੀ ਪਿੰਡ ਤੋਂ ਇਕ ਤਾਬੋ ਦਾ ਸਿੱਕਾ ਮਿਲਿਆ, ਇਸ ਉਤੇ ਪਹਿਲੀ ਸਦੀ ਈਸਵੀ ਦਾ ਬ੍ਰਾਹਮੀ ਲਿਪੀ ਵਿਚ 'ਮਾਲਵਾ ਜਨ ਪਦਸ' ਅੰਕਤ ਹੈ । ਚੌਬੀ ਸਦੀ ਵਿਚ ਮਾਲਵ ਮੱਧ ਭਾਰਤ ਦੀ ਪਛਮ ਉਤਰੀ ਹੱਦ ਤੇ ਦਸ ਪੁਰ ਜਾ ਵਾਸੇ । ਸੱਤਵੀਂ ਸਦੀ ਵਿਚ ਮੱਧ ਭਾਰਤ ਦੇ ਮਾਲਵਾ ਪ੍ਰਾਤ ਤੋਂ ਪੂਰਬ ਵਲ ਨੂੰ ਛੇਲੇ ।

[ਕਿਵੁਮ ਸਿਮ੍ਮ੍ਤੀ ਗ੍ਰੰਥ, ਪੰਨਾ 525 – 528 ਕਿਸ਼ਣ ਦੇਵ ਐਮ. ਏ ਦਾ ਲੇਖ] ਸ੍ਰੀ ਚਿੰਤਾ ਮਣੀ ਵੇਦ ਜੀ ਨੇ ਵੀ 'ਮਹਾ ਭਾਰਤ ਉਪਸੰਹਾਰ' ਵਿਚ ਲਿਖਿਆ ਹੈ ਕਿ ਸਕੰਦਰ ਦੇ ਹੱਲ ਪਿੰਡ 'ਪੰਜਾਬ ਪ੍ਰਾਤ ਦੀ ਮਾਲਵ ਜਾਤੀ ਬੋਵਤਨ ਹੋ ਕੇ ਮੱਧ ਭਾਰਤ ਵਿਚ ਜਾ ਕੇ ਵਸੀ ਤੇ ਉਸ ਦਾ ਨਾਂ ਮਾਲਵਾ ਪ੍ਰਾਤ ਰਖਿਆ ।' [ਵਿ: ਸਿਮ੍ਮ੍ਤੀ ਗ੍ਰੰਥ, ਪੰਨਾ 546]

ਸ੍ਰੀ ਭਗਵਤੀ ਸ਼ਰਣ ਉਪਾਧਿਆਇ ਲਿੰਖਦੇ ਹਨ, 'ਮਾਲਵ ਆਪਣੀ ਆਜ਼ਾਦੀ ਦੀ ਰਾਖੀ ਕਰਦੇ ਥਾਠੀਂਡੇ ਵਲ ਦੀ ਹੈਂਦੇ ਅਜਮੇਰ ਹੋ ਕੇ ਅਵੰਤੀ ਵਲ ਨਿਕਲ ਗਏ ਇਥੇ ਉਨ੍ਹਾਂ ਸ਼ਕਾਂ ਉਤੇ ਵਿਜੇ ਪਈ ਤੇ ਅਵੰਤੀ ਦੇਸ਼ ਦਾ ਨਾਂ ਮਾਲਵਾ ਰਖਿਆ । ਯੂਨਾਨੀ ਹੱਲੇ ਵੇਲੇ ਮਾਲਵ ਲੋਕ ਜੇਹਲਮ ਕੇਂਦੇ ਸਨ ਤੇ ਰਾਵੀ ਲਾਗੇ ਇਨ੍ਹਾਂ ਦੀ ਰਾਜਧਾਨੀ ਸੀ । ਏਗੀਅਨ ਵੀ ਇਨ੍ਹਾਂ ਦੀ ਬੀਰਤਾ ਦੀ ਚੰਗੀ ਪ੍ਰਸ਼ੰਸਾ ਕਰਦਾ ਹੈ ।' [ਉਪਰਲਾ ਗ੍ਰੰਥ, ਪੰਨਾ 20]

ਊਤੇ ਛਾਈ ਤੇ ਉਨ੍ਹਾਂ ਆਪਣੇ ਨਾਂ ਤੇ ਮਾਲਵਾ ਪ੍ਰਾਂਤ ਆਬਾਦ ਕੀਤਾ ਤਾਂ ਉਥੇ ਉਨ੍ਹਾਂ ਦੀ ਬੋਲੀ
ਦਾ ਜਾਣਾ ਵੀ ਕੁਦਰਤੀ ਗੱਲ ਸੀ ਜਿਸ ਨੂੰ ਕਿ ਬ੍ਰਾਹਮਣ ਲੋਕ 'ਪਿਸ਼ਾਚੀ' ਆਖਦੇ ਸਨ ।

ਸੋ ਅਸਲ ਵਿਚ ਤਾਂ ਪੈਸ਼ਾਚੀ ਦਾ ਮੁਲ-ਅਸਥਾਨ ਪੱਛਮੀ ਪੰਜਾਬ, ਸਰਹੰਦ ਤੇ ਕਸ਼ਮੀਰ
ਆਦਿ ਦਾ ਹਿੱਸਾ ਹੀ ਸੀ ਪਰੰਤੂ ਜਦੋਂ ਇਥੋਂ ਦੇ ਬਹਾਦਰ ਲੋਕ ਹਿੰਦ ਦੇ ਥਾਕੀ ਹਿੱਸਿਆਂ ਵਿਚ
ਵੀ ਹੈਲੇ ਤਾਂ ਉਨ੍ਹਾਂ ਦੀ ਨਿਵੇਂਕਲੀ ਬੋਲੀ ਦਾ ਦੂਰ ਦੂਰ ਅਸਰ ਪਿਆ । ਇਵਦਾਨ ਸਿੰਹ ਚੌਹਾਨ
ਲਿਖਦੇ ਹਨ :—

'ਪਿਸ਼ਾਚ ਜਾਤੀਆਂ ਹਿੰਦ ਦੇ ਸਰਹੱਦੀ ਇਲਾਕਿਆਂ ਤਕ ਹੀ ਸੀਮਤ ਨਾ ਰਹੀਆਂ ।
ਇਨ੍ਹਾਂ ਸਿੰਧ ਦੇ ਹੇਠਲੇ ਭਾਗ ਵਿਚ ਵੀ ਨੌ-ਅਬਾਦੀਆਂ ਵਸਾਈਆਂ । ਸੰਸਕ੍ਰਿਤ ਲੇਖਕਾਂ ਨੇ
ਕੈਕਯ ਦੇਸ਼ ਵਿਚ ਪਿਸ਼ਾਚਾਂ ਦਾ ਜ਼ਿਕਰ ਕੀਤਾ ਹੈ ਅਰਥਾਤ ਪੱਛਮੀ ਪੰਜਾਬ ਤੇ ਬ੍ਰਾਹਮਣ (ਸਿੰਘ)
ਵਿਚ । ਲਹਿੰਦੀ ਤੇ ਸਿੰਧੀ ਉਤੇ ਅਜ ਵੀ ਪੈਸ਼ਾਚੀ ਦਾ ਪ੍ਰਭਾਵ ਜਾਹਰ ਹੈ । ਇਸ ਤੋਂ ਅਗੇ
ਪਿਸ਼ਾਚ, ਭੀਲ ਦੇਸ਼ ਸਾਇਦ ਵਰਤਮਾਨ ਗੋਆ ਤਕ ਫੈਲ ਗਏ ਸਨ ਕਿਉਂਕਿ ਮਰਾਠੀ ਦੀ ਬੋਲੀ
ਕੌਂਕਣੀ ਤੇ ਵੀ ਪਿਸ਼ਾਚੀ ਦਾ ਗਹਿਰਾ ਅਸਰ ਹੈ ।'

(ਕਸ਼ਮੀਰ ਦੇਸ਼ ਵੇਂ ਸੰਸਕ੍ਰਿਤੀ, ਪੰਨਾ 128)

ਸ੍ਰੀ ਚੰਦ੍ਰਬਲੀ ਪਾਂਡੇ ਲਿਖਦੇ ਹਨ—

'ਸੱਕ ਆਦਿਕਾਂ ਦੇ ਉਦੀਚਾਂ (ਉਤੇਰ ਵਲ ਦਿਆਂ ਲੋਕਾਂ) ਨਾਲ ਮੇਲ ਹੋਣ ਤੇ ਜੋ ਬੋਲੀ
ਨਿਕਲ ਆਈ, ਉਸ ਨੂੰ ਪੈਸ਼ਾਚੀ ਕਹਿੰਦੇ ਹਨ । ਉਦੀਚ ਤੋਂ ਇਲਾਵਾ ਹੋਰ ਪ੍ਰਾਂਤਾਂ ਯਾਂ ਇਲਾ-
ਕਿਆਂ ਵਿਚ ਜੋ ਇਸ ਦਾ ਪ੍ਰਚਾਰ ਚਿਖਾਈ ਦੇਂਦਾ ਹੈ, ਉਸ ਦਾ ਕਾਰਣ ਸੰਕ ਆਦਿ ਜਾਤੀਆਂ
ਦਾ ਪ੍ਰਭਾਵ ਤੇ ਜੋਰ ਹੀ ਹੈ, ਨ ਕਿ ਇਸ ਦੀ ਜਨਮ-ਭੂਮੀ ?'

(ਨਾਗਰੀ ਪ੍ਰਚਾਰਕੀ ਪੱਤ੍ਰਕਾ, ਵਰਖ 43, ਅੰਕ 1 ਪੰਨਾ 69, 70)

ਮੱਧ ਭਾਰਤ ਵਿਚ ਪੈਸ਼ਾਚੀ ਦਾ ਵਰਤਾਰਾ ਇਸੇ ਵਿਆਪਕ ਵਿਸ਼ੇ ਦਾ ਸਿੱਟਾ ਸੀ ।

ਪੰਡਤ ਗੌਰੀ ਸ਼ਿਕਰ ਹੀਰਾ ਚੰਦ ਓਝਾ ਲਿਖਦੇ ਹਨ, ਆਵੰਤਰ ਭਾਸ਼ਾ-ਅਵੰਤੀ ਦੇਸ਼
ਅਰਥਾਤ ਮਾਲਵੇ ਦੀ ਬੋਲੀ ਸੀ । ਇਸ ਨੂੰ 'ਚੁਲਿਕਾ ਪੈਸ਼ਾਚੀ' ਜਾਂ 'ਭੂਤ-ਭਾਸ਼ਾ' ਵੀ ਕਹਿੰਦੇ
ਸਨ । ਇਸ ਦੀ ਵਰਤੋਂ, 'ਮਿਛ ਕਟਿਕ' ਆਦਿ ਵਿਚ ਪਾਈ ਜਾਂਦੀ ਹੈ । ਈਸਵੀ ਸਨ ਪੂਰਬ
ਦੀ ਦੂਜੀ ਸਦੀ ਦੇ ਆਸ-ਪਾਸ ਪੰਜਾਬ ਵਿਚ ਰਹਿਣ ਵਾਲੀ ਇਕ ਮਾਲਵ ਨਾਮੀ ਜਾਤੀ ਸੀ,
ਇਸੇ ਨੇ ਰਾਜਪੁਤਾਨੇ ਵਿਚੋਂ ਲੰਘ ਅਵੰਤੀ ਦੇਸ਼ ਵਿਚ ਆ ਆਪਣਾ ਰਾਜ ਕਾਇਮ ਕੀਤਾ । ਇਸ ਲਈ ਉਸ ਦੇਸ਼ ਦਾ ਨਾਂ 'ਮਾਲਵ' ਪ੍ਰਸਿੱਧ ਹੋਇਆ । ਖਿਆਲ ਹੈ ਪੈਸ਼ਾਚੀ ਬੋਲਣ ਵਾਲੇ
ਮਾਲਵ ਲੋਕਾਂ ਦੀ ਬੋਲੀ ਦਾ ਪ੍ਰਵੇਸ਼ ਵੀ ਉਥੇ ਹੋਇਆ ਹੋਵੇਗਾ ਤੇ ਸਮੇਂ ਨਾਲ ਉਸ ਵਿਚ ਕੁਝ
ਤਬਦੀਲੀਆਂ ਹੋਣ ਕਾਰਣ ਉਸ ਦਾ ਨਾਂ 'ਚੁਲਿਕਾ ਪੈਸ਼ਾਚੀ' ਪਿਆ ਹੋਵੇਗਾ । ਇਸ ਨੂੰ ਪੈਸ਼ਾਚੀ
ਦਾ ਹੀ ਇਕ ਭੇਦ ਕਹਿਣਾ ਚਾਹੀਦਾ ਹੈ ।' (ਮੱਧ ਕਾਲੀਨ ਭਾਰਤੀ ਸੰਸਕ੍ਰਿਤੀ, ਪੰਨਾ 110)

 'ਇਤਹਾਸਕਾਰਾਂ ਦੇ ਲਿਖਣ ਅਨੁਸਾਰ ਮਾਲਵ ਜਾਤੀ ਸਰਬ ਸ੍ਰੋਤ ਜਾਤੀਆਂ ਵਿਚੋਂ
ਸੀ । 150 ਈ: ਤਕ ਇਹ ਕੌਮ ਪੰਜਾਬ ਦੇ ਪੰਜ ਦਰਿਆਵਾਂ ਦਾ ਪਾਣੀ ਪੀ ਕੇ ਆਪਣੀ
ਬਹਾਦਰੀ ਦਾ ਡੰਕਾ ਵਜਾਉਂਦੀ ਰਹੀ, ਪਿਛੋਂ ਇਹ ਹੇਠਾਂ ਵਲ ਨੂੰ ਵਧਣ ਲਗੀ ।

[ਮਾਲਵੀ ਲੋਕ-ਗੀਤ, ਪੰਨਾ 6]

ਪੰਜਾਬ ਦਾ ਮਾਲਵਾ, ਇਨ੍ਹਾਂ ਦੀ ਹੀ ਥਾਕੀ ਬਚਦੀ ਯਾਦਗਾਰ ਹੈ ।

ਮਾਰਕੰਡੇ ਪੁਰਾਣ ਵਿਚ ਕੈਕਯ, ਸੈਰਸੇਨ ਤੇ ਪੰਚਾਲ ਇਨ੍ਹਾਂ ਦੇਸ਼ਾਂ ਵਿਚ ਪੈਸ਼ਾਚੀ ਦੀ ਵਰਤੋਂ ਹੁਦੀ ਦੱਸੀ ਹੈ। ਮਹਾਂਭਾਰਤ ਵਿਚ ਲਿਖਿਆ ਹੈ ਕਿ ਪੈਸ਼ਾਚ ਲੋਕ ਪੁਰਬ ਪੰਚ-ਨਦ ਦੇ ਖਾੜਵ ਬਨ ਵਿਚ ਰਹਿੰਦੇ ਹਨ। ਉਤਰ ਪੱਛਮੀ ਪ੍ਰਾਤ ਦੇ ਵਸਨੀਕਾਂ ਖੱਸ-ਸੱਕ ਤੇ ਯਵਨਾਂ ਨੂੰ ਵੀ 'ਪੈਸ਼ਾਚ' ਕਿਹਾ ਗਿਆ ਹੈ। ਇਕ ਥਾਂ ਇਹ ਵੀ ਲਿਖਿਆ ਹੈ ਕਿ, ਸੁਰਸਤੀ ਨਹੀਂ ਕਿਨਾਰੇ 'ਪਰਮੀ ਪੈਸ਼ਾਚ' ਰਹਿੰਦੇ ਹਨ।

ਮਕਵੀ ਗੱਲ ਬ੍ਰਾਹਮਣ ਸੁਰਸਤੀ ਪਾਰ ਦੇ ਸਾਰੇ ਲੋਕਾਂ ਨੂੰ ਭਾਵੇਂ ਉਹ ਕਸ਼ਮੀਰ ਆਦਿ ਪਹਾੜਾਂ ਵੱਲ ਵਸਦੇ ਸਨ ਤੇ ਭਾਵੇਂ ਦੂਰ ਮੈਦਾਨਾਂ ਵਿਚ, ਸਭ ਨੂੰ ਪੈਸ਼ਾਚ ਹੀ ਆਖਦੇ ਸਨ। ਇਹ 'ਪਰਮੀ ਪੈਸ਼ਾਚ' ਕਹੇ ਜਾਣ ਦੀ ਰਿਆਇਤ ਮਾਨੋ ਗੁਆਂਢੀ ਹੋਣ ਕਰ ਕੇ ਹੋਈ ਜਾਪਦੀ ਹੈ। ਪੈਸ਼ਾਚੀ ਦਾ ਘੰਗਾ ਰਿਨੇ ਕੁ ਥਾਂ ਵਿਚ ਸੀ ਇਹ ਨਿਰਨ ਕਰਨ ਬਹੁਤ ਅੰਖਾ ਹੈ। ਦੱਖਣ ਵਿਚ ਕਾਬਲ ਨਦੀ ਦੇ ਕੰਢੇ, ਉਤਰ ਪੱਛਮ ਵਲ ਹਿਮਾਲਾ ਦੀਆਂ ਤਲਹਟੀਆਂ ਵਿਚ ਅਤੇ ਉਤਰ ਵਿਚ ਹਿੰਦੂ ਕੁਸ਼ ਵਲ ਵਸਦੇ ਲੋਕ ਸਭ ਪੈਸ਼ਾਚ ਹੀ ਆਖੇ ਜਾਂਦੇ ਸਨ। ਇਸੇ ਤਰ੍ਹਾਂ ਮੌਜੂਦਾ ਮੱਧ ਭਾਰਤ ਇਨ ਲਈ ਪੈਸ਼ਾਚੀ ਦੇ ਘੇਰੇ ਵਿਚ ਗਿਣਿਆ ਜਾਣ ਲੱਗਾ ਕਿਉਂਕਿ ਪੈਸ਼ਾਚੀ ਵਾਲੇ ਉਥੇ ਪ੍ਰਸ਼ ਗਏ ਸਨ। ਹੇਮ ਚੰਦ ਜਦੋਂ ਪੈਸ਼ਾਚੀ ਨੂੰ ਮੱਧ ਦੇਸ਼ ਦੀ ਭਾਸ਼ਾ ਆਖਦਾ ਹੈ, ਉਸ ਦਾ ਇਸ਼ਾਰਾ ਵੀ ਦੇਸ਼ ਪਾਸੇ ਵੱਲ ਹੀ ਕੀਤਾ ਜਾਪਦਾ ਹੈ।

ਗੱਲ ਤਾਂ ਸਿੱਧੀ ਤੇ ਸਾਫ਼ ਹੈ ਕਿ ਦੇਵਤਿਆਂ ਦੇ ਮੁਕਾਬਲੇ ਤੇ ਪੈਸ਼ਾਚ ਅਤੇ ਦੇਵ-ਭਾਸ਼ਾ ਦੇ ਮੁਕਾਬਲੇ ਤੇ ਭੂਤ-ਭਾਸ਼ਾ ਜਾਂ ਪੈਸ਼ਾਚੀ ਨਾਂ ਹੀ ਦਿਤਾ ਜਾ ਸਕਦਾ ਸੀ, ਸੋ ਉਹੋਂ ਨਾਂ ਨੱਕ ਚਾਕੂਣ ਵਾਲੇ ਸੋਧੀ ਬ੍ਰਾਹਮਣਾਂ ਦਿਤਾ ! ਬ੍ਰਾਹਮਣੀ ਦਿਮਾਗ ਨੇ ਤਾਂ ਬ੍ਰਹਮਾ ਦੇ ਮੂੰਹ, ਬਾਂਹਾਂ, ਪੱਟਾਂ ਤੇ ਪੈਰਾਂ ਤੋਂ ਚਾਰ ਵਰਣ-ਪੇਦਾ ਹੋਣ ਵਾੜ ਇਕ ਹੋਰ ਅਲੰਕਾਰਕ ਕਥਨ ਵੀ ਚਲਾਇਆ। ਜੇਹਾ ਕਿ ਰਾਜਸੇਖਰ ਆਖਦਾ ਹੈ, 'ਕਾਵਿ ਦਾ ਸਰੀਰ ਸ਼ਬਦ ਅਰਥ ਹੈ, ਸੰਸਕ੍ਰਿਤ ਮੂੰਹ, ਪ੍ਰਾਕ੍ਰਿਤ ਥਾਹਾਂ, ਅਪਕੂੰਸ ਲੱਤਾਂ ਤੇ ਪੈਸ਼ਾਚੀ ਪੇਰ ਹੈ ਅਤੇ ਮਿੱਸੀ ਜਥਾਨ ਛਾਤੀ !' ਪੰਡਤਾਂ ਲਈ ਅਜੇਹੇ ਦਕਵੰਜ ਘੜਨੇ ਇਕ ਮਾਮੂਲੀ ਜੇਹੀ ਗੱਲ ਸੀ ਭਾਵੇਂ ਇਨ੍ਹਾਂ ਪੈਸ਼ਾਚੀਆਂ ਜਾਂ ਪੈਸ਼ਾਚੀ ਦੇ ਪੈਰਾਂ ਹੇਠ ਬ੍ਰਾਹਮਣ ਕੁਲ ਦਲੀ-ਮਲੀ ਹੀ ਜਾ ਰਹੀ ਸੀ। ਪਰ ਇਸ ਵਿਚ ਕੋਈ ਵਹਿਮ ਕਰਨ ਵਾਲੀ ਗੱਲ ਨਹੀਂ ਜਾਪਦੀ। ਆਖਰ ਇਹ ਪੈਸ਼ਾਚੀ ਵੀ ਉਤਰੀ ਹਿੰਦ ਦੀਆਂ ਹੋਰ ਪ੍ਰਾਂਤਕ ਥਲੀਆਂ ਵਾਂਗ ਪ੍ਰਾਕ੍ਰਿਤ ਤੋਂ ਹੀ ਨਿਕਲੀ ਸੀ। ਕੀ ਹੋਇਆ ਸੇ ਪੰਡਤ ਲੋਕ ਇਸ ਤੇ ਨਰਾਜ਼ ਹੋ ਗਏ। 'ਪਾਇਓ ਸੰਦ ਮਹਾਰਣ੍ਵੇ' ਦੇ ਪੰਨਾ 17 ਉਤੇ ਦਰਜ ਹੈ :—

'ਪੈਸ਼ਾਚੀ ਥੇਲੀ ਦਾ ਮੂਲ ਸੰਸਕ੍ਰਿਤ ਜਾਂ ਸੰਭਸੈਨੀ ਨਹੀਂ ਸਗੋਂ ਉਚ ਪ੍ਰਾਕ੍ਰਿਤ ਹੀ ਹੈ ਜੋ ਵੇਦਕ ਜ਼ਮਾਨੇ ਵਿਚ ਭਾਗੀਤ ਦੇ ਉਤਰ ਪੱਛਮੀ ਪ੍ਰਾਤ ਜਾਂ ਅਫਗਾਨਿਸ਼ਤਾਨ ਦੇ ਪੂਰਬ ਵੱਲ ਦੇ ਫਸੇ ਦੀ ਥੇਲੀ ਸੀ।' ਸ੍ਰੀ ਨਲਨੀ ਮੌਹਨ ਸੰਨਿਆਲ ਵੀ ਇਹ ਗੱਲ ਆਖਦੇ ਹਨ ਕਿ ਪੈਸ਼ਾਚੀ ਅਣਆਰੀਅਨ ਲੋਕਾਂ ਦੇ ਉਚਾਰਣ ਨਾਲ ਵਿਗੜੀ ਹੋਈ ਪ੍ਰਾਕ੍ਰਿਤ ਹੀ ਸੀ।

ਪੜਾਬੀ ਸ਼੍ਰੂਧ ਆਰੋਆ-ਬੱਸੀ ਹਨ

ਹੁਣ-ਇਕੋ ਹੀ ਸਵਾਲ ਵਿਚਾਰ-ਗੈਂਚਰਾਂ ਰਹਿ ਜਾਂਦਾ ਹੈ ਕਿ ਕੀ ਇਹ 'ਪੈਸ਼ਾਚ' ਅਖਵਾਉਣ ਵਾਲੇ ਲੋਕ ਮਣ-ਆਈਅਨ ਸਨ ? ਪੜਾਬੀ, ਕਸ਼ਮੀਰੀ ਤੇ ਸਰਹੰਦੀ ਲੋਕ ਕੀ ਇਹ ਸਾਰੇ

ਅਣਾਰੀਅਨ ਦੀ ਐਲਾਦ ਹਨ ? ਇਸ ਦਾ ਉਤਰ ਸਾਡ ਹੈ ਕਿ ਇਹ ਅਣਾਰੀਅਨ ਨਹੀਂ, ਆਰੀਆ-ਬੰਸੀ ਹੀ ਹਨ । ਇਤਿਹਾਸ, ਚਿਹਰਾ ਮੋਹਰਾ ਤੇ ਬੋਲੀ ਇਸੇ ਗੱਲ ਦੀ ਗਵਾਹੀ ਦੇਂਦੇ ਹਨ । ਜੇ ਪਲ ਭਰ ਲਈ ਇਹ ਵੀ ਮੰਨਣਾ ਪੈ ਜਾਵੇ ਕਿ ਇਹ ਆਰੀਅਨ ਨਹੀਂ, ਸਗੋਂ ਹਿੰਦ ਦੇ ਆਦਿ-ਵਾਸੀ ਸਨ ਤਾਂ ਇਸ ਨਾਲ ਵੀ ਸਾਨੂੰ ਕੋਈ ਦੁਖ ਨਹੀਂ ਹੋਣਾ ਚਾਹੀਦਾ । ਹਿੰਦ ਦੇ ਆਦਿ-ਵਾਸੀ ਲੋਕ ਤਾਂ ਉਸ ਸਮੇਂ ਦੇ ਚਰਵਾਹੇ ਤੇ ਵਹਿਮੀ ਆਰੀਆਂ ਨਾਲੋਂ ਉਗੇ ਸੱਭਜ ਤੇ ਸਿਸਟਾਚਾਰ ਦੇ ਮਾਲਕ ਸਨ । ਉਨ੍ਹਾਂ ਦੀ ਉਚੀ ਸਭਿਆਤਾ 'ਮੋਹਨ ਜੇ ਦੜ੍ਹ ਤੇ ਹੱਕੱਪਾ' ਦੇ ਬੰਡਰਾਂ ਤੋਂ ਪ੍ਰਗਟ ਹੋ ਰਹੀ ਹੈ । ਪਰ ਚਿਹਰੇ ਤੇ ਬੋਲੀ ਦੀ ਰੂਪ ਰੇਖਾ ਅਤੇ ਨਾ ਹੀ ਇਤਿਹਾਸ ਇਸ ਗਲ ਦਾ ਸਾਥ ਦੇਂਦਾ ਹੈ ਕਿ ਸਾਡਾ ਸਬੰਧ ਉਨ੍ਹਾਂ ਨਾਲ ਹੋਣਾ ਸਾਬਤ ਹੋਵੇ । ਇਸ ਲਈ ਇਨ੍ਹਾਂ 'ਪੈਸ਼ਾਚ ਦੇਸ਼' ਦੇ ਵਸਨੀਕਾਂ ਦਾ ਆਰੀਆ-ਬੰਸੀ ਹੋਣਾ ਹੀ ਸਿੱਧ ਹੈ । ਸਗੋਂ 1901 ਦੀ ਸਰਕਾਰੀ ਰਿਪੋਰਟ ਵਿਚ ਤਾਂ ਲਿਖਿਆ ਹੈ ਕਿ ਪੰਜਾਬ, ਰਾਜਸਥਾਨ ਤੇ ਕਸ਼ਮੀਰ ਦੀ ਵਸੋਂ 'ਸੁੱਧ ਆਰੀਅਨ' ਹੈ । ਯੂ. ਪੀ., ਸੀ. ਪੀ., ਬਿਹਾਰ ਦੀ ਆਬਦੀ ਵਿਚ ਕੁਝ 'ਦਗਵੜੀ ਹਾਲਾ' ਪਿਆ ਹੋਇਆ ਹੈ । ਬੰਗਾਲ, ਉੜੀਸ਼ ਦੇ ਬਹੁਤੇ ਹਿੱਸੇ ਵਿਚ 'ਦਗਵੜ-ਮੰਗੇਲ' ਰਲਾ ਹੈ । ਬੰਬਈ, ਗੁਜਰਾਤ, ਮਹਾਰਾਸ਼ਟਰ ਤੇ ਕੁਰਗ ਵਿਚ ਸੱਕ ਤੇ ਚਰਾਵੜੀ ਮਿਲਾਵਟ ਹੈ । ਦੱਖਣੀ ਭਾਰਤ ਦੇ ਲੋਕ ਨਿਰੇ ਦਗਵੜ ਬੰਸੀ ਹਨ ।

ਪ੍ਰੋ: ਧੀਰੋਦਰ ਵਰਮਾ ਨੇ ਵੀ ਇਸ ਗੱਲ ਨੂੰ ਵਿਗਿਆਨਕ ਤੌਰ ਤੇ ਪ੍ਰਮਾਣੀਕ ਮੰਨਦਿਆਂ ਆਖਿਆ ਹੈ ਕਿ ਕਸ਼ਮੀਰ ਵਾਦੀ ਵਿਚ, ਸਿੱਧ, ਦਰਿਆ ਤੋਂ ਲੈ ਕੇ ਅੰਬਾਲੇ ਤਕ ਪੰਜਾਬ ਵਿਚ ਤੇ ਰਾਜਸਥਾਨ ਵਿਚ ਸੂਧ ਆਰੀਆ ਵਸੋਂ ਹੈ । [ਹਿੰਦੀ ਰਾਸ਼ਟ੍ਰ, ਪੰਨਾ 37]

ਸੋ ਨਾ ਤਾਂ ਪੰਜਾਬ ਦੇ ਲੋਕ ਅਣਾਰੀਅਨ ਸਨ ਤੇ ਨਾ ਹੀ ਇਨ੍ਹਾਂ ਦੀ ਪਿਸ਼ਾਚੀ ਅਣਾਰੀਅਨ ਭਾਸ਼ਾ ਹੈ ਸੀ । ਆਰ. ਜੀ. ਭੰਡਾਰਕਰ ਸਾਫ ਲਿਖਦੇ ਹਨ 'ਪੈਸ਼ਾਚੀ ਸਾਇਦ ਆਰੀਆ ਜਾਤੀ ਦੀ ਉਸ ਸਾਖਾ ਦੀ ਬੋਲੀ ਹੈ ਜੇ ਹਿੰਦ ਵਿਚ ਪਿੱਛੇ' ਆਈ ਤੇ ਕਿਨਾਰੇ ਤੇ ਵੱਸ ਗਈ । ਇਹ ਵੀ ਹੋ ਸਕਦਾ ਹੈ ਕਿ ਉਹ ਬਾਬੀ ਆਰੀਆਂ ਦੇ ਨਾਲ ਹੀ ਆਏ ਹੋਣ ਤੇ ਅੱਡ ਅੱਡ ਪਹਾੜੀ ਇਲਾਕਿਆਂ ਵਿਚ ਵੱਸ ਜਾਣ ਕਾਰਨ ਉਨ੍ਹਾਂ ਦੀ ਬੋਲੀ ਆਰੀਆਂ ਦੀ ਮੁਹੱਚਬ ਜ਼ਬਾਨ ਤੋਂ ਕੁਝ ਨਿਵੇਕਲਾ ਰੂਪ ਅਖਤਿਆਰ ਕਰ ਗਈ ਹੋਵੇ ।'

ਮਿਸਟਰ ਗ੍ਰੀਅਰਸਨ ਪਿਸ਼ਾਚੀ ਜਾਂ ਦਾਰਦਿਕ ਬੋਲੀਆਂ ਨੂੰ ਈਰਾਨੀ ਤੇ ਹਿੰਦੁਸਤਾਨੀ ਆਰੀਅਨ ਜ਼ਬਾਨਾਂ ਦੇ ਵਿਕਰਾਲੇ ਭਾਗ ਦੀਆਂ ਬੋਲੀਆਂ ਆਖਦੇ ਹਨ । ਜਿਉਲਜ਼ ਬਲਾਕ ਤੇ ਆਰ. ਐਲ. ਟਰਨਰ ਆਦਿ ਇਹ ਮਤ ਨਹੀਂ ਮੰਨਦੇ । ਉਹ ਇਨ੍ਹਾਂ ਨੂੰ ਹਿੰਦੁਸਤਾਨੀ ਆਰੀਆ ਭਾਸ਼ਾ ਦਾ ਹੀ ਅੰਗ ਮੰਨਦੇ ਹਨ । (ਦੇਖੋ 123 ਪੰਨਾ, ਇੰਡੋ ਆਰੀਅਨ ਐਂਡ ਹਿੰਦੀ) । ਦਰਅਸ਼ਲ ਦਰਦ ਬੋਲੀਆਂ ਨੂੰ ਈਰਾਨੀ ਸਾਖ ਵਿਚ ਮੰਨਣਾ ਠੀਕ ਹੈ ਤੇ ਪਿਸ਼ਾਚੀ ਨੂੰ ਹਿੰਦੀ ਸਾਖ ਵਿਚ ।

'ਟੋਮਸਰੈਕ ਦਾ ਤਾਂ ਕਥਨ ਹੈ ਕਿ ਦਰਦ ਜ਼ਬਾਨਾਂ ਦੀ ਗਿਣਤੀ ਹਿੰਦੂ ਕੁਸ਼ ਦੀਆਂ ਬੋਲੀਆਂ ਵਿਚ ਨਹੀਂ ਕਰਨੀ ਚਾਹੀਦੀ ਕਿਉਂਕਿ ਉਨ੍ਹਾਂ ਦਾ ਉਚਾਰਣ-ਮੌਕ ਉਨ੍ਹਾਂ ਸਿਧਾਂਤਾਂ ਅਨੁਸਾਰ ਹੀ ਹੈ ਜੇ ਪੰਜਾਬੀ, ਸਿੰਧੀ ਤੇ ਕਸ਼ਮੀਰੀ ਵਿਚ ਮਿਲਦੇ ਹਨ ।'

ਸਿ: ਗ੍ਰੀਅਰਸਨ ਨੇ ਵੀ ਅਧਿਕਾਰੀ ਰਚਨਾ 'ਪਾਨੇਂਡੇ ਪਾਸੇ ਦੀਆਂ ਪਿਸ਼ਾਚ ਬੋਲੀਆਂ' (1906 ਦੀ) ਵਿਚ ਸਹਿਸਥਾਰ ਸ਼ਬਦਾਂ, ਵਾਬਾਂ, ਮੁਹੱਦਿਆਂ ਦਾ ਤਲਨਾਤਮਕ ਅਧਿਐਨ

ਪੇਸ਼ ਕਰ ਕੇ ਇਹੋ ਸਿਧ ਕੀਤਾ ਹੈ ਕਿ ਇਹ ਬੋਲੀਆਂ ਹਿੰਦ ਘਰਾਣੇ ਦੀਆਂ ਹੀ ਹਨ, ਈਰਾਨੀ ਦੁਲ ਦੀਆਂ ਨਹੀਂ।¹

ਸਿਵਾਇ ਮਿਸਟਰ ਹਾਰਨਲੇ ਦੇ ਜੇ ਪਿਸਾਚੀ ਨੂੰ ਦ੍ਰਾਵੜਾਂ ਦੀ ਬੋਲੀ ਆਖਦਾ ਹੈ, ਬਾਕੀ ਸਾਰੇ ਵਿਦਵਾਨਿਂ ਇਸ ਸੰਮਤੀ ਦੇ ਹਨ ਕਿ ਪਿਸਾਚੀ ਆਰੀਆ-ਬੰਸੀ ਭਾਸ਼ਾ ਹੀ ਸੀ ਤੇ ਇਸ ਦਾ ਕਦੀ ਪਹਿਲੇ ਸਾਰੇ ਪੰਜਾਬ ਵਿਚ, ਫਿਰ ਪੱਡਮੀ ਪੰਜਾਬ ਵਿਚ ਡਾਢਾ ਜੋਰ ਰਿਹਾ।² ਇਸੇ ਦੀ ਜਾਨਸ਼ੀਨ ਵਰਤਮਾਨ ਲਹਿਰੀ ਪੰਜਾਬੀ ਹੈ, ਜਿਸ ਦੀ ਹੁਣ ਵੀ ਗੁਟ ਗੋਂਦ ਨੂੰ ਦੇਖ ਕੇ ਭਾਸ਼ਾ-ਵਿਗਿਆਨੀ ਇਸ ਦਾ ਪਿਛਾ ਵੇਦਕ ਭਾਸ਼ਾ ਨਾਲ ਜੁੜਦਾ ਅਨੁਭਵ ਕਰੇਗਾ। ਇਹ ਗੱਲ ਵਖਰੀ ਹੈ ਕਿ ਬ੍ਰਾਹਮਣ ਗੰਗਾ ਦਾ ਪਾਣੀ ਪੌ ਕੇ ਆਪਣੇ ਮੂਲ-ਸਥਾਨ (ਮੁਲਤਾਨ) ਨੂੰ ਵਿਸਾਰ ਬੁਂਦੇ ਤੇ ਉਥੇ ਗੈਰਿਆ ਦੇਖ ਕੇ ਉਸ ਨੂੰ ਨਿੰਦਣ ਲਗ ਪਏ।

ਸਾਡੀ ਸਾਰੀ ਵਿਚਾਰ ਦਾ ਸਿੱਟਾ ਇਹ ਹੈ ਕਿ ਪੰਜਾਬ ਦੇ ਇਕ ਹਿੱਸੇ ਵਿਚ ਸੌਰਸੈਨੀ, ਤੇ ਦੂਜੇ ਪਾਸੇ ਪੰਜਾਬੀ ਪ੍ਰਕਿਰਤ ਦਾ ਰਾਜ ਸੀ, ਪਿਛੋਂ ਇਨ੍ਹਾਂ ਥਾਵਾਂ ਤੇ ਹੀ ਸੌਰਸੈਨੀ ਤੇ ਪੰਜਾਬੀ ਅਪਬੰਸ਼ ਦਾ ਜੋਰ ਹੋਇਆ।³ ਇਨ੍ਹਾਂ ਦੋਹਾਂ ਤਰ੍ਹਾਂ ਦੀਆਂ ਅਪਬੰਸ਼ਾਂ ਦੇ ਮੇਲ ਨੇ ਇਥੋਂ ਦੀਆਂ ਬੋਲੀਆਂ ਬੋਲੀਆਂ—ਟੱਕੀ ਭੇ ਕੇਕਈ ਦੀ ਬੁਨਿਆਦ ਉਤੇ ਇਕ ਨਵੀਂ ਤਰ੍ਹਾਂ ਦੀ ਬੋਲੀ ਦੀ ਰੂਪ ਰੇਖਾਂ ਉਲੀਕੀ, ਜਿਸ ਨੂੰ ਐਸੇ ਆਸੋਂ ਪੰਜਾਬੀ ਆਖਦੇ ਹਨ। ਸੋ ਪੰਜਾਬ ਦੀ ਬੋਲੀ ਇਸੇ ਦੁਮੇਲ ਦਾ ਹੀ ਸਿਟਾ ਹੈ। ਹਿੰਦੁਸਤਾਨੀ ਭਾਸ਼ਾਵਾਂ ਦੇ ਪੰਡਿਤ ਜਾਰਜ ਗ੍ਰੀਅਰਸਨ ਲਿਖਦੇ ਹਨ :—

"Punjabi is a language resulting from the amalgamation of two very different forms of speech—the old 'Pisacha' language that lies at the base of the Lahnda spoken in the Western Punjab and the Prakrit of 'Midland' that was the parent of Western Hindi."

[L. S. of India Vol. ix. Introduction Page xiv]
ਪੰਜਾਬੀ ਦਾ ਮੂਲ ਸੰਸਕ੍ਰਿਤ ਨਹੀਂ

ਇਕ ਹੋਰ ਗੱਲ ਦਾ ਨਿਆਂ ਫਲਨਾ ਨਿਹਾਇਤ ਛੁਡੀ ਹੈ। ਸੰਸਕ੍ਰਿਤ ਦਾ ਚੋਲ ਪਿੱਟਣ ਵਾਲੇ ਪੰਡਤਾਂ ਬਿਨਾਂ ਸੋਚੇ ਸਾਮੇ ਇਹ ਮਤ ਘੁਕਾ ਛੁਡਿਆ ਹੈ ਕਿ 'ਵਰਤਮਾਨ ਉਤਰੀ ਹਿੰਦ ਦੀਆਂ ਬੋਲੀਆਂ ਦਾ ਜਨਮ ਸੰਸਕ੍ਰਿਤ ਤੋਂ ਹੋਇਆ ਹੈ ਅਤੇ ਸੰਸਕ੍ਰਿਤ ਸਭ ਦੀ ਮਾਂ ਹੈ।⁴ ਇਹ ਗੱਲ ਕਸਵੱਟੀ ਤੇ ਪਰਥਿਆਂ ਠੀਕ ਨਹੀਂ ਨਿਕਲਦੀ।

ਤੁਕਸਮੀਰ ਦੇਵ ਦੇ ਸੰਸਕ੍ਰਿਤੀ, ਪੰਨਾ 129-30

§ 'Some grammarians state that there were the ਕੇਕਯਾ (Kekaya) ਸੁਰਸੇਨ (Surasene) and ਪੰਚਾਲ (Pancala) varieties of the ਪੇਸਾਚੀ (Paisaci). This would mean that the ਪਿਸਾਚ (Picaca) and their language and occupied a goodly portion of the modern Panjab, and that on their border these mixed idioms arose.'

[P. D. ਗੁਣੇ, ਪੰਨਾ 219]

ਮਿ: ਕਾਡਵੈਲ (1856) ਨੇ ਇਹ ਰਾਇ ਜ਼ਾਹਰ ਕੀਤੀ ਹੈ ਕਿ ਸੰਸਕ੍ਰਿਤ ਉਤੇ ਸਿਥੀਅਨ ਤੇ ਦ੍ਰਾਵੀਂ ਅਸਰ ਪੈਣ ਨਾਲ ਉਤਰੀ ਹਿੱਦ ਦੀਆਂ ਵਰਤਮਾਨ ਬੋਲੀਆਂ ਪੈਦਾ ਹੋਈਆਂ ਪਰੰਤੂ ਮਿ: ਬੀਮਜ਼ (1872) ਇਸ ਨੂੰ ਰਦਦਾ ਲਿਖਦਾ ਹੈ ਕਿ ਇਹ ਸਿਧਾਂਤ ਭੁਗੋਲਕ, ਇਤਿਹਾਸਕ ਤੇ ਭਾਸ਼ਾ-ਵਿਗਿਆਨਕ ਡੀਠ ਤੋਂ ਬਿਲਕੁਲ ਨਾ ਮੌਨਣ ਜੋਗ ਹੈ ।⁴

ਅਸਲ ਵਿਚ ਸਾਡੀਆਂ ਵਰਤਮਾਨ ਬੋਲੀਆਂ ਨੂੰ ਜਨਮ ਦੇਣ ਵਾਲੀ ਅਪਭੂਸ ਜਾਂ ਇਹ ਅੰਤਮ ਪ੍ਰਕ੍ਰਿਤ ਹੀ ਹੈ, ਸੰਸਕ੍ਰਿਤ ਨਹੀਂ । ਆਸ ਤੋਰ ਤੇ ਮੋਟਾ ਹਿਜਮ ਇਹ ਹੈ ਕਿ ਲੋਕਾਂ ਦੀਆਂ ਬੋਲ ਚਾਲ ਦੀਆਂ ਬੋਲੀਆਂ ਤੋਂ ਹੀ ਨਵੀਆਂ ਬੋਲੀਆਂ ਜਨਮ ਲੈ ਦੀਆਂ ਹਨ । ਸੰਸਕ੍ਰਿਤ ਧਾਰਮਿਕ ਜਾਂ ਸਾਹਿਤਕ ਭਾਸ਼ਾ ਤਾਂ ਜ਼ਰੂਰ ਰਹੀ ਹੈ ਪਰ ਕਦੀ ਜਨ-ਸਾਧਾਰਣ ਦੀ ਬੋਲ ਚਾਲ ਦੀ ਭਾਸ਼ਾ ਨਹੀਂ ਬਣੀ । 'ਇਸ ਲਈ ਸੰਸਕ੍ਰਿਤ ਦੇ 'ਰਾਸ਼ਟਰ ਭਾਸ਼ਾ' ਹੋਣ ਸਬੰਧੀ ਕੁਝ ਵੀ ਕਹਿਣਾ ਛੁੱਲ ਹੈ । ਹੋਰ ਤੇ ਹੋਰ ਗੰਗਾ ਘਾਟੀ ਦੀ ਵੀ ਇਸ ਨੂੰ ਮਾਤ ਭਾਸ਼ਾ ਆਖਣਾ ਸੁਫਣੇ ਵਾਲੀ ਗੱਲ ਹੈ ।'⁵ ਨਿਰੀ ਸਾਹਿਤਕ ਭਾਸ਼ਾ ਤਾਂ ਬਾਂਝ ਤੀਵੀਂ ਵਰਗੀ ਹੁੰਦੀ ਹੈ ਜੋ ਕੋਈ ਪੁੱਤ ਧੀ ਨਹੀਂ ਜਣ ਸਕਦੀ । ਇਹੋ ਹਾਲ ਸੰਸਕ੍ਰਿਤ ਦਾ ਸੀ । ਹਾਂ, ਇਸ ਨੇ ਸਾਹਿਤਕ ਜਾਂ ਧਾਰਮਿਕ ਜ਼ਬਾਨ ਹੋਣ ਦੇ ਨਾਤੇ ਦੂਜੀਆਂ ਬੋਲੀਆਂ ਉਤੇ ਅਸਰ ਜ਼ਰੂਰ ਡਾਢਾ ਪਾਇਆ, ਪਰ ਕਿਸੇ ਨਵੀਂ ਬੋਲੀ ਨੂੰ ਜਨਮ ਨਹੀਂ ਦਿੱਤਾ । ਸ੍ਰੀ ਮੰਗਲ ਦੇਵ ਸਾਸਤ੍ਰੀ ਆਪਣੀ ਪੁਸਤਕ 'ਭਾਸ਼ਾ ਵਿਗਿਆਨ' ਦੇ ਪੰਨਾ 82 ਉਤੇ ਲਿਖਦੇ ਹਨ, 'ਦਰ ਅਸਲ ਕੋਈ ਵੀ ਸਰਬ-ਸਾਧਾਰਣ ਦੀ ਬੋਲੀ ਕਿਸੇ ਪੁਰਣੀ ਸੋਧੀ ਮਾਂਜੀ ਟਕਸਾਲੀ ਜ਼ਬਾਨ ਤੋਂ ਨਹੀਂ ਨਿਕਲੀ, ਉਸ ਦਾ ਨਿਕਾਸ ਪ੍ਰਾਚੀਨ ਸਰਬ ਸਾਧਾਰਣ ਦੀ ਬੋਲੀ ਤੋਂ ਹੀ ਸਮਝਣਾ ਚਾਹੀਏ । ਇਸ ਲਈ 'ਸੰਸਕ੍ਰਿਤ ਆਦਿ ਤੋਂ ਹਿੰਦੀ ਆਦਿ ਨਿਕਲੀਆਂ ਹਨ' ਇਹ ਕਹਿਣ ਦੀ ਥਾਂ ਸਾਨੂੰ ਇਹ ਆਖਣਾ ਚਾਹੀਦਾ ਹੈ ਕਿ ਸੰਸਕ੍ਰਿਤ ਆਦਿ ਸਾਹਿਤਕ ਭਾਸ਼ਾਵਾਂ ਦੇ ਸਮੇਂ ਦੀਆਂ ਜਨ ਸਾਧਾਰਣ ਦੀਆਂ ਬੋਲੀਆਂ ਤੋਂ ਹੀ ਅਜ ਕਲ ਦੀਆਂ ਬੋਲੀਆਂ-ਹਿੰਦੀ ਆਦਿ ਨਿਕਲੀਆਂ ਹਨ ।' ਡਾ: ਰਾਮ ਬਿਲਾਸ ਸ਼ਰਮਾ ਨੇ ਆਪਣੀ ਪੁਸਤਕ 'ਭਾਸ਼ਾ ਐਰ ਸਮਾਜ' ਵਿਚ ਇਸ ਪੱਖ ਤੇ ਨਵਾਂ ਚਾਨ੍ਹਣ ਪਾਇਆ ਹੈ ਜੋ ਇਸ ਮਤ ਦੀ ਪੁਸ਼ਟੀ ਕਰਦਾ ਹੈ । ਇਸ ਗੱਲ ਦੀ ਪ੍ਰਵਾਨਗੀ ਦੀ ਸਥਾਨਕ ਭਾਸ਼ਾ ਦਾ ਸੰਸਕ੍ਰਿਤ ਤੇ ਪ੍ਰਕ੍ਰਿਤ ਨਾਲ ਟਾਕਰਾ ਕੀਤਿਆਂ ਸਹਿਜੇ ਹੀ ਹੋ ਸਕਦੀ ਹੈ ਕਿ ਆਇਆ ਇਹ ਕਿਸ ਦੇ ਬਹੁਤੇ ਨੋੜੇ ਹਨ ਸੰਸਕ੍ਰਿਤ ਦੇ ਯਾ ਪ੍ਰਕ੍ਰਿਤ ਦੇ ?

ਨਿਰਣੇ ਲਈ ਕੁਝ ਸ਼ਬਦਾਂ ਦਾ ਟਾਕਰਾ ਕਰਨਾ ਹਿਤਕਾਰੀ ਹੈ—

ਪ੍ਰਕ੍ਰਿਤ	ਪੰਜਾਬੀ	ਸੰਸਕ੍ਰਿਤ
ਅੰਪਣ	ਅਪਣਾ	ਆਤਮੀਯ
ਅੱਗੀ	ਅੱਗ	ਅਰਾਨਿ
ਏਆਰਾਹ	ਗਿਆਰਾਂ	ਏਕਾਦਸ
ਸੱਤਾ	ਸੱਤ	ਸਪਤ
ਸੰਝਾ	ਸੰਝ	ਸੰਝਿਆ
ਸਿਪੀ	ਸਿਪੀ	ਸੁਕਤਿ

ੴ 'ਦੀ ਦੇਸੀ ਨਾਮ ਮਾਲਾ ਆਛ ਹੇਮ ਚੰਦਰ', ਦੀ ਭੁਮਿਕਾ ।

ੴ ਹਿੰਦੀ ਰਾਸ਼ਟਰ, (ਪ੍ਰੇ: ਪੰਜਾਬ ਵਰਮਾ) ਪੰਨਾ 12

ਪ੍ਰਾਕ੍ਰਿਤ	ਪੰਜਾਬੀ	ਸੰਸਕ੍ਰਿਤ
ਸਿਪੀ	ਸਿਪੀ	ਸ਼ਿਲਪਿਨ
ਹੱਥ	ਹੱਥ	ਹਸਤ
ਹਿਆਮੈ	ਹੀਆ	ਹਿਊਮੈ
ਕੇਵਟ	ਖੇਵਟ	ਕੇਵਰਤ;
ਅੰਬੈ	ਅੰਬ	ਆਮੈ
ਲੋਅਣੋ	ਲੋਇਣ	ਲੋਚਨ
ਬਅਣੁ	ਬੈਣ	ਬਚਨ
ਖੰਪਅ	ਕੰਨਾ	ਸਕੰਪ:
ਅੱਖੀ	ਅੱਖ	ਅਖਿਛ
ਦਹ	ਦਹ	ਦਸ
ਚੰਦਹ	ਚੰਦਾਂ	ਚੜੁਰਦਸ
ਬੀਜਾ	ਵੀਹ	ਬਿਸਤਿ
ਤੀਸਾ	ਤੀਹ	ਤਿੰਸਤਿ
ਪੱਥਰੋ	ਪੱਥਰ	ਪ੍ਰਸਤਰ
ਪੋਥਾਅ	ਪੋਥੀ	ਪੁਸਤਰੰ
ਵਟੀ	ਵਟੀ (ਬੱਤੀ)	ਵਰਤੀ
ਸਮੁੰਹੰ	ਸਾਮੂਣੇ	ਸੰਮੁੰਧੰ
ਅੰਧਾਰੋ	ਅਨ੍ਧੂਰਾ	ਅੰਧਕਾਰ :
ਕੁੰਭਾਰੋ	ਘੁਮਾਰ	ਕੁੰਭਕਾਰ :
ਹਰਡਡੀ	ਹਰੜ	ਹਰੀਤਕੀ
ਤਲਾਉ	ਤਲਾ	ਤੜਾਗ :
ਪਛਾ	ਪਿਛੇ	ਪਸ਼ਚਾਤ
ਬਛੋ	ਬੱਛਾ	ਵਤਸ
ਪੱਤਲੀ	ਪੱਤਲ	ਪਤਰੰ
ਰਾਉਲੇ	ਰਾਵਲ	ਰਾਜਕੁਲੰ
ਲੱਠੀ	ਲਾਠੀ	ਲਸ਼ਟਿਕਾ
ਚਰੰ	ਚੱਕ	ਚਰ੍ਵੰ
ਬੱਛੋ	ਭਾਫ	ਬਾਸਪ
ਮਹਾਅੰ	ਮਹੂਆ	ਮਹੂਰੰ
ਬਾਉਲੇ	ਬਾਉਲਾ	ਵਾਤੁਲ
ਲੂਣੰ	ਲੂਣ	ਲਵਣੰ
ਸਿੰਗੀ	ਸਿੰਗ	ਸਿੰਗੀ
ਰੁਖੋ	ਰੁਖ	ਸਿ੍ਹ
ਸੰਕਲੰ	ਸੰਗਲ	ਸਿ੍ਹਲੰ

ਪ੍ਰਾਕ੍ਰਿਤ	ਪੰਜਾਬੀ	ਸੰਸਕ੍ਰਿਤ
ਗੱਡ	ਗੜਾ	ਗਰਤ
ਬਿੱਜੁ	ਬਿਜਲੀ	ਵਿਦਯੁਤ
ਬੰਕ	ਬੰਮ	ਸਤੰਭੇ
ਸੋਹਣੀ	ਸੋਹਣਾ	ਸ਼ੋਭਨੀ
ਦੁੱਧ	ਦੁਧ	ਦੁਃਗਧ
ਸੀ'ਹੋ	ਸੀ'ਹ	ਸਿੰਹ
ਸਵਰੋ	ਸੋਹ	ਸਪਸ
ਨਈ	ਨੈ	ਨਦੀ
ਸੁਹੱਗੀ	ਸੁਹਾਗ	ਸੋਭਾਗਯ
ਬੱਡੇ	ਵਡਾ	ਬਿੂਪ, ਬਿੂਹਦ
ਗੰਠੀ	ਗੰਢ	ਗੰਬੀ
ਸਾਮੀ	ਸਾਈ	ਸੁਆਮੀ
ਫੇਡਅ	ਫੇੜਾ	ਸਫੇਟਕ
ਜਇ	ਜੇ	ਯਦਿ
ਹੁਣਿ	ਹੁਣ	ਅਧੁਨਾ
ਸਪੱਤੀ	ਸੌਕਣ	ਸਪਾਤਿਨੀ
ਜੀਹ	ਜੀਵਾ	ਜਿਹਵਾ
ਨਹੂੰ	ਨਹੂੰ	ਨਖ
ਪਹ	ਪਹੂ	ਪ੍ਰਤਾ
ਬਹੁਤ	ਬਹੁਤ	ਪ੍ਰਭੂਤੰ
ਕਹਾੜੇ	ਕੁਹਾੜਾ	ਕੁਠਾਰੁ
ਬਹਿਰਾ	ਬਹਿਰਾ	ਬਹਿਰ
ਸਾਹੁਗਾਰੇ	ਸਾਹੁਕਾਰ	ਸਾਧੂਕਾਰ
ਭਇਣ	ਭੈਣ	ਭਗਨੀ
ਕਾਨੁ	ਕਣਹੋ	ਕ੍ਰਿਸਣ
ਜਇਸੋ	ਜੈਸਾ	ਯਾਦ੍ਯਸ:
ਤਇਸੋ	ਤੈਸਾ	ਤਾਦ੍ਯਸ:
ਐਖਾਇ	ਆਖਦਾ	ਆਚਛਦੇ
ਪੁੰਨੋ	ਪੁੰਨਿਆ	ਪੂਰਣਮਾਸੀ
ਮਟੀਆ	ਮਿਟੀ	ਮਿਤਕਾ
ਘੋੜੀਓ	ਘੋੜਾ	ਘੋਟਿਕਾ
ਜੁਝਇ	ਜੁੜੇ	ਯੁਪਯਤੇ
ਰਖਇ	ਰਖੈ	ਰਖਛਤਿ
ਬਹੁਅ	ਬਹੂ	ਬਧੂ
ਚਕਬਾਚੁ	ਚਕਵਾਚ	ਚਕ੍ਰਵਾਚ

ਪ੍ਰਾਕ੍ਰਿਤ	ਪੰਜਾਬੀ	ਸੰਸਕ੍ਰਿਤ
ਨਿੱਮਲ	ਨਿੰਮਲ	ਨਿਰਮਲ
ਸਭਅ	ਸਭ	ਸਰਬ
ਬੀਬੀ	ਬੀਹੀ	ਬੀਬਿਕਾ
ਵਥੁ	ਵਥ	ਵਸਤੂ
ਏਆਇਟਿ	ਇਆਈ	ਏਕਾਕਣਿ
ਡਾਇਨੀ	ਡੈਣ	ਡਾਕਿਨੀ
ਕਅੱਗਹ	ਕੈਘ	ਕਚ ਗ੍ਰੂਹ
ਚਿਤਅੱਜ	ਚਿਤੇਰਾ	ਚਿਤ੍ਰਕੁਰ
ਸਾਅਰੋ	ਸਾਇਰ	ਸਾਗਰ
ਭੈਡਉ	ਭੈਡ	ਭਾਰਯਾ
ਵੱਗ	ਵੱਗ	ਵਰਗ
ਸੜ੍ਹੇ	ਸੌ	ਸਤ
ਗਦਹੋ	ਗਧਾ	ਰਾਧਾ
ਗਾਵਾਲੇ	ਗੁਆਲਾ	ਗੋਪਾਲ :
ਕੁੱਮ	ਕੈਮ	ਕਰਮ
ਜੱਮ	ਜੰਮ	ਜਨਮ
ਚੱਮ	ਚੰਮ	ਚਰਮ
ਕੰਨਅ	ਕੰਨ	ਕਰਣ

ਇਸ ਤੋਂ ਇਲਾਵਾ ਸੰਸਕ੍ਰਿਤ ਤੇ ਪ੍ਰਾਕ੍ਰਿਤ ਵਿਚ ਜੋ ਬੁਨਿਆਦੀ ਫਰਕ ਹਨ ਉਹ ਵੀ ਸਾਬਤ ਕਰਦੇ ਹਨ ਕਿ ਪੰਜਾਬੀ ਯਾ ਉਤਰੀ ਹਿੰਦ ਦੀਆਂ ਹੋਰ ਸੂਬਕ ਬੋਲੀਆਂ ਦਾ ਸੰਸਕ੍ਰਿਤ ਨਾਲ ਸਿੱਧਾ ਸੰਬੰਧ ਨਹੀਂ ਸ਼ਹੋਂ ਉਨ੍ਹਾਂ ਦਾ ਰਿਸ਼ਤਾ ਪੁਰਾਣੀ ਪ੍ਰਾਕ੍ਰਿਤ ਨਾਲ ਹੀ ਹੈ। ਜਾਂ ਇਹ ਕਹੋ ਜਿਸ ਪ੍ਰਾਕ੍ਰਿਤ ਤੋਂ ਸੰਸਕ੍ਰਿਤ ਨੇ ਜਨਮ ਲਿਆ ਹੈ, ਉਸੇ ਦੇ ਇਕ ਰੂਪ ਤੋਂ ਇਹ ਬੋਲੀਆਂ ਦੇਸ਼ ਭੇਦ ਅਨੁਸਾਰ ਵਿਕਸਤ ਹੋਈਆਂ ਹਨ।

1. ਸੰਸਕ੍ਰਿਤ ਦੇ 16 ਸੂਰ ਹਨ ਤੇ ਪ੍ਰਾਕ੍ਰਿਤ ਵਿਚ ਅੱਠ ਦਸ ਕੁ। ਸੰਸਕ੍ਰਿਤ ਵਿਚਲੇ ਅਤੇ ਕੁਝ ਲੁਆਦਿ ਸੂਰ ਪ੍ਰਾਕ੍ਰਿਤ ਵਿਚ ਵਰਤੇ ਹੀ ਨਹੀਂ ਜਾਂਦੇ ਅਤੇ ਨਾ ਹੀ ਇਨ੍ਹਾਂ ਦੀ ਪੜਾਬੀ ਵਿਚ ਹੋਂਦ ਹੈ।

2. ਸੰਸਕ੍ਰਿਤ ਵਿਅੰਜਨ ਥ, ਥ, ਥ ਦੀ ਪ੍ਰਾਕ੍ਰਿਤ ਵਿਚ ਉਕੀ ਵਰਤੋਂ ਨਹੀਂ। 'ਸ' 'ਖ' 'ਛ' ਨਾਲ ਹੀ ਕੈਮ ਸਾਰ ਲਿਆ ਜਾਂਦਾ ਹੈ। ਇਹੋ ਗੱਲ ਪੜਾਬੀ ਵਿਚ ਹੈ। ਹੁਣ ਫਾਰਸੀ ਲਫਜ਼ਾਂ ਕਰਕੇ 'ਸ' ਦੀ ਵਰਤੋਂ ਚਲੀ ਹੈ।

3. ਪ੍ਰਾਕ੍ਰਿਤ ਵਿਚ 'ਨ' ਦੀ ਥਾਂ ਬਹੁਤੀ 'ਣ' ਦੀ ਵਰਤੋਂ ਹੈ ਜਿਵੇਂ—ਗੁਨ-ਗੁਣ, ਪਵਨ-ਪਉਣ, ਫਾਨੀ-ਪਾਣੀ। ਇਹੋ ਹਾਲ ਪੜਾਬੀ ਵਿਚ ਹੈ।

4. ਪ੍ਰਾਕ੍ਰਿਤ ਵਿਚ 'ਯ' ਦੀ ਥਾਂ ਬਹੁਤੀ 'ਯ' ਦੀ ਵਰਤੋਂ ਹੈ, ਜਿਵੇਂ ਯੋਗੀ-ਯੋਗੀ, ਯਤੀ-ਯਤੀ, ਯੁਕਤਿ-ਯੁਗਤ।

5. ਪੈਰ ਵਿਚ 'ਜ' 'ਰ' ਯਾ 'ਵ' ਲਾਉਣ ਦੀ ਰੀਤੀ ਨਹੀਂ, ਜਿਵੇ— ਈਸ਼੍ਵਰ-ਈਸ਼੍ਵਰ,
ਇੰਦ੍ਰ-ਇੰਦਰ, ਪ੍ਰਗਟ-ਪਰਗਟ । ਵਿਦਯਾ-ਵਿਦਿਆ ।

6. ਸੰਸਕ੍ਰਿਤ ਵਿਚ ਵਿਸਰਗਾਂ ਵਰਤੀਆਂ ਹਨ ਪਰ 'ਪ੍ਰਾਕ੍ਰਿਤ' ਤੇ ਪੰਜਾਬੀ ਵਿਚ ਇਨ੍ਹਾਂ ਦੀ
ਕੋਈ ਵਰਤੋਂ ਨਹੀਂ ।

7. ਸੰਸਕ੍ਰਿਤ ਵਿਚ ਤਿੰਨ ਵਰਨ ਤੇ ਤਿੰਨੇ ਹੀ ਲਿੰਗ ਹੁੰਦੇ ਹਨ । ਪ੍ਰਾਕ੍ਰਿਤ ਵਿਚ ਕੇਵਲ
ਦੋ ਹਨ ਤੇ ਇਥੋਂ ਪੰਜਾਬੀ ਵਿਚ ਹੈ ।

8. ਲੁਲ੍ਹੇ ਦੀ ਸੰਸਕ੍ਰਿਤ ਵਿਚ ਅਵਾਜ਼ ਹੈ ਹੀ ਨਹੀਂ, ਜਿਵੇ :—

ਕਾਲਾ, ਚਲਾ, ਗੱਲ ਰਾਲ । ਇਹ ਅਵਾਜ਼ ਪੰਜਾਬੀ ਤੋਂ ਇਲਾਵਾ ਰਾਜਸਥਾਨੀ ਤੇ
ਗੁਜਰਾਤੀ ਆਦਿ ਵਿਚ ਹੈ ।

9. 'ਜਾੜੇ' ਅੱਖਰ ਦੀ ਅਵਾਜ਼ ਸੰਸਕ੍ਰਿਤ ਵਿਚ ਕੀ, ਕਿਸੇ ਆਰੀਅਨ ਜਥਾਨ ਵਿਚ
ਨਹੀਂ, ਨਾ ਦਰਾਵੜ ਜਥਾਨ ਵਿਚ । ਸ੍ਰੀ ਮਦਨ ਗੁਪਾਲ ਜੀ ਦੇ ਖਿਆਲ ਅਨੁਸਾਰ 'ਸਾਹਿਤ'
ਇਹ ਉਚੀ ਸਭਿਆਤਾ ਵਾਲੇ ਪੰਜਾਬ ਤੇ ਸਿੱਧ ਦੇ ਆਦਿ-ਹਾਸੀਆਂ ਦੀ ਇਕੋ ਇਕ ਬਾਕੀ
ਯਾਦਗਾਰ ਹੈ । ਪੰਜਾਬੀ ਵਿਚ ਇਸ ਦੀ ਵਰਤੋਂ ਆਮ ਹੈ ।

10. ਸੰਸਕ੍ਰਿਤ ਤੇ ਹੁਣ ਦੀਆਂ ਬੋਲੀਆਂ ਦਾ ਵੱਡਾ ਡਰਕ ਇਹ ਹੈ ਕਿ ਸੰਸਕ੍ਰਿਤ ਜੁੜਵੀਂ
ਯਾ ਸੰਯੋਗਾਤਮਕ ਬੋਲੀ ਹੈ ਪਰ ਪੰਜਾਬੀ ਨਿੱਖੜਵੀਂ ਯਾ ਵਿਯੋਗਾਤਮਕ ।

ਦੂਜੇ, ਅਸੀਂ ਤਾਂ ਇਹ ਗੱਲ ਵੀ ਮੰਨਣ ਨੂੰ ਤਿਆਰ ਨਹੀਂ ਕਿ ਸਾਹਿਤਕ ਪ੍ਰਾਕ੍ਰਿਤ ਯਾ
ਸਾਹਿਤਕ ਅਪਭੂਸ਼ ਤੋਂ ਵਰਤਮਾਨ ਬੋਲੀਆਂ ਜਨਮੀਆਂ । ਕਿਉਂਕਿ ਕੋਈ ਵੀ ਸਾਹਿਤਕ ਭਾਸ਼ਾ
ਇਸ ਦੇ ਯੋਗ ਨਹੀਂ ਹੁੰਦੀ । ਲੋਕਾਂ ਦੀ ਬੋਲ-ਚਾਲ ਦੀ ਬੋਲੀ ਤੋਂ ਹੀ ਨਵੀਂ ਬੋਲੀ ਪੈਦਾ ਹੁੰਦੀ
ਹੈ ਤੇ ਪੰਜਾਬੀ ਵੀ ਬੋਲ-ਚਾਲ ਦੀ ਅਪਭੂਸ਼ ਤੋਂ ਜੰਮੀ ।

ਇਨ੍ਹਾਂ ਗੱਲਾਂ ਤੋਂ ਸਿੱਧ ਹੈ ਕਿ ਪੰਜਾਬੀ ਦਾ ਸੰਸਕ੍ਰਿਤ ਨਾਲ ਵਾਸਤਾ ਨਹੀਂ, ਪ੍ਰਾਕ੍ਰਿਤ ਦੇ
ਅੰਤਮ ਰੂਪ ਅਪਭੂਸ਼ ਨਾਲ ਹੀ ਹੈ, ਜਿਸ ਵਿਚ ਪੰਜਾਬੀ ਵਾਲੇ ਗੁਣ ਵੇਖਣ ਨੂੰ ਆਮ ਮਿਲਦੇ
ਹਨ । ਸੋ ਇਹ ਦੇਖ ਭਾਲ ਇਹ ਸਾਬਤ ਕਰਦੀ ਹੈ ਕਿ ਅਪਭੂਸ ਯਾ ਇਉਂ ਕਹੋ, ਬੋਲ-ਚਾਲ
ਦੀ ਅਪਭੂਸ਼ ਤੋਂ ਹੀ ਪੰਜਾਬੀ ਦਾ ਪ੍ਰਕਾਸ਼ ਹੋਇਆ ਜਿਸ ਨੂੰ ਵੁੱਦੇ ਵਾਰੇ ਆਮ ਲੋਕੀਂ ਦੇਸੀ ਜਾਂ
ਦੇਸ਼-ਭਾਖਾ ਆਖਣ ਲੱਗ ਪਏ ਸਨ । ਮਸ਼ਹੂਰ ਵਿਆਕਰਣੀ ਸ੍ਰੀ ਹੇਮ ਚੰਦਰ ਨੇ ਇਸ ਜਥਾਨ
ਦਾ ਸ਼ਬਦ-ਕੋਸ਼ 'ਦੇਸੀ ਨਾਮ-ਮਾਲਾ' ਹੇਠ ਤਿਆਰ ਕੀਤਾ ਸੀ, ਇਸ ਵਿਚ ਕੁਲ 3978 ਦੇਸੀ
ਸ਼ਬਦ ਸੰਚਿਤ ਹਨ । ਇਸੇ ਤਰ੍ਹਾਂ ਇਸ ਤੋਂ ਪਹਿਲਾਂ 973 ਈ: ਵਿਚ ਸ੍ਰੀ ਧਨਪਾਲ ਨੇ 'ਪਾਇਆ
ਲੱਛੀ ਨਾਮ ਮਾਲਾ' ਕੋਸ਼ ਲਿਖਿਆ ਸੀ ਜਿਸ ਵਿਚ ਪ੍ਰਾਕ੍ਰਿਤ ਦੇ ਸ਼ਬਦ ਸੰਕਲਿਤ ਹਨ ।
ਇਨ੍ਹਾਂ ਕੋਸ਼ਾਂ ਦੀ ਸ਼ਬਦਾਵਲੀ ਨਾਲ ਮੌਜੂਦਾ ਪੰਜਾਬੀ ਯਾ ਰਾਜਸਥਾਨੀ ਦੀ ਸ਼ਬਦਾਵਲੀ ਨੂੰ ਮੇਲਣਾ
ਬਹੁਤ ਦਿਲਚਸਪ ਤੇ ਚੰਗੇ ਸਹੀ ਸਿੱਟੇ ਕੱਢਣ ਦਾ ਸਾਧਨ ਬਣ ਸਕਦਾ ਹੈ । ਅਜਿਹੇ ਝੁਲ-
ਨਾਭਮਕ ਅਧਿਐਨ ਨਾਲ ਫਿਰ ਕਿਸੇ ਹੋਰ ਸੰਕਾ ਦੀ ਗੁੰਝਾਇਸ਼ ਨਹੀਂ ਰਹਿ ਜਾਂਦੀ ।

ਸੰਸਕ੍ਰਿਤ ਵਿਚ ਵੀ ਰਲਾਵਟ ਹੈ

ਇਕ ਹੋਰ ਸੰਕਾ ਵੀ ਨਿਵਾਰਨਾ ਠੀਕ ਰਹੇਗਾ । ਸੰਸਕ੍ਰਿਤ ਨੂੰ ਉੱਤਰੀ ਹਿੰਦੀ ਦੀਆਂ
ਮੌਜੂਦਾ ਸਾਰੀਆਂ 'ਬੋਲੀਆਂ ਦੀ ਮਾ' ਕਹਿਣ ਵਾਲੇ ਲੋਕ ਇਹ ਗੱਪ ਮਾਰ ਕੇ ਵੀ ਛੁੱਲੇ ਨਹੀਂ
ਸਮਾਉਂਦੇ ਕਿ ਸੰਸਕ੍ਰਿਤ ਨਰੋਲ ਆਰੀਆ ਭਾਸ਼ਾ ਹੈ ਤੇ ਬਾਕੀ ਨਹੀਂ । ਇਸੇ ਤਰ੍ਹਾਂ ਗੱਗਾ

ਜ਼ਮਨਾ ਘਾਟੀ ਦੇ ਆਰੀਏ ਸੁਧ ਆਰੀਆ-ਬੰਸੀ ਹਨ, ਬਾਕੀ ਨਹੀਂ। ਬਾਸ ਕਰਕੇ ਪੰਜਾਬੀਆਂ ਨੂੰ 'ਪਿਸ਼ਾਚ' ਕਹਿਣ ਦਾ ਵੀ ਇਹੋ ਕਾਰਣ ਸੀ ਕਿ ਇਹ ਲੋਕ ਯੱਗ, ਹੈਮ ਨਹੀਂ ਕਰਦੇ, ਦੇਵਤਿਆਂ ਨੂੰ ਨਹੀਂ ਮੰਨਦੇ, ਇਨ੍ਹਾਂ ਖੁਲ੍ਹਾਂ ਦੇ ਕਾਰਣ ਹੀ ਗੰਗਾ ਵਾਲੇ ਪੰਡਿਤ ਇਨ੍ਹਾਂ ਨੂੰ 'ਨੀਚ' ਸਮਝਦੇ ਸਨ। ਹੁਣ ਵਿਚਾਰਨਾ ਇਹ ਹੈ ਕਿ ਕੀ ਪੰਜਾਬ ਤੋਂ ਸਿਵਾ ਬਾਕੀ ਸਾਰੇ ਸੁਧ ਆਰੀਆ ਵੱਸੇ ਹੀ ਹੈ? ਉਨ੍ਹਾਂ ਵਿਚ ਹੋਰ ਕੋਈ ਮਿਲਾਵਣ ਨਹੀਂ ਹੋਈ? ਇਸ ਗੱਲ ਦਾ ਨਿਰਣਾ ਪਿੱਛੇ ਦਰਜ ਸਰਕਾਰੀ ਰਪੋਟ ਤੋਂ ਹੀ ਭਲੀ ਭਾਂਤ ਹੋ ਜਾਂਦਾ ਹੈ। ਜੇ ਕਰ ਇਸ ਨੂੰ ਇਤਿਹਾਸਕ ਕਸਵੱਟੀ ਤੇ ਵੀ ਪਰਖੀਏ ਤਾਂ ਵੀ ਇਹ ਠੀਕ ਨਹੀਂ ਨਿਕਲਦੀ।

ਕਾਰਣ ਇਹ ਹੈ ਆਰੀਆ ਤੋਂ ਬਾਅਦ ਕਿਤਨੇ ਹੀ ਲੋਕ ਹਿੰਦ ਵਿਚ ਆਏ ਤੇ ਆ ਕੇ ਵਸੇ। ਇਸ ਲਈ ਇਹ ਦਾਵਾ ਕੋਈ ਵੀ ਨਹੀਂ ਕਰ ਸਕਦਾ ਕਿ ਸ਼ੱਧ ਆਰੀਆ ਨਸਲ ਕਿਤੇ ਕੋਈ ਅੱਡ ਬੇਤਲ ਵਿਚ ਪਾ ਕੇ ਰੱਖੀ ਹੋਈ ਹੈ। ਈਸਾਈ ਇਤਿਹਾਸਕਾਰ ਯੂਜੀਅਸ ਦੇ ਲਿਖਣ ਅਨੱਸਾਰ ਈਸਾ ਜੀ ਤੋਂ 1800 ਵਰ੍ਹੇ ਪਹਿਲਾਂ ਮਿਸਰ ਦੇ ਰਾਜਾ ਸਿਆਸਟਰੂਮ ਨੇ ਹਿੰਦ ਉਤੇ ਹੱਲਾ ਕੀਤਾ, ਜੋ ਗੰਗਾ ਘਾਟੀ ਤੋਂ ਮੁੜ ਕੇ ਆਇਆ। ਫਿਰ 900 ਈ: ਪੂਰਬ ਵਿਚ ਅਸੀਂਰੀਆ ਦੀ ਰਾਣੀ ਸੇਮੀਰਾਮਸ ਨੇ ਧਾਵਾ ਕੀਤਾ। 650 ਈ: ਪੂਰਬ ਵਿਚ ਮੱਧ ਏਸ਼ੀਆ ਦੇ ਤਾਤਾਰ ਜਾਂ ਸਿਥਿਅਨ ਲੋਕ ਆਏ, ਜਿਨ੍ਹਾਂ ਨੂੰ ਸੰਸਕ੍ਰਿਤ ਵਾਲਿਆਂ ਹੁਣ ਲਿਖਿਆ ਹੈ। 326 ਈ: ਪੂਰਬ ਯੂਨਾਨੀਆਂ ਸਿਕੰਦਰ ਦੀ ਅਗਵਾਈ ਵਿਚ ਹੱਲਾ ਕੀਤਾ ਤੇ ਬਾਅਦ ਵਿਚ ਦੋ ਸੌ ਵਰ੍ਹੇ ਤੋਂ ਉਤੇ ਰਾਜ ਵੀ ਕੀਤਾ। ਫਿਰ ਸੱਕਾਂ ਦਾ ਜ਼ੋਰ ਵਹਿਆ। ਇਸ ਤੋਂ ਪਿੱਛੋਂ ਫਿਰ ਹੁਣ ਅਭੀਰਾਂ, ਗੁਰਜ਼ਰਾਂ (ਗੁੱਜਰਾਂ) ਹੱਲੇ ਕੀਤੇ, ਤੇ ਇਥੇ ਹੀ ਆ ਵਸੇ। ਬਾਅਦ ਵਿਚ ਇਸਲਾਮੀ ਤਾਕਤ ਨੇ ਏਸ਼ੀਆ, ਅਫ਼ਰੀਕਾ ਤੇ ਦੱਖਣੀ ਯੂਰਪ ਨੂੰ ਕਾਬੂ ਕਰਕੇ ਹਿੰਦ ਉਤੇ ਕਈ ਸੌ ਵਰ੍ਹੇ ਲਗਾਤਾਰ ਚੜ੍ਹਾਈਆਂ ਜਾਰੀ ਰੱਖੀਆਂ। ਅਰਬੀ, ਤੁਰਕੀ, ਈਰਾਨੀ, ਮੰਗੋਲ, ਪਠਾਣ ਕਈ ਭਾਂਤ ਭਾਂਤ ਦੀਆਂ ਨਸਲਾਂ ਆਰੀਆਂ ਤੇ ਆ ਕੇ ਵਸਦੀਆਂ ਗਈਆਂ। ਵਿਰ ਯੂਰਪ ਦੀਆਂ ਕਈ ਜਾਤੀਆਂ ਭਾਰਤ ਵਿਚ ਆਈਆਂ ਜਿਨ੍ਹਾਂ ਵਿਚੋਂ ਅਗਰੇਜ਼ਾਂ ਨੇ ਤਾਂ ਕਾਫ਼ੀ ਲੇਂਮਾ ਸਮਾਂ ਰਾਜ ਵੀ ਕੀਤਾ। ਵਿਦਵਾਨਾਂ ਦੀ ਖੋਜ ਅਨੁਸਾਰ ਘੱਟ ਤੋਂ ਘੱਟ ਗਿਆਰਾਂ ਜਾਤੀਆਂ ਨੀਗੁੰਜ, ਆਸਟਰਿਕ, ਦ੍ਰਾਵੰਨ, ਆਰੀਆ, ਯੂਨਾਨੀ, ਯੂਚੀ, ਸਕ, ਅਭੀਰ, ਹੁਣ, ਮੰਗੋਲ ਤੇ ਤੁਰਕ ਆਦਿ ਦਾ ਹਿੰਦ ਦੀ ਅਥਾਦੀ ਵਿਚ ਰੱਲਾ ਹੈ। ਕੀ ਇਨ੍ਹਾਂ ਵਿਚੋਂ ਦੱਸ ਗੈਤ ਆਰੀਆ ਨਸਲਾਂ ਦੇ ਵੱਸਣ ਕਰਕੇ ਆਰੀਆ ਨਸਲ ਉਤੇ ਕੋਈ ਅਸਰ ਨਹੀਂ ਹੋਇਆ? ਇਹ ਗੱਲ ਮੰਨਣ ਵਿਚ ਨਹੀਂ ਆਉਂਦੀ। ਕੇਵਲ ਇਨ੍ਹਾਂ ਸਾਰਿਆਂ ਨੂੰ 'ਮਲੇਡ' ਜਾਂ 'ਯਵਨ' ਆਖ ਕੇ ਛੁਟਕਾਰਾ ਨਹੀਂ ਪਾਇਆ ਜਾ ਸਕਦਾ। ਪਰਸਪਰ ਲਹੂਆਂ ਦਾ ਮੇਲ ਜ਼ਰੂਰ ਹੋਇਆ ਹੋਵੇਗਾ ਅਤੇ ਹੋਇਆ ਹੈ। ਜਦੋਂ ਹਿੰਦ ਵਿਚ ਪਹਿਲੇ ਆਰੀਆ ਲੋਕ ਆਏ ਉਨ੍ਹਾਂ ਦਾ ਹਿੰਦ ਦੇ ਆਦਿ-ਵਾਸੀਆਂ ਦਰਾਵੜਾਂ ਆਦਿ ਨਾਲ ਵੀ ਜ਼ਰੂਰ ਲਹੂ ਮੇਲ ਹੋਇਆ ਹੋਵੇਗਾ। ਇਨ੍ਹਾਂ ਨੇ ਉਨ੍ਹਾਂ ਉਤੇ, ਉਨ੍ਹਾਂ ਨੇ ਇਨ੍ਹਾਂ ਉਤੇ ਕਈ ਤਰ੍ਹਾਂ ਦੇ ਪ੍ਰਾਵ ਪਾਏ ਹੋਣਗੇ। ਮਿਸਟਰ ਕਾਡਵੈਲ ਨੇ ਤਾਂ "ਕੰਪੋਰੇਟਿਵ ਗਰਾਮਰ ਆਫ਼ ਦਿਵੇਦੀਅਨ ਲੈਗੁਏਜ਼ਜ਼" ਵਿਚ ਕਈ ਸ਼ਬਦ ਅਜਿਹੇ ਦਿੱਤੇ ਹਨ ਜੋ ਦ੍ਰਾਵੰਨ ਬੋਲੀਆਂ ਤੋਂ ਸੰਸਕ੍ਰਿਤ ਵਿਚ ਆਏ ਭਾਵੇਂ ਉਹ ਸਾਰੇ ਮੰਨਣ ਯੋਗ ਨਹੀਂ। ਪੰਡਤ ਹਜ਼ਾਰੀ ਪ੍ਰਸਾਦ ਦਿੱਵੇਦੀ 'ਨਹਿਰੂ ਅਭਿਨੰਦਨ ਗ੍ਰੰਥ' ਦੇ ਪੰਨਾ 442 ਉਤੇ ਲਿਖਦੇ ਹਨ—'ਅਣਾਰੀਆ ਜਾਤੀਆਂ ਨੇ ਹੋਲੀ ਹੋਲੀ ਆਰੀਆ ਭਾਸ਼ਾ ਤੇ ਆਰੀਆ ਵਿਸ਼ਵਾਸਾਂ ਨੂੰ ਪ੍ਰਵਾਣ ਤਾਂ ਕਰ ਲਿਆ ਪਛ ਉਨ੍ਹਾਂ (ਅਣਾਰੀਆਂ) ਦੇ ਵਿਸ਼ਵਾਸ ਤੇ ਉਨ੍ਹਾਂ ਦੀ ਬੋਲੀ ਨੇ ਹੇਠਾਂ ਤੋਂ ਹੱਲਾ ਕੀਤਾ।

ਆਰੀਆ ਜਥਾਨ ਉਪਰੋਂ ਉਪਰੋਂ ਆਰੀਆ ਬਣੀ ਰਹਿਣ ਤੇ ਵੀ ਉਨ੍ਹਾਂ ਤੋਂ ਪ੍ਰਭਾਵਤ ਹੁੰਦੀ ਗਈ।' ਹਿੰਦ ਦੇ ਮਸ਼ਹੂਰ ਭਾਸ਼ਾ-ਵਿਗਿਆਨੀ ਡਾ. ਸੁਨੀਤੀ ਕੁਮਾਰ ਚੇਟਰਜੀ ਦੀ ਰਾਇ ਵੀ ਇਸ ਮਾਮਲੇ ਤੇ ਸੁਣ ਲੈਣੀ ਚਾਹੀਦੀ ਹੈ—

"Sanskrit grammarians never considered possible that the language of the gods would stoop to borrow from the language of the 'melechhas' and hence theoretically, there are no desi or videsi words in Sanskrit and Veds. But there is no doubt that a fairly respectable Dravidian and austeric element has now been signalised in Indo-Aryan, including Sanskrtit, in addition to deeper and more subtle influences on Indo-Aryan phonetics and syntax."

ਇਸੇ ਤਰ੍ਹਾਂ ਸ੍ਰੀ ਟੀ. ਬਰੋ ਨੇ ਸੰਸਕ੍ਰਿਤ ਵਿਚਲੇ ਦ੍ਰਾਵੰਨ ਸ਼ਬਦਾਂ ਦੀ ਵਿਉਤਪਤੀ ਬਾਰੇ ਕਈ ਲੋਖਾਂ ਵਿਚ ਚੰਗੀ ਸਮੱਗਰੀ ਇਕਠੀ ਕੀਤੀ ਹੈ।⁴

ਸੋ ਇਹ ਗੱਲ ਮੰਨਣ ਤੋਂ ਕਿਵੇਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਦ੍ਰਾਵੰਨੀ ਸ਼ਬਦ ਆਰੀਆ ਬੰਲੀ ਵਿਚ ਸ਼ਾਮਲ ਨਹੀਂ ਹੋਏ ਹੋਣਗੇ। 'ਗੰਗਾ' ਸ਼ਬਦ ਜੋ ਹਿੰਦੂਆਂ ਦੇ ਪਹਿੱਤਰ ਦਾਰਿਆ ਦਾ ਨਾਂ ਹੈ ਇਹ ਦਰਾਵੰਨੀ ਭਾਸ਼ਾ ਦਾ ਹੀ ਹੈ। ਜਿਵੇਂ ਆਰੀਆਂ ਦੀ ਪੁਰਾਣੀ ਜਥਾਨ ਦਾ ਰਿਗ ਵੇਦ ਤੇ ਹੋਰ ਪੁਰਾਣੇ ਸੰਸਕ੍ਰਿਤ ਗ੍ਰੰਥਾਂ ਵਿਚ ਰਿਕਾਰਡ ਸਾਂਭਿਆ ਪਿਆ ਹੈ, ਮੁਸਕਲ ਇਹ ਹੈ, ਉਸ ਤਰ੍ਹਾਂ ਉਸ ਸਮੇਂ ਦੀਆਂ ਦਰਾਵੰਨ ਜਥਾਨਾਂ ਦਾ ਸਾਡੇ ਪਸ ਕੋਈ ਪੁਰਾਣਾ ਰਿਕਾਰਡ ਮੌਜੂਦ ਨਹੀਂ। ਜੇ ਕਰ ਅਜਿਹਾ ਹੁੰਦਾ ਤਾਂ ਇਹ ਨਿਰਣਾ ਕਰਨਾ ਐਥਾਨਹੀਂ ਸੀ ਰਹਿਣਾ ਕਿ ਆਰੀਆਂ ਦੀ ਬੰਲੀ ਵਿਚ ਕਿਨੇ ਕੁ ਦਰਾਵੰਨੀ ਸ਼ਬਦ ਰਲੇ। ਬਾਅਦ ਦੇ ਆਉਣ ਵਾਲਿਆਂ ਦੀ ਤੋਂ ਗੱਲ ਹੀ ਛੜੋ। ਭਾਵੇਂ ਇਦ੍ਦੂ ਚੰਦ ਸ਼ਾਸਤਰੀ ਅਣੂ, ਕਪਿ, ਕੁਟੀ, ਕੁਡ, ਪ੍ਰਸਪ, ਪ੍ਰਸਕਰ, ਕੁਲਾਲ, ਕੈਬਲ, ਤਿਲ, ਵੱਲੀ ਆਦਿ ਪਦਾਂ ਨੂੰ ਦ੍ਰਾਵੰਨ ਦਸਦੇ ਹਨ।⁵

ਸੋ ਇਹ ਦਾਅਵਾ ਕਰਨਾ ਕਿ ਸੰਸਕ੍ਰਿਤ ਸ਼ੁੱਧ ਆਰੀਅਨ ਜਥਾਨ ਹੈ ਤੇ ਗੰਗਾ ਘਾਟੀ ਵਾਲੇ ਸ਼ੁੱਧ ਆਰੀਅਨ ਹਨ, ਬਹੁਤਾ ਅਰਥ ਨਹੀਂ ਰੱਖਦਾ। ਜਿਵੇਂ ਬਾਕੀ ਦੇਸ਼ ਉਤੇ ਬਾਹਰਲੇ ਪ੍ਰਭਾਵ ਪਏ ਤਿਵੇਂ ਉਨ੍ਹਾਂ ਦੀਆਂ ਜਥਾਨਾਂ ਦਾ ਵੀ ਸਾਡੇ ਉਤੇ ਅਸਰ ਹੋਇਆ। ਕਿਸੇ ਤੇ ਘੱਟ ਕਿਸੇ ਤੇ ਵੱਧ। ਪੰਜਾਬ ਚੰਕਿ ਹਿੰਦ ਦਾ ਦਰਾਵੰਨਾ ਹੈ ਇਸ ਲਈ ਜੋ ਵੀ ਕੌਮਾਂ ਪੱਛਮ-ਉਤਰ ਵਲੋਂ ਆਈਆਂ, ਉਨ੍ਹਾਂ ਦਾ ਪਹਿਲਾ ਅਸਰ ਪੰਜਾਬ ਉਤੇ ਫਰੂਰ ਪਿਆ। ਇਸ ਦੇ ਨਾਲ ਹੀ ਉਨ੍ਹਾਂ ਦੀਆਂ ਜਥਾਨਾਂ ਨੇ ਵੀ ਸਾਡੀ ਉਸ ਸਮੇਂ ਦੀ ਬੋਲੀ ਨੂੰ ਪ੍ਰਭਾਵਤ ਕੀਤਾ। ਇਨ੍ਹਾਂ ਨਿੱਤ ਨਿੱਤ ਦੀਆਂ ਤੁਢਾਨੀ ਅਦਲਾ-ਬਦਲੀਆਂ ਨੇ ਹੀ ਪੰਜਾਬੀਆਂ ਅਤੇ ਪੰਜਾਬੀ ਬੋਲੀ ਨੂੰ ਬਾਕੀ ਆਰੀਆਂ ਤੇ ਆਰੀਅਨ ਬੋਲੀਆਂ ਨਾਲੋਂ ਨਵੇਕਲਾ ਗੂਪ ਰੰਗ ਦੇਣ ਵਿਚ ਵਧੇਰੇ ਹਿੱਸਾ ਪਾਇਆ। ਭਾਸ ਕਰਕੇ ਮੁਸਲਮਾਨੀ ਆਮਦ ਨੇ ਤਾਂ ਬਹੁਤ ਹੀ ਗੁੜ੍ਹਾ ਅਸਰ ਕੀਤਾ ਤੇ ਸਾਡੀਆਂ ਬੋਲੀਆਂ ਨੂੰ ਸੰਜੋਗ-ਆਤਮਕ ਲੀਹਾਂ ਛੁਡਾ ਕੇ ਵਿਖੇਗ-ਆਤਮਕ ਰਾਹਾਂ ਉਤੇ ਚਲਾਇਆ।

⁴ ਨਾਗਰੀ ਪੁਰਾਣੀ ਪਤ੍ਰੂਕਾ, ਵਰਖ 54 ਅੰਕ 1, 2 (ਪੰਨਾ 90)

⁵ ਭਾਗਤੀਆਂ ਝਾਰੂਜ ਭਾਸ਼ਾਏ, ਪੰਨਾ 33

ਬਾਵਜੂਦ ਇਤਨੀਆਂ ਤਬਦੀਲੀਆਂ ਦੇ ਪੰਜਾਬ ਦੀ ਬੋਲੀ ਨੂੰ ਆਰੀਆ ਬੰਸ ਦੀ ਬੋਲੀ ਮਿਠਣ ਤੋਂ ਕਿਵੇਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਡਾਕਟਰ ਭਾਰਾ ਚੰਦ ਸਾਫ਼ ਲਿਖਦੇ ਹਨ, ‘ਸਿੰਧੀ ਤੇ ਪੰਜਾਬੀ ਨੇ ਤਾਰਜੀ ਅਰਬੀ ਦੇ ਕਾਫ਼ੀ ਸਥਦ ਲਏ ਹਨ ਪਰੰਤੁ ਆਪਣੀ ਅਵਾਜ਼ ਤੇ ਰੂਪ (ਧੂਨੀ ਤੇ ਬਣਤਰ) ਦੇ ਨੇਮਾਂ ਦੋ ਨਾਤੇ ਇਹ ਭਾਰਤੀ ਆਰੀਆ-ਭਾਸ਼ਾਵਾਂ ਹੀ ਹਨ।’

(ਹਿੰਦੁਸਤਾਨੀ, (ਜੁਲਾਈ 1937), ਪੰ: 289)

ਪ੍ਰੋ: ਪੀਰੋਂਦਰ ਵਰਮਾ ਦਾ ਕਥਨ, ‘ਵਿਉਤਪਤੀ ਦੇ ਖਿਆਲ ਨਾਲ ਪੰਜਾਬੀ, ਪਛਮੋਤਰੀ ਆਰਜ ਬੋਲੀਆਂ ਅਰਥਾਤ ਲਹਿੰਦੀ ਤੇ ਸਿੰਧੀ ਨਾਲ ਜ਼ਿਆਦਾ ਜ਼ਿਲ੍ਹੀ-ਜੁਲਦੀ ਹੈ।’ ਵੀ ਇਸੇ ਗੱਲ ਦੀ ਪੁਸ਼ਟੀ ਕਰਦਾ ਹੈ।

ਜਨਮ-ਕਾਲ

ਹੁਣ ਇਸ ਗੱਲ ਦਾ ਨਿਰਣਾ ਕਰਨਾ ਬਾਕੀ ਹੈ ਕਿ ਸਾਡੀਆਂ ਇਹ ਬੋਲੀਆਂ ਵਿਚ ਸਮੇਂ ਵਜੂਦ ਵਿਚ ਆਈਆਂ। ਇਨ੍ਹਾਂ ਦਾ ਜਨਮ ਯਾਲ ਕਦਰ ਦਾ ਮਿਥਣਾ ਚਾਹੀਦਾ ਹੈ ?

ਸੱਤ ਸੌ ਬਾਰਾਂ ਤੇਰਾਂ ਵਿਚ ਅਰਬਾਂ ਨੇ ਸਿੰਧ ਤੇ ਮੁਲਤਾਨ ਉੱਤੇ ਹਮਲਾ ਕੀਤਾ। ਭਾਵੇਂ ਇਸ ਵੇਲੇ ਹਿੰਦੂਆਂ ਦਾ ਰਾਜ ਕਾਬਲ ਤਕ ਸੀ ਤੇ 10ਵੀਂ ਸਦੀ ਦੇ ਅੰਤ ਤਕ ਇਵੇਂ ਹੀ ਰਿਹਾ ਪਰ 11ਵੀਂ ਸਦੀ ਦੇ ਅੰਤ ਨਾਲ ਮਹਿਮੂਦ ਗਜ਼ਨਵੀ ਦੇ ਹੱਲਿਆਂ ਸਮੇਂ ਕਾਬਲ ਹੀ ਨਹੀਂ, ਲਾਹੌਰ ਵੀ ਹਿੰਦੂਆਂ ਹੱਥੋਂ ਨਿਕਲ ਗਿਆ। ਪੰਜਾਬ ਦਾ ਇਕ ਕੋਣਾ ਮੁਲਤਾਨ ਤਾਂ ਅੱਠਵੀਂ ਸਦੀ ਤੋਂ ਹੀ ਇਸਲਾਮੀ ਸਤਿਅਤਾ ਦਾ ਗੜ੍ਹ ਬਣ ਗਿਆ ਸੀ। ਇਉਂ ਮੁਲਤਾਨ ਅਤੇ ਲਾਹੌਰ ਮੁਸਲਮਾਨੀ ਕਬਜ਼ੇ ਵਿਚ ਜਾਣ ਸਮੇਂ ਤੋਂ ਹੀ ਪੰਜਾਬੀ ਦੀ ਨਵੀਂ ਬਣਤਰ ਦੀ ਰੂਪ-ਰੇਖਾ ਉਲੀਕੀ ਜਾਣ ਲੱਗੀ। ਮਸ਼ਹੂਰ ਵਿਦਵਾਨ ਅਲਬੋਰੂਨੀ, ਜੋ ਕਈ ਵਰ੍ਹੇ ਪੰਜਾਬ ਵਿਚ ਰਿਹਾ ਉਹ (1030 ਈ.) ਲਿਖਦਾ ਹੈ, “ਹਿੰਦ ਦੀ ਇਕ ਬੋਲੀ ਸਾਧਾਰਨ ਕਿਸਮ ਦੀ ਹੈ, ਜਿਸ ਤੋਂ ਪੇਂਡੂ ਲੋਕ ਕੇਮ ਲੈਂਦੇ ਹਨ। ਦੂਜੀ ਕਿਸਮ ਦੀ ਬੋਲੀ ਸੁਰਖਿਅਤ, ਵਿਸ਼ਾਲ, ਵਿਉਤਪਤੀ, ਵਿਆਕਰਣ ਤੇ ਅਲੰਕਾਰੀ ਨੇਮਾਂ ਵਿਚ ਪੂਰਣ ਹੈ, ਜਿਸ ਵਿਚ ਸੂਖਮ ਵੀਚਾਰਾਂ ਪਾਈਆਂ ਜਾਂਦੀਆਂ ਹਨ। ਮਾਹਰ ਵਿਦਵਾਨਾਂ ਇਨ੍ਹਾਂ ਇਸ ਭਾਸ਼ਾ ਵਲ ਹੋਰ ਲੋਕ ਧਿਆਨ ਨਹੀਂ ਦੇਂਦੇ।”²

ਇਸ ਤੋਂ ਲੇਖਕ ਦਾ ਇਸ਼ਾਰਾ ਸੰਸਕ੍ਰਿਤ ਵੱਲ ਹੈ ਤੇ ਪਹਿਲੀ ਸਾਧਾਰਨ ਬੋਲੀ ਤੋਂ ਮੁਗਦ ਉਹੋ ਪੁਰਾਣੀ ਪੰਜਾਬੀ ਆਦਿ ਹੈ, ਜੋ ਲੋਕ-ਕ੍ਰੰਥ ਵਿਚੋਂ ਨਵਾਂ ਰੂਪ ਧਾਰ ਕੇ ਪ੍ਰਗਟ ਹੋ ਰਹੀ ਸੀ।

ਪੰਡਿਤ ਵਿਸਵੇਸ਼ਰ ਨਾਥ ਰੇਓ ‘ਰਾਜਾ ਭੇਜ’ ਨਾਮੀ ਪੁਸਤਕ ਦੇ ਪੰਨਾ 56 ਉੱਤੇ ਲਿਖਦੇ ਹਨ, ‘ਸ੍ਰੀ ਕੁਤ ਸੀ. ਵੀ ਵੈਦ ਦਾ ਅਨੁਮਾਨ ਹੈ ਕਿ 1000 ਈਸਵੀ ਵਿਚ ਪ੍ਰਾਕ੍ਰਿਤ ਤੋਂ ਪੈਦਾ ਹੋਈਆਂ ਮਹਾਨਸ਼ਟਰੀ, ਸੌਰਸੈਨੀ, ਮਾਗਾਣੀ ਤੇ ਪੈਸ਼ਾਚੀ ਭਾਸ਼ਾਵਾਂ ਦੀ ਥਾਂ ਮਰਾਠੀ, ਹਿੰਦੀ, ਬੰਗਾਲੀ ਤੇ ਪੰਜਾਬੀ ਲੈ ਰਹੀਆਂ ਸਨ।’

ਸ੍ਰੀ ਸਿਆਮ ਸੰਦਰ ਦਾਸ ਜੀ ਗਿਆਰੂਵੀਂ ਸਦੀ ਦੀ ਹਿੰਦੀ ਦਾ ਜ਼ਿਕਰ ਕਰਦੇ ਲਿਖਦੇ ਹਨ, ‘ਇਸ ਸਮੇਂ ਦੀ ਬੋਲੀ ਦੀ ਨੁਹਾਰ ਰਾਜਪੁਤਾਨੇ ਦੀ ਬੋਲੀ ਨਾਲ ਮਿਲਦੀ ਜੁਲਦੀ ਹੈ, ਜਿਸ ਵਿਚ ਇਕ ਪਾਸੇ ਪੁਰਾਣੀ ਗੁਜਰਾਤੀ ਤੇ ਦੂਜੇ ਪਾਸੇ ਪੁਰਾਣੀ ਪੰਜਾਬੀ ਦੀ ਮਿਸ਼ ਮਿਲੀ ਦਿਸਦੀ ਹੈ।’

(ਹਿੰਦੀ ਭਾਸ਼ਾ ਦਾ ਵਿਕਾਸ, ਪੰ: 40)

ਇਸੇ ਤਰ੍ਹਾਂ ਪੰਡਿਤ ਮਹਾਂਵੀਰ ਪ੍ਰਸ਼ਾਦ ਦਿੜੀਓਈ (ਸੁਰਸਤੀ, ਜਨਵਰੀ 1928) 10 ਵੀਂ
ਸਦੀ ਦੀਆਂ ਪ੍ਰਾਚੀਨ ਪੁਸਤਕਾਂ ਬਾਰੇ ਰਾਏ ਦਿੱਤੇ ਲਿਖਦੇ ਹਨ ਕਿ ਇਹ ਪੋਕੀਆਂ ਭਾਵੇਂ
ਪ੍ਰਕ੍ਰਿਤ ਵਿਚ ਹਨ ਪਰ ਇਨ੍ਹਾਂ ਦੀ ਬੋਲੀ ਵਰਤਮਾਨ ਪੰਜਾਬੀ ਨਾਲ ਬਹੁਤ ਮੌਲ ਖਾਂਦੀ ਹੈ।
ਇਨ੍ਹਾਂ ਵਿਦਵਾਨਾਂ ਦੀਆਂ ਰਾਵਾਂ ਤੋਂ ਇਹ ਸਿੱਟਾਂ ਕੱਢਣਾ ਕੋਈ ਅੱਖੀ ਗੱਲ ਨਹੀਂ ਕਿ ਗਿਆਰੂਵੀ
ਸਦੀ ਦੇ ਅਰੰਭ ਵਿਚ ਪੰਜਾਬੀ ਦਾ ਢਾਂਚਾ ਨਿਖੜਦੇ ਤੋਂ ਤੇ ਸਿਰਜਿਆ ਜਾਣ ਲੱਗ ਪਿਆ
ਸੀ। ਪੂਰਬੀ ਜ਼ਬਾਨਾਂ ਦੇ ਮਾਹਰ ਐਥੇਨ ਦੀ ਕੀ. (F. E. Keay) ਵੀ ਪੰਜਾਬੀ ਦਾ ਮੁੱਢ
ਇਕ ਹਜ਼ਾਰ ਈਸਵੀ ਵਿਚ ਏਸੇ ਸਮੇਂ ਹੀ ਬੱਡਾ ਦੱਸਦੇ ਹਨ। 1932 ਵਿਚ ਪੰਜਾਬ ਯੂਨੀ-
ਵਰਸ਼ਟੀ ਇਨਕੁਆਇਰੀ ਕਮੇਟੀ ਨੇ ਆਪਣੀ ਰਿਪੋਰਟ ਲਿਖਦਿਆਂ ਇਹ ਸਚਾਈ ਪ੍ਰਗਟ
ਕੀਤੀ ਸੀ, ‘ਹਿੰਦ ਆਰਿਆਈ-ਜ਼ਬਾਨ ਵਿਚੋਂ ਨਿਕਲੀਆਂ ਵਰਤਮਾਨ ਸਾਰੀਆਂ ਬੋਲੀਆਂ
ਨਾਲੋਂ ਪੰਜਾਬੀ ਅਤਿ ਪ੍ਰਾਚੀਨ ਹੈ।’ ਬਾਕੀ ਬੋਲੀਆਂ ਦੀ ਬਣਤਰ ਦਾ ਸਮਾਂ ਵੀ ਵਿਦਵਾਨਾਂ
ਗਿਆਰੂਵੀਂ ਸਦੀ ਹੀ ਮੰਨਿਆ ਹੈ। ਇਸ ਲਈ ਅਸੀਂ ਗਿਆਰੂਵੀ ਸਦੀ ਦੇ ਮੁੱਢਲੇ ਸਮੇਂ
ਨੂੰ ਹੀ ਪੰਜਾਬੀ ਬੋਲੀ ਦਾ ਜਨਮਕਾਲ ਮਿਥ ਸਕਦੇ ਹਾਂ।

‘Early eleventh century, therefore, can be safely regarded as the beginning of the modern vernaculars.’

P. D. Gune P. 286.
ਰਾਜਸ਼ਾਨੀ ਭਾਸ਼ਾ—ਤ੍ਰਾਂ ਦੇਟਰਜ਼ੀ ਪੰਨਾ 34

ਪੰਜਾਬੀ ਦਾ ਵਿਕਾਸ

ਪੰਜਾਬੀ ਦੀ ਉਤਪਤੀ ਸਬੰਧੀ ਇਹ ਗੱਠ ਕੀਤੀ ਜਾ ਚੁਕੀ ਹੈ ਕਿ ਇਨ ਦਾ ਜਨਮ 11 ਵੀਂ ਸਦੀ ਦੇ ਮੁੱਢ ਵਿਚ ਪੰਜਾਬ ਦੀਆਂ ਉਸ ਸਮੇਂ ਦੀਆਂ ਇਲਾਕਾਈ ਲੋਕ-ਬੋਲੀਆਂ ਟੱਕੀ ਤੇ ਕੇਕਈ ਦੇ ਅਧਾਰ ਤੇ, ਸੋਰਸੈਨੀ ਅਤੇ ਪੈਸ਼ਾਚੀ ਅਪਭੰਸ ਦੇ ਸੰਜੋਗ ਨਾਲ ਹੋਇਆ। ਬਾਕੀ ਦੇਸ਼ੀ ਬੋਲੀਆਂ ਵਾਂਝ 'ਈਸ ਦਾ ਗਰਭਾਪਾਨ ਤਾਂ ਸ਼ਾਇਦ ਛੈਵੀਂ ਸੱਤਵੀਂ ਸਦੀ ਵਿਚ ਹੀ ਹੋ ਚੁਕਾ ਸੀ ਜਦੋਂ ਕਿ ਅਪਭੰਸ ਨੇ ਸਹਿਤਕ ਰੂਪ ਧਾਰਨ ਕਰ ਕੇ ਲੋਕ-ਬੋਲੀ ਨੂੰ ਆਪਣੇ ਪੈਰਾਂ ਤੇ ਖੜ੍ਹੇ ਹੋਣ ਲਈ ਇਕੱਲਿਆਂ ਫਡਿਆ। ਉਸ ਵੇਲੇ ਤੋਂ ਹੀ ਦੇਸ਼-ਭਾਖਾਵਾਂ ਦਾ ਵੱਖਰਾ ਢਾਂਚਾ ਬਣਨਾ ਸੂਰੂ ਹੋਇਆ। ਜਿਵੇਂ ਆਦਮੀ ਦੇ ਬੱਚੇ ਦਾ ਪਹਿਲਾ ਢਾਂਚਾ ਤਿਆਰ ਹੋਣ ਲਈ ਪੇਟ ਵਿਚ (ਗੰਢੇ-ਦਿਆਂ ਛਿਅ ਮਾਂਹ) ਛੇ ਕੁ ਮਹੀਨੇ ਲਗਦੇ ਹਨ, ਜਿਵੇਂ ਬੋਲੀ ਦਾ ਮੁਢਲਾ ਆਕਾਰ ਬਣਨ ਲਈ ਵੀ ਛੇ ਕੁ ਸਦੀਆਂ ਲਗ ਜਾਣੀਆਂ ਸਾਧਾਰਣ ਜੇਹੀ ਗੱਲ ਹੈ। ਪੇਟ ਵਿਚਲੇ ਬੱਚੇ ਦਾ ਮੁਹਾਂਦਰਾ ਦੱਸਣ ਵਾਂਝ ਮੁਢਲੀ ਅਵਸਥਾ ਸਮੇਂ ਬੋਲੀ ਦੀ ਪਛਾਣ ਕਰਨੀ ਵੀ ਮੁਸ਼ਕਲ ਜੇਹਾ ਕੰਮ ਹੈ। ਫਿਰ ਵੀ ਅੱਠਵੀਂ ਸਦੀ ਦੀ ਲਿਖੀ ਕਿਤਾਬ 'ਕਵਲਯ ਮਾਲਾ' ਵਿਚ ਉਦਿਓਤਨ ਸੂਰੀ ਨੇ ਸੰਖੇਪ ਤੌਰ ਤੇ ਸੋਲਾਂ ਦੇਸਾਂ ਦੀਆਂ ਬੋਲੀਆਂ ਦੇ ਭਿੰਨ ਭਿੰਨ ਨਮੂਨੇ ਦਿੱਤੇ ਹਨ। ਫਿਰ ਉਨ੍ਹਾਂ ਵਿਚ ਜੋ ਮੱਝ ਜਾਂ ਮੱਧ ਦੇਸ਼ ਦੀ ਬੋਲੀ ਦੀ ਵੰਨਗੀ ਦਿੱਤੀ ਗਈ ਹੈ, ਉਹ ਸਾਡੇ ਸਾਹਮਣੇ ਪੰਜਾਬੀ ਦੀ ਅਤੀ ਪੁਰਾਣੀ ਵੰਨਗੀ ਪੇਸ਼ ਕਰਦੀ ਹੈ। ਜਿਹਾ ਕਿ ਅਸੀਂ ਪਿਛੇ ਕਈ ਥਾਂ ਜ਼ਿਕਰ ਕਰ ਆਏ ਹਾਂ ਕਿ ਉਸ ਸਮੇਂ ਦਾ ਪੂਰਬੀ ਪੰਜਾਬ ਵਾਲਾ ਹਿੱਸਾ ਮੱਧ ਦੇਸ਼ ਦਾ ਹੀ ਭਾਗ ਸੀ। ਇਸੇ ਲਈ ਸਾਰੇ ਭਾਸ਼ਾ-ਵਿਗਿਆਨੀਆਂ ਇਹ ਰਾਇ ਜਾਹਰ ਕੀਤੀ ਹੈ ਕਿ 'ਹਿੰਦ-ਆਰਿਆਈ' ਜ਼ਬਾਨ ਦੇ

‡16 ਦੇਸਾਂ ਦੀਆਂ ਬੋਲੀਆਂ ਦੇ ਨਮੂਨੇ ਇਹ ਹਨ :—

- | | |
|--------------------------|---|
| 1. ਗੋਲ—ਅਰ ਰੇ | 9. ਗੁਜਰ—ਲਉ ਚੇ ਭੱਲਉ |
| 2. ਮੱਝ ਦੇਸ਼—ਤੇਰੇ ਮੇਰੇ ਆਓ | 10. ਲਾਟ—ਆਰਮ੍ਹੁ ਕਾਇਂ ਤੁਮ੍ਹੁ ਮਿਤ੍ਰ |
| 3. ਮਗਧ—ਦੇਗੇ ਲੇ | 11. ਮਾਲਵ—ਭਾਉਅ ਭੈਣੀ ਤੁਮ੍ਹੇ |
| 4. ਅੰਤਰਵੇਦ—ਕਿਤੇ ਕਿਮੇ ਜਿਅ | 12. ਕਰਨਾਟਕ—ਆਦਿ ਪੋਂਡਿ ਮ (ਨ) ਰੇ |
| 5. ਕੀਰ—ਸਰਿ ਵਾ ਰਿ | 13. ਤੁਇਕ-ਇਸਿ ਕਿਸਿ ਮਿਲਿ |
| 6. ਟੱਕ—ਏਹੋ ਤੇਹੋ | 14. ਕੌਸਲ—ਜਲ ਤਲ ਲੇ |
| 7. ਮਿੰਧ—ਵ (ਚ) ਉਝੇਸ ਮੇ | 15. ਮਹਾਰਾਸ਼ਟਰ—ਦਿਣਲੇ ਗਹਿਲੇ |
| 8. ਮਾਰੂ—ਅੱਪਾ ਤੁੱਪਾ | 16. ਅੰਧਰ—ਅਟਿ ਪੁਟਿ ਰਟਿ
(ਅਪਭੰਸ ਕਾਵਿ ਤ੍ਰਯੀ, ਪੰਨਾ 92—94) |

ਮਦਲੇ ਦੋਰ ਵਿਚ ਪੰਜਾਬ ਤੇ ਦਿਲੀ ਦੁਆਲੇ ਦੀ ਬੋਲੀ ਵਿਚ ਕੋਈ ਬਹਤਾ ਅੰਤਰ ਨਹੀਂ ਸੀ। ਪੰਜਾਬ ਤੇ ਮਾਝੇ ਤਕ ਦਾ ਪੰਜਾਬ ਤਾਂ ਜੀ ਹੀ ਮੱਝ ਦੇਸ਼ ਦਾ ਅੰਗ।

ਉਪਰੋਕਤ ਲੇਖਕ ਨੇ ਮੱਝ ਦੇਸ਼ ਦੀ ਵੰਨਕੀ ਦੇਂਦਿਆਂ ਇਹ ਲਿਖਿਆ ਹੈ :—

‘ਤੇਰੇ ਸੇਰੇ ਆਓ’ ਤਿ, ਜੌਪਿਰੇ ਮੱਝ ਦੇਸੇਯ ।’⁶

‘ਤੇਰੇ ਸੇਰੇ ਆਓ,’ ਇਸ ਤਰ੍ਹਾਂ ਮੱਝ ਦੇਸ਼ ਵਿਚ ਬੋਲਿਆ ਜਾਂਦਾ ਹੈ।

ਪੰਜਾਬ ਦੇ ਇਕ ਇਲਾਕੇ ਦਾ ‘ਮਾਝਾ’ ਨਾਂ ਸਿਦਦ ਇਸ ‘ਮੱਝ ਦੇਸ਼’ ਦੀ ਹੀ ਥਾਕੀ ਬਚਦੀ ਲਫਜ਼ੀ ਯਾਦਗਾਰ ਹੈ ਕਿਉਂ ਕਿ ਇਸ ਨਾਮ ਦਾ ਨਾਂ ਨਿਸ਼ਾਨ ਯੂ. ਪੀ. ਵੱਲ ਤਾਂ ਕਿਧਰੇ ਨਹੀਂ ਮਿਲਦਾ। ਦੂਸਰੇ, ਹਿੰਦੀ ਜਾਂ ਬਿਜ਼ ਦੀ ਬੋਲੀ ਵਿਚ ਤੇਰੇ ਸੇਰੇ, ਤੇਰੇ ਸੇਰੇ ਜਾਂ ਤੁਮਾਰੇ ਹਮਾਰੇ ਰੂਪ ਤਾਂ ਮਿਲਦੇ ਹਨ ਪਰ ‘ਤੇਰੇ ਸੇਰੇ’ ਨਹੀਂ; ਇਹ ਪੰਜਾਬੀ ਦਾ ਹੀ ਰੂਪ ਹੈ, ਇਸੇ ਤਰ੍ਹਾਂ ‘ਆਓ’ ਵਾਂ ਪੰਜਾਬੀ ਹੀ ਹੈ। ਇਸ ਪ੍ਰਮਾਣ ਤੋਂ ਇਹ ਭਲੀ ਭਾਂਤ ਸਪਸ਼ਟ ਹੈ ਕਿ ਪੰਜਾਬੀ ਅਠਵੀਂ ਸਦੀ ਦੇ ਅੰਤ ਤਕ ਨਿੰਮ ਚੁਕੀ ਸੀ ਤੇ ਅਪਣਾ ਗਰਭਵਾਸ ਵਾਲਾ ਸਮਾਂ ਪੂਰਾ ਕਰ ਰਹੀ ਸੀ।

ਇਸ ਤੋਂ ਦੋ ਸਦੀਆਂ ਪਿਛੋਂ ਖਾਸ ਕਰ ਕੇ ਗਿਆਰੂਵੀ⁷ ਸਦੀ ਦੇ ਆਰੰਭ ਨਾਲ ਹਿੰਦੁ-ਸਤਾਨ ਦੀ ਰਾਜਨੀਤਕ ਹਾਲਤ ਬਦਲਣੀ ਸ਼ੁਰੂ ਹੋ ਗਈ ਜੋ ਅਗੇ ਤੋਂ ਅਗੇ ਹੋਰ ਦੀ ਹੋਰ ਹੁੰਦੀ ਗਈ। ਫਿਰ ਤੁਰਕੀ, ਅਰਬੀ, ਜਾਂ ਫਾਰਸੀ ਬੋਲਣ ਵਾਲੇ ਲੋਕਾਂ ਦਾ ਸੱਤ ਅੱਠ ਸੌ ਵੱਡੇ ਮੁਲਕ ਉਤੇ ਕਬਜ਼ਾ ਰਿਹਾ। ਇਸ ਇਤਿਹਾਸਕ ਘਟਨਾ ਨੇ ਪੰਜਾਬ ਦੀ ਬੋਲੀ ਉਤੇ ਬਹੁਤ ਢੂਘਾ ਅਸਰ ਪਾਇਆ। ਸੋ ਪੰਜਾਬੀ ਦੇ ਇਤਿਹਾਸਕ ਵਿਕਾਸ ਨੂੰ ਦੇਖਣ ਲਈ ਇਸ ਸਾਰੇ ਸਮੇਂ ਨੂੰ ਤਿੰਨ ਹਿੱਸਿਆਂ ਵਿਚ ਵੰਡਣਾ ਠੀਕ ਰਹੇਗਾ।

1. ਪੁਰਾਣਾ ਸਮਾਂ—1000 ਈਸਵੀ⁸ ਤੋਂ ਲੈਕੇ 1500 ਈ: ਤਕ ਹੈ। ਇਸ ਸਮੇਂ ਪੰਜਾਬੀ ਪ੍ਰਗਟੀ ਅਪਭੂਸੀ ਪ੍ਰਭਾਵ ਹੋਣੋਂ ਨਿਕਲਦੀ ਹੈ ਪਰ ਪੰਜਾਬ ਦਾ ਕਾਫੀ ਹਿਸਾ ਜ਼ਜ਼ਾਨਵੀ ਰਾਜ ਦਾ ਅੰਗ ਬਣ ਜਾਣ ਕਰ ਕੇ ਜੰਮਦੀ ਪੰਜਾਬੀ ਉਤੇ ਹੀ ਉਹ ਪ੍ਰਭਾਵ ਪੈਂਦੇ ਹਨ, ਜੋ ਉਸ ਨੂੰ ਦੂਜੀਆਂ ਨਾਲੋਂ ਨਿਖੇਵਨ ਵਿਚ ਕਾਫੀ ਬਲਵਾਨ ਸਾਬਤ ਹੁੰਦੇ ਹਨ। ਇਹ ਰਾਜ ਕਰਨ ਵਾਲੇ ਲੋਕ ਤੁਰਕ ਖਾਨਦਾਨ ਦੇ ਸਨ। ਮੁਸਲਮਾਨ ਹੋਣ ਕਾਰਣ ਇਨ੍ਹਾਂ ਦੀ ਮਜ਼ਬੀ ਜਬਾਨ ਅਭੀਤੇ ਸਭਿਆਚਾਰਕ ਜ਼ਬਾਨ ਫਾਰਸੀ ਸੀ। ਇਸ ਕਰਕੇ ਅਰਬੀ ਤੇ ਫਾਰਸੀ ਦਾ ਅਸਰ ਪੰਜਾਬੀ ਦੀ ਪੁਰਾਣੀ ਪ੍ਰਕਿਰਤਕ ਬਣਤਰ ਵਿਚ ਅਦਲਾ ਬਦਲੀ ਪੈਦਾ ਕਰਦਾ ਹੈ। ਪਹਿਲੇ ਮੁਲਤਾਨੀ ਨੂੰ ਪ੍ਰਾਨਤਾ ਮਿਲੀ ਰਹਿੰਦੀ ਹੈ ਅਤੇ ਪਿਛੋਂ ਲਾਹੌਰ ਕੇਂਦਰ ਬਣ ਜਾਣ ਤੇ ਮੱਧ ਪੰਜਾਬ ਦੀ ਬੱਲੀ ਮੋਹਰੇ ਅਉਂਦੀ ਹੈ। ਬੋਲੀ ਦੀ ਬਣਤਰ ਗੁੰਦਵੀਂ ਜੇਹੀ ਹੀ ਰਹਿੰਦੀ ਹੈ, ਕਾਰਕ ਬੋੜ੍ਹੇ ਬੋੜ੍ਹੇ ਨਿਖੜਣ ਲਗਦੇ ਹਨ।

2. ਮੁਝਲਾ ਸਮਾਂ—1500 ਈਸਵੀ⁹ ਤੋਂ ਲੈ ਕੇ 1850 ਈ: ਤਕ ਦਾ ਹੈ। ਤੁਰਕਾਂ ਦੀ ਥਾਂ ਮੁਗਲ ਰਾਜ ਦੀ ਸਥਾਪਤੀ ਹੁੰਦੀ ਹੈ ਪਰ ਅਰਬੀ ਫਾਰਸੀ ਦਾ ਉਸੇ ਤਰ੍ਹਾਂ ਬੱਝਵਾਂ ਜ਼ੋਰ ਰਹਿੰਦਾ ਹੈ। ਇਹ ਬਿਦੇਸ਼ੀ ਸਥਦ ਪੰਜਾਬੀ ਉਚਾਰਨ ਹੋਣ ਆ ਕੇ ਪ੍ਰਾਲ-ਮਿਲ ਜਾਂਦੇ ਤੇ

⁶ ਇੰਡੋ ਆਰੀਅਨ ਔਡ ਹਿੰਦੀ-ਪੰਨਾ 167, ਹਿੰਦੁਸਤਾਨੀ ਲਿਸਾਨੀਆਤ'-ਪੰਨਾ 91 'ਆਰਿਆਈ ਜ਼ਬਾਨੀ' ਪੰਨਾ 55

⁷ ਅਪਭੂਸ ਕਾਵਿ ਤੁਜ਼ੀ, ਪੰਨਾ 92

ਸਾਹਿਤ ਬੋਲੀ ਦਾ ਅੰਗ ਬਣ ਜਾਂਦੇ ਹਨ। ਭਗਤੀ ਲਹਿਰ ਦੇ ਕਾਰਣ ਸੰਤ-ਭਾਖਾ ਦਾ ਰੰਗ ਪ੍ਰਧਾਨ ਰਹਿੰਦਾ ਹੈ ਅਤੇ ਗੁਰੂਆਂ ਤੇ ਸੂਫ਼ੀ ਫ਼ਰੀਦਾਂ ਦੇ ਪਰਤਾਪ ਨਾਲ ਬੋਲੀ ਸੋਹਣੀ ਤਕੁਮਾਂਜੀ ਸੁਆਰੀ ਜਾਂਦੀ ਹੈ। ਭਾਸ਼ਾਈ ਬਣਤਰ ਹੋਰ ਨਿਖੜਵੀਂ ਬਣਦੀ ਤੇ ਸੰਤ-ਭਾਖਾ ਦੇ ਅਸਰ ਕਰ ਕੇ ਕਾ, ਕੀ, ਕਰ੍ਹੀ, ਕੇ ਆਦਿ ਕਾਰਕਾਂ ਦਾ ਜ਼ੋਰ ਰਹਿੰਦਾ ਹੈ। ਕਿ੍ਰਾਵੀ ਬਣਤਰ ਗੰਢਵੀਂ ਹੀ ਚਲਦੀ ਹੈ, ਜਿਵੇਂ ਆਖਿਹਿ, ਕਰਿਹਿ, ਕਰਸੀ, ਹੋਸੀ ਆਦਿ।

ਇਸ ਸਮੇਂ ਦੇ ਅੰਤਲੇ ਹਿੱਸੇ ਵਿਚ ਕਿੱਸਾਕਾਰ ਲਿਖਾਰੀ ਵੀ ਬੋਲੀ ਨੂੰ ਸਿਧਾ ਸਾਦਾ ਦੇ ਸਰਲ ਬਣਾਉਣ ਵਿਚ ਚੰਗਾ ਹਿਸਾ ਪਾਉਂਦੇ ਹਨ ਅਤੇ ਸੰਤ-ਭਾਖਾ ਦਾ ਰੰਗ ਘਟਣ ਲਗ ਜਾਂਦਾ ਹੈ।

3. ਵਰਤਮਾਨ ਸਮਾਂ—1850 ਤੋਂ ਲੈ ਕੇ ਹੁਣ ਤਕ ਦਾ ਹੈ। ਜਦੋਂ ਕਿ ਪੰਜਾਬ ਅੰਗਰੇਜ਼ੀ ਪ੍ਰਕਾਵ ਹੋਣਾਂ ਆਉਂਦਾ ਹੈ। ਸੰਤ-ਭਾਖਾ ਦਾ ਅਸਰ ਬਿਲਕੁਲ ਮਿਟ ਜਾਂਦਾ ਹੈ ਅਤੇ ਨਵੇਂ ਵਿਚਾਰ-ਪਰਿਵਰਤਨ ਨਾਲ ਅੰਗਰੇਜ਼ੀ, ਉਰਦੂ, ਹਿੰਦੀ ਅਸਰ ਹੇਠ ਬੋਲੀ ਦਾ ਬਿਲਕੁਲ ਨਵੀਂ ਮੁਹੱਦਰਾ ਬਣਦਾ ਹੈ। ਨੇ, ਨੂੰ, ਦਾ, ਦੀ, ਦੇ ਆਦਿ ਕਾਰਕ ਚਿੰਨ੍ਹ ਤੇ ਹੈ, ਸੀ, ਗਾ, ਗੇ ਗੀ ਆਦਿ ਕਿ੍ਰਾਵੀ ਸ਼ਬਦ ਪ੍ਰਧਾਨ ਹੁੰਦੇ ਤੇ ਬੋਲੀ ਦੀ ਮੁਕੰਮਲ ਨਿਖੜਵੀਂ ਬਣਤਰ ਬਣਾਉਂਦਾ ਹੈ। ਸਿੰਘ ਸਭਾ, ਅਕਾਲੀ ਲਹਿਰ ਤੇ ਸ੍ਰੌਤਾਜ਼ ਅਦੇਲਨ ਦਾ ਵੀ ਕਾਫ਼ੀ ਅਸਰ ਪੈਂਦਾ ਹੈ ਖਾਸ ਕਰ ਕੇ ਨਵੇਂ ਵਿਗਿਆਨਕ ਸਾਧਨਾਂ ਦੇ ਕਾਰਣ ਦੇਸ਼ ਕਾਲ ਦੀਆਂ ਵਿਥਾਂ ਘਟ ਜਾਣ ਨਾ ਇਲਾਕਿਆਂ, ਦੇਸ਼ਾਂ, ਪਰਦੇਸ਼ਾਂ ਦੀਆਂ ਬੋਲੀਆਂ ਦੇ ਅਸਰ ਪੰਜਾਬੀ ਨੂੰ ਇਕ ਵਿਸ਼ਾਲਤਾ ਪ੍ਰਦਾ ਕਰਦੇ ਹਨ। ਇਉਂ ਨਵੇਂ ਜ਼ਮਾਨੇ ਨਾਲ ਪੰਜਾਬੀ ਵੀ ਨਵੀਂ ਪੁਸ਼ਾਕ ਪਹਿਨ ਕੇ ਨਵੇਂ ਰੰਗਾਂ ਵਿਨਿਕਲਦੀ ਹੈ।

ਅਜ ਜੇ ਕੋਈ ਦਸਵੀਂ ਗਿਆਰੂਵੀਂ ਸਦੀ ਦੀ ਬਾਲਕ ਪੰਜਾਬੀ ਨਾਲ ਇਸ ਵੀਹਵੇਂ ਸਦੀ ਦੀ ਜੋਬਨਵੰਤ ਪੰਜਾਬੀ ਦਾ ਕੱਦ ਕਾਨ ਤੇ ਮੁਹੱਦਰਾ ਮਿਲਾ ਕੇ ਦੇਖੋ ਤਾਂ ਪਰਾ ਲਗੇ ਕਿ ਕੀ ਤੋਂ ਕੀ ਕੁਝ ਹੋ ਗਿਆ ਹੈ।

ਹੁਣ ਅਸੀਂ ਜ਼ਰਾ ਕੁ ਵਿਸਤਾਰ ਨਾਲ ਇਨ੍ਹਾਂ ਵਿਕਾਸ-ਪੜਾਓਾਂ ਦਾ ਜ਼ਿਕਰ ਕਰ ਚਲੇ ਹਾਂ।

੧. ਪੁਰਾਣਾ ਸਮਾਂ—(1000—1500 ਈ.)

ਪੰਜਾਬੀ ਦਾ ਸਭ ਤੋਂ ਪੁਰਾਣਾ ਕਵੀ ਮੀਰਸੇਣ ਸੁਲਾਹੇ ਦਾ ਪੁਤਰ ਅੱਦਹਮਾਣ (ਅਬਦੂ ਰਹਿਮਾਨ) ਮੁਲਤਾਨ ਦਾ ਵਸਨੀਕ ਸੀ, ਜਿਸ ਨੇ ਮਹਿਮੂਦ ਗਚਨਵੀ ਦੇ ਮੁਲਤਾਨੂੰ ਉਤੇ ਦੂਰ ਕਵੀ ਆਪਣੇ ਸ਼ਹਿਰ ਮੁਲਤਾਨ ਦੇ ਸਬੰਧ ਵਿਚ ਲਿਖਦਾ ਹੈ ਕਿ ਇਸ ਦੇ ਬੜੇ ਉਚ੍ਚੇ ਮਹਲ ਮੰਡਪ ਹਨ, ਇਥੇ ਕੋਈ ਬੇਸੂਝ ਨਹੀਂ, ਸਾਰੇ ਹੀ ਪੜ੍ਹੇ ਲਿਖੇ ਪੰਡਤ ਵਸਦੇ ਹਨ ਇਥੋਂ ਦਾ ਸੂਰਜ ਮੰਦਰ (ਤਪਨ ਤੀਰਥ) ਚਾਰੇ ਪਾਸੇ ਮਸ਼ਹੂਰ ਹੈ ਤੇ ਮੁਲਤਾਨ ਦੁਨੀਆਂ ਭਰ ਵਿਖੀਣੀ ਰਖਦਾ ਹੈ :—

‘ਧਵਲ ਕੁੰਗ ਪਾਆਰਹਿ ਤਿਉ ਰਿਹਿ ਮੰਡਿਅਉ।

ਲਹੁ ਦੀਸਾਇ ਕੁਈ ਮੁਖ, ਸਯਲੁ ਜਣੁ ਪੰਡਿਅਉ। ੪੨।

ਤਰਣ ਤਿਥੁ ਚਾਉ ਦਿਸਿ ਮਿਯੋਛ ਬਖਾਣਿਆਇ।

ਮੁਲਬਾਣੁ ਸੁਪਾਨਿਧਿਉ, ਮਹੀਅਲੀ ਜਾਣਿਆਇ। ੪੪।

ਵੱਡੇ ਹਲੇ (1008 ਈ:) ਤੋਂ ਪਹਿਲਾਂ ਆਪਣੀ ਪੁਸਤਕਾਂ 'ਸੰਨੇਹ ਰਾਮਯ' ਦੀ ਰਚਨਾ ਕੀਤੀ। ਇਹ ਰਚਨਾ ਕਾਲੀ ਦਾਸ ਦੇ 'ਮੇਘਦੂਤ' ਵਾਂਝ ਇਕ ਬਿਰਹਣੀ ਦਾ ਗਾਮਾ-ਭਰਿਆ ਸੁਨੇਹਾ ਹੈ, ਜੋ ਕਿ 223 ਛੇਂਦਾਂ ਵਿਚ ਬਿਆਨਿਆ ਗਿਆ ਹੈ। ਇਸ ਦੀ ਬੋਲੀ ਉਸੇ ਅਪਭ੍ਰੂਨ ਯਾ ਪੁਰਾਣੀ ਪੰਜਾਬੀ ਦਾ ਨਮੂਨਾ ਹੈ, ਜੋ 1000 ਈਸਵੀ ਵਿਚ ਪੰਜਾਬ ਵਿਚ ਵਰਤੀ ਤੇ ਸਮਝੀ ਜਾਂਦੀ ਸੀ। ਹਿੰਦੀ ਦੇ ਮਸ਼ਹੂਰ ਵਿਦਵਾਨ ਸ੍ਰੀ ਰਾਹੁਲ ਸਾਂਕਿਊਤਯਾਨ ਇਸ ਦਾ ਰਚਨ-ਕਾਲ 1010 ਮੰਨਦੇ ਹਨ ਤੇ ਲਿਖਦੇ ਹਨ, 'ਇਸ ਕਵੀ ਦੀ ਥਾਣੀ ਬੜੀ ਮਾਜ਼ੀ ਸੁਆਰੀ ਹੋਈ ਹੈ, ਇਸ ਨੇ ਮਿਠੀ ਸ਼ਬਦ-ਚੋਣ ਕਰਨ ਤੇ ਸਰਲ ਬੋਲੀ ਲਿਖਣ ਵਿਚ ਬੜਾ ਕਮਾਲ ਦਿਖਾਇਆ ਹੈ।'[‡]

ਦਰਅਸਲ ਅੱਦਹਮਾਣ ਅਪਭ੍ਰੂਨ ਦਾ ਕਵੀ ਹੀ ਹੈ ਜੋ ਕਿ ਪੰਜਾਬੀ ਦਾ ਅਤਿ ਪ੍ਰਾਚੀਨ ਰੂਪ ਹੈ। ਅਪਭ੍ਰੂਨ ਦੀ ਵੰਨਗੀ ਦੇਣ ਲਿਗਿਆਂ ਇਸ ਨੂੰ ਨਿਆਰਾ ਰਖ ਲਿਆ ਗਿਆ ਸੀ ਤਾਂ ਕਿ ਪੰਜਾਬੀ ਪਾਠਕ ਆਪਣੇ ਪੰਜਾਬ ਦੇ ਕਵੀ ਦਾ ਚਾਉ ਨਾਲ ਨਿਵੇਕਲਿਆਂ ਦਰਸਨ ਕਰ ਸਕਣ।

ਇਹ ਧਿਆਨ ਵਿਚ ਰਖ ਕੇ ਕਿ ਇਹ ਅਜ ਤੋਂ ਤਿੰਕ ਹਜ਼ਾਰ ਵਰ੍ਗ ਪਹਿਲੋਂ ਦੀ ਪੁਰਾਣੀ ਪੰਜਾਬੀ ਹੈ, ਇਸ ਕਵੀ ਦੀ ਵੰਨਗੀ ਦੇਖ ਲੈਣੀ ਚਾਹੀਦੀ ਹੈ :—

ਲਜਵਿ ਪੰਥਿਆ ! ਜਿਦ ਰਹਉਂ, ਹਿਅਉ ਨ ਧਰਣਉ ਜਾਇ ।

ਗਾਹ ਪਦਿਜਸੁ ਇਕ ਪਿਯ, ਕਰ ਲੇਵਿਣੁ ਮੰਨਾਇ । 71 ।

ਗਰੂਅਉ ਪਰਿਹਣੁ ਕਿ ਨ ਸਹਉਂ, ਪਾਇ ਪੋਰਿਸਨਿਲਏਣ ।

ਜਿਹ ਅੰਗਹਿ ਤੂ ਬਿਲਸਿਯਉ, ਤੇ ਦੱਧਾ ਬਿਰਹੇਣ । 77 ।

ਸੰ ਏਸੜਉ ਸਵਿਸਰਉ, ਪਰ ਮਇ ਕਹਣ ਨਾ ਜਾਇ ।

ਜੋ ਕਾਣਗੁਲ ਮੁੰਦਵਉ, ਸੋ ਬਾਹੜੀ ਸਮਾਇ । 81 ।

1021 ਤੋਂ 1176 ਈ: ਤਕ ਲਾਹੌਰ ਗਜ਼ਨਵੀ ਰਾਜ ਦਾ ਅੰਗ ਬਣਿਆ ਫਿਹਾ ਤੇ ਕੁਛ ਸਮਾਂ ਤਾਂ ਗਜ਼ਨਵੀ ਹਕੂਮਤ ਦੀ ਰਾਜਧਾਨੀ ਵੀ ਗਜ਼ਨੀ ਤੋਂ ਬਦਲ ਕੇ ਲਾਹੌਰ ਸਥਾਪਨ ਕੀਤੀ ਗਈ। ਇਸ ਸਮੇਂ ਮਹਿਮੁਦ ਗਜ਼ਨਵੀ ਦੇ ਪੋਤੇ, ਲਾਹੌਰ ਦੇ ਗਵਰਨਰ ਇਬਰਾਹੀਮ ਦੇ ਦਰਬਾਰ ਦਾ ਇਕ ਮਸ਼ਹੂਰ ਕਵੀ—ਮਾਸਉਦ ਬਿਨ ਸਾਫਾਦ (ਏਹਾਂ 1130) ਹੋਇਆ ਜਿਸ ਨੇ ਅਮੀਰ ਖੁਸ਼ਰੋ ਦੇ ਕਬਨ ਅਨੁਸਾਰ ਅਰਥੀ, ਵਾਰਸੀ ਤੇ ਹਿੰਦਵੀ ਵਿਚ ਤਿੰਨ ਦੀਵਾਨ ਲਿਖੇ।[§]

ਮਸਉਦ ਦਾ ਪਿਤਾ ਸਾਫਾਦ, ਹਮਾਦਾਨ (ਈਰਾਨ) ਤੋਂ ਲਾਹੌਰ ਆ ਕੇ ਗਜ਼ਨਵੀ ਬਾਦਸ਼ਾਹਾਂ ਦਾ ਨੌਕਰ ਹੋਇਆ ਤੇ ਇਥੇ ਹੀ ਵਿਆਹ ਕਰਵਾ ਕੇ ਸਾਰੀ ਉਮਰ ਗੁਜ਼ਾਰੀ। ਮਸਉਦ ਲਾਹੌਰ ਵਿਚ ਹੀ ਜੇਮਿਆ ਤੇ ਉਸ ਨੇ ਇਥੇ ਹੀ ਪੜ੍ਹ ਲਿਖ ਕੇ ਗਜ਼ਨਵੀ ਦਰਬਾਰ ਦੀ ਨੌਕਰੀ ਕੀਤੀ। 472 ਹਿਜਰੀ (1080 ਈ:) ਵਿਚ ਕਿਸੇ ਚੁਗਲਸ਼ੇਰ ਨੇ ਸੁਲਤਾਨ ਇਬਰਾਹੀਮ ਦੇ ਕੰਢ ਭਰੇ ਕਿ ਸਹਿਜਾਦਾ ਸੈਵਾਉਂਦੀਨ ਮਹਿਮੁਦ, ਥਾਗੀ ਹੋ ਕੇ ਇਰਾਕ ਦੇ ਸੁਲਤਾਨ ਮਲਕ ਸ਼ਾਹ ਸਲਜੂਕੀ ਨਾਲ ਗੱਠ-ਤੁੱਪ ਕਰ ਰਿਹਾ ਹੈ ਤੇ ਮਸਉਦ ਵੀ ਇਸ ਗੋਂਦ ਵਿਚ ਸ਼ਾਮਲ ਹੈ। ਇਸ

[‡] ਹਿੰਦੀ ਕਾਵਿ ਧਾਰਾ, ਭੁਮਿਕਾ ਪੰਨਾ 54

[§] Indo-Aryan and Hindi, P. 175

ਅਦਬੀਆਤਿ ਫਾਰਸੀ ਮੇਂ ਹਿੰਦੂਓਂ ਕਾ ਤਿੱਸਾ, ਪੰਨਾ 6

ਤਗੜੇ ਵਿਚ ਮਸਉਦ ਨੂੰ ਨਾਇ (ੳ) ਦੇ ਕਿਲੋ ਵਿਚ ਕੈਦ ਕਰ ਦਿਤਾ ਗਿਆ ਤੇ ਇਹ 20 ਸਾਲ ਕੈਦ ਰਿਹਾ। ਕੈਦੀ ਜੀਵਨ ਸਮੇਂ ਇਸ ਨੇ ਕੁਗਾਨ ਜ਼ਬਾਨੀ ਕੰਠ ਕੀਤਾ ਤੇ ਬਹੁਤ ਸਾਰੀ ਕਵਿਤਾ ਲਿਖੀ। ਆਖਰ, ਸ਼ਕਾਤੁਲਮੁਲਕ ਦੀ ਮਿਹਰਬਾਨੀ ਨਾਲ ਇਸ ਦੀ ਰਿਹਾਈ ਹੋਈ।

ਇਸ ਦਾ ਸਮਕਾਲੀ ਨਜ਼ਾਰੀ ਅਰੂਜ਼ੀ 'ਸਮਰਕੰਦੀ' ਕਹਿੰਦਾ ਹੈ, 'ਮਸਉਦ ਮੇਰੇ ਵਾਂਗ ਤਿੰਨ ਜ਼ਬਾਨਾਂ ਵਿਚ ਸਿਆਰ ਕਹਿੰਦਾ ਹੈ ਤੇ ਇਸ ਦੇ ਅਰਥੀ, ਫਾਰਸੀ ਤੇ ਹਿੰਦੀ ਤਿੰਨ ਦੀਵਾਨ ਹਨ। ਭਾਵੇਂ ਮੇਰੇ ਅਰਥੀ ਤੇ ਫਾਰਸੀ ਦੇ ਦੋ ਹੀ ਦੀਵਾਨ ਹਨ ਪਰੰਤੂ ਮੈਂ ਹਿੰਦੀ ਸ਼ਾਇਰੀ ਨੂੰ ਚੰਗੀ ਤਰ੍ਹਾਂ ਸਮਝਦਾ ਤੇ ਇਸ ਦਾ ਅਨੰਦ ਮਾਣਦਾ ਹਾਂ।'

'ਰਿਆਜੁਲ ਸੁਅਰਾ' ਦਾ ਲੇਖਕ ਅਲੀ ਕੁਲੀ ਖਾਂ ਵਾਲਾ ਦਾਗਸਤਾਨੀ ਲਿਖਦਾ ਹੈ, 'ਮੇਰੇ ਖਿਆਲ ਵਿਚ ਹਿੰਦੀ ਤੋਂ ਮੁਰਾਦ ਹਿੰਦ ਦੀ ਜ਼ਬਾਨ ਹੈ (ਗਜ਼ਨਵੀ ਜਮਾਨੇ ਵਿਚ ਹਿੰਦ ਤੋਂ ਮਰਾਦ ਪੰਜਾਬ ਹੀ ਸੀ) ਅਤੇ ਜੋ ਹਿੰਦ ਵਿਚ ਜੰਮਿਆ ਹੋਵੇ ਉਹੋ ਇਸ ਨੂੰ ਸਮਝ ਸਕਦਾ ਹੈ। ਮਸਉਦ ਦਾ ਪਿਉ ਲਾਹੌਰ ਆ ਗਿਆ ਸੀ ਤੇ ਮਸਉਦ ਇਥੇ ਹੀ ਜੰਮਿਆ, ਤਾਂ ਹੀ ਉਸ ਨੇ ਇਥੋਂ ਦੀ ਬੱਲੀ ਵਿਚ ਸਾਟਿਰੀ ਕੀਤੀ।' ਪ੍ਰਾਂ ਖੁਦ ਮਸਉਦ ਸੁਲਤਾਨ ਇਖਤਾਹੀਮ ਦੀ ਵਡਿਆਈ ਵਿਚ ਲਿਖਦਾ ਹੈ :—

‘ਐ ਜਮੀ ਰਾ ਬਹਕ ਸੁਦਾ ਖੁਸ ਰੈ,
ਐ ਜਮਾਂ ਰਾ ਕਬੂਲ ਕਰਦਾ ਜਮਾਂ,
ਸਸਤ ਸਾਲ ਅਸਤ ਤਾਕਿ ਖਿਦਮਤ ਕਰਦ,
ਪਿਦਰੇ ਬੰਦਾ ਸਾਅਦ ਬਿਨ ਸੁਲਮਾਂ।’

‘ਹੇ ਜਮੀਨ ਜਮਾਨ ਦੇ ਬਾਦਸ਼ਾਹ ! ਮੇਰੇ ਪਿਤਾ ਨੇ 60 ਸਾਲ ਤੋਂ ਤੇਰੀ ਸੇਵਾ ਕੀਤੀ ਹੈ।’

ਇਹ ਹਵਾਲੇ ਇਸ ਗੱਲ ਦਾ ਪੱਕਾ ਸਬੂਤ ਹਨ ਕਿ ਮਸਉਦ ਪੰਜਾਬ ਵਿਚ ਹੀ ਜੰਮਿਆ ਪਲਿਆ ਤੇ ਮੁਢ ਤੋਂ ਹੀ ਮਾਂ ਦੇ ਦੁਧ ਨਾਲ ਉਸ ਨੇ ਪੰਜਾਬੀ ਬੱਲੀ ਨੂੰ ਸਿਖਿਆ ਤੇ ਸਮਝਿਆ। ਫਿਰ ਸਾਰੀ ਉਮਰ ਵੀ ਇਥੇ ਹੀ ਗੁਜ਼ਾਰੀ, ਕੁਝ ਜ਼ੰਧਰ ਕੁਝ ਲਾਹੌਰ। ਇਸ ਲਈ ਉਹ ਪੰਜਾਬੀ ਕਵੀ ਸੀ ਅਤੇ ਉਸ ਦਾ ਹਿੰਦੀ ਦੀਵਾਨ ਪੰਜਾਬੀ ਦਾ ਹੀ ਕਾਵਿ-ਸੰਗ੍ਰਹੀ ਸੀ। ਮੁਸਲਮਾਨੀ ਰਾਜ ਅੜੇ ਪੰਜਾਬੀ ਹੱਦਾਂ ਨਹੀਂ ਸੀ ਟੱਹਿਆ। ਇਸ ਲਈ ਦਿਲੀ ਯਾ ਬਿਜ਼ ਦੀ ਭਾਖਾ ਵਿਚ ਰਚਨਾ ਹੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁਸਲਮਾਨ ਕਵੀ ਤਾਂ ਹੁਣ ਤਕ ਵੀ ਪੰਜਾਬੀ ਨੂੰ ਹਿੰਦੀਕੀ ਯਾ ਹਿੰਦੀ ਕਹਿੰਦੇ ਤੇ ਲਿਖਦੇ ਆ ਰਹੇ ਹਨ। ਸੋ ਭਾਂ ਸਿਧੇਸ਼ਰ ਵਰਮਾ ਦੇ ਸਥਦਾਂ ਵਿਚ ‘ਇਹ ਹਿੰਦੀ ਯਾ ਹਿੰਦੀ ਮਗਰਬੀ ਅਪੰਨੇਸ਼ ਦੀ ਇਕ ਸਾਖ ਹੀ ਸੀ।’ ਜੋ ਪੰਜਾਬੀ ਦਾ ਪੁਰਾਣਾ ਰੂਪ ਹੈ।

1228 ਈ: ਵਿਚ ਮੌਲਾਨਾ ਨੂਰਦੀਨ ਮੁਹੰਮਦ ਔਫ਼ੀ ਨੇ ਕੁਛ ਕਵੀਆਂ ਦੀਆਂ ਕਵਿਤਾਵਾਂ ਦਾ ਸੰਗ੍ਰਹਿ ਤਿਆਰ ਕੀਤਾ ਸੀ, ਉਸ ਵਿਚ ਵੀ ਮਸਉਦ ਦੇ ਹਿੰਦੀ (ਪੰਜਾਬੀ) ਦੀਵਾਨ ਰਚਣ ਦਾ ਜਿਕਰ ਮਿਲਦਾ ਹੈ। [ਹਿੰਦੁਸਤਾਨੀ, ਜੁਲਾਈ 1937, ਡਾ: ਤਾਰਾ ਰੰਦ ਦਾ ਲੇਖ] ਪਰ ਅਫਸੇਸ ਇਹ ਕਿ ਇਹ ਪੁਰਾਣੀ ਪੰਜਾਬੀ ਦਾ ਦੀਵਾਨ (ਕਾਵਿ-ਸੰਗ੍ਰਹੀ) ਅੜੇ

ਕੁਝ ਨਵੇਂ ਆਮਰਾ (ਸੱਜਦ ਅਲੀ ਬਿਲਗੁਮੀ)

ਫਿਆਰਿਆਈ ਜ਼ਬਾਨੇ, ਪੈਂਠਾ 12

ਤਕ ਮਿਲ ਨਹੀਂ ਸਕਿਆ। ਪ੍ਰੋ: ਮਹਿਮੁਦ ਸੀਰਾਨੀ ਦੇ ਲਿਖਣ ਅਨੁਸਾਰ ਇਸ ਵਿਚ ਪੰਜਾਬੀ ਬਾਰਾਂਮਾਹ, ਸੀਹਰਵੀ ਤੇ ਸਤਵਾਰਾ ਆਦਿ ਰਚਨਾਵਾਂ ਸਨ।¹

ਮਸਉਦ ਦਾ ਪੁਰਤ ਅਥੁ ਸਾਫ਼ਦ ਵੀ ਚੰਗਾ ਕਵੀ ਸੀ, ਹੋ ਸਕਦਾ ਹੈ ਇਸ ਨੇ ਵੀ ਲਾਹੌਰ ਦਾ ਜੰਮਿਆ, ਜਾਇਆ ਹੋਣ ਕਰ ਕੇ ਪੰਜਾਬੀ ਕਵਿਤਾ ਲਿਖੀ ਹੋਵੇ। 11ਵੀਂ ਤੇ ਬਾਰੂੰਵੀਂ ਸਦੀ ਦੇ ਹੋਰ ਵੀ ਪੰਜਾਬੀ ਕਵੀ ਹੋਏ ਪਰ ਉਨ੍ਹਾਂ ਦੀ ਰਚਨਾ ਪ੍ਰਾਪਤ ਨਹੀਂ। 1122 ਈ: ਵਿਚ ਇਕ ਕਵੀ ਅਕਰਮਫੇਜ਼ ਹੋਇਆ। ਇਸੇ ਤਰ੍ਹਾਂ 1123 ਈ: ਵਿਚ ਇਕ ਹੋਰ ਮੁਸਲਮ ਸਾਹਿਰ ਨੇ ਪੰਜਾਬੀ ਵਿਚ 'ਸੱਸੀ' ਦਾ ਕਿੱਸਾ ਲਿਖਿਆ।² ਮੁਹੰਮਦ ਐਫੀ ਨੇ ਇਕ ਖਾਤਬ ਅਲੀ (1093—1143) ਨਾਂ ਦੇ ਕਵੀ ਦਾ ਵੀ ਜ਼ਿਕਰ ਕੀਤਾ ਹੈ, ਜਿਸ ਨੇ ਹਿੰਦਵੀ ਵਿਚ 'ਕਸੀਦਾ' ਹਿੱਖਿਆ ਪਰ ਕੋਈ ਵੀ ਰਚਨਾ ਪ੍ਰਾਪਤ ਨਾ ਹੋਣ ਕਾਰਣ ਅਮੀਂ ਇਨ੍ਹਾਂ ਬਾਰੇ ਹੋਰ ਕੁਝ ਵੀ ਕਹਿਣੇ ਅਸਮਰਥ ਹਾਂ। ਹਾਂ, ਮਸ਼ਹੂਰ ਵਿਆਕਰਣੀ ਸ੍ਰੀ ਹੇਮ ਚੰਦਰ (1088-1172 ਈ:) ਸਾਡੇ ਚੰਗੇ ਭਾਗਾਂ ਨੂੰ 11ਵੀਂ, 12ਵੀਂ ਸਦੀ ਦੇ ਆਮ ਪੁਰਲਤ ਪੈਣੇ ਦੋ ਸੌ ਅਪਭ੍ਰੂਸ ਦੂਹੇ ਆਪਟੀ ਪੁਸਤਕ 'ਸਿਧ ਹੈਮ ਸਬਦਾਨੁਸਾਸਨ' ਵਿਚ ਸੰਭਾਲ ਗਏ ਹਨ। ਇਨ੍ਹਾਂ ਵਿਚੋਂ ਕਾਢੀ ਦੋਹਰੇ ਪੰਜਾਬ ਦੇ ਕਵੀਆਂ ਦੀ ਰਚਨਾ ਹਨ ਭਾਵੇਂ ਉਨ੍ਹਾਂ ਦੇ ਨਾਂ ਥਾਂ ਦਾ ਵੇਰਵਾ ਸਾਨੂੰ ਪ੍ਰਾਪਤ ਨਹੀਂ। ਅਪਭ੍ਰੂਸ ਦੀ ਵੰਨਗੀ ਵਿਚ ਇਹ ਨਮੂਨੇ ਪਿਛੇ ਦਿੱਤੇ ਜਾ ਚੁਕੇ ਹਨ। ਇਨ੍ਹਾਂ ਦੋਹਰਿਆਂ ਤੋਂ ਇਹ ਭਲੀ ਭਾਂਤ ਸਪਸ਼ਟ ਹੁੰਦਾ ਹੈ ਕਿ 11ਵੀਂ, 12ਵੀਂ ਸਦੀ ਦੀ ਪੰਜਾਬੀ ਜ਼ਿਆਦਾ ਅਪਭ੍ਰੂਸੀ ਪ੍ਰਤਾਪ ਹੀ ਹੇਠ ਸੀ ਅਤੇ ਕਿਤੇ ਕਿਤੇ ਸੁਤੰਤਰ ਰੂਪ ਵੀ ਨਿਖਾਰ ਰਹੀ ਸੀ।

ਭਾਵੇਂ ਇਨ੍ਹਾਂ ਸਦੀਆਂ ਦੀ ਯਾ ਇਸ ਤੋਂ ਪਹਿਲਾਂ ਦੀ ਵੀ ਸਿਧਾਂ ਦੀ ਕਾਫ਼ੀ ਬਾਣੀ ਮਿਲਦੀ ਹੈ ਪਰ ਇਸ ਵਿਚ ਸੰਤ ਭਾਖਾ ਵਾਲੀ ਹਿੰਦੁਸਤਾਨੀ ਦਾ ਰੰਗ ਵਧੇਰੇ ਹੈ। ਦੂਸਰੇ ਇਨ੍ਹਾਂ ਰਚਨਾਵਾਂ ਦੀ ਕੋਈ ਵੀ ਪ੍ਰਮਾਣੀਕ ਹੱਥ-ਲਿਖਤ 16ਵੀਂ ਸਦੀ ਤੋਂ ਪਹਿਲਾਂ ਦੀ ਨਹੀਂ ਮਿਲਦੀ, ਇਸ ਲਈ ਬੋਲੀ ਦੇ ਮਾਮਲੇ ਵਿਚ ਇਨ੍ਹਾਂ ਤੇ ਵਿਸਵਾਸ ਕਰਨਾ ਅੰਖਾ ਹੈ।³ ਇਸੇ ਤਰ੍ਹਾਂ ਚਾਂਦ ਬਰਦਾਈ (1168-1192 ਰਚਨ-ਕਾਲ) ਦੇ 'ਪ੍ਰਿਵੀਰਾਜ਼ ਰਾਸੋ' ਵਿਚ ਵੀ ਦਿਹਲੀ ਯਾ ਬਿਤਾਖਾ ਦਾ ਰੰਗ ਜ਼ਿਆਦਾ ਹੈ, ਉਸ ਨੂੰ ਪੰਜਾਬੀ ਰਚਨਾ ਵਿਚ ਸਾਮਲ ਕਰਨੋਂ ਪੁਰੇਸ਼ ਹੀ ਕਰਨਾ ਪਵੇਗਾ। ਨਾਲੋਂ ਮਿ: ਵੁਲੂਰ, ਜੋਗੀ ਸੰਕਰ ਹੀਰਾ ਚੰਦ ਓਚ, ਜਾਰਜ ਗ੍ਰੀਅਰਸਨ ਤੇ ਡਾ: ਤਾਰਾ ਚੰਦ ਆਦਿ ਵਿਦਵਾਨ ਇਸ ਦੀ ਪ੍ਰਮਾਣੀਕਤਾ ਤੇ ਸੰਦੇਹ ਕਰਦੇ ਹਨ, ਉਨ੍ਹਾਂ ਦਾ ਖਿਆਲ ਹੈ ਕਿ ਇਸ ਵਿਚ ਆਧੁਨਕ ਤੇ ਅਪ੍ਰਚਲਤ ਫੌਜੀਆਂ ਦੀ ਅਜੀਬ ਜੋਹੀ ਮਿਲਾਵਣ ਹੋ ਗਈ ਹੈ।⁴

ਤੇਰੂੰਵੀਂ ਸਦੀ ਦਾ ਮਸ਼ਹੂਰ ਪੰਜਾਬੀ ਫਕੀਰ ਸੋਖ ਫਰੀਦਉਦੀਨ ਮਸਉਦ ਸੱਕਰੋਜ਼, (1172-1265 ਈ:) ਹੈ, ਜਿਸ ਦੀ ਬਾਣੀ ਤੋਂ ਸਾਨੂੰ ਪਹਿਲੀ ਵਾਰੀ ਪੰਜਾਬੀ ਦਾ ਨਿਖਰਵਾਂ ਚੇਹਰਾ ਸਾਫ਼ ਸਾਫ਼ ਦਿਸਦਾ ਹੈ। ਬਾਬਾ ਫਰੀਦ ਦਾ ਡੇਰਾ ਲਹਿੰਦੇ ਪੰਜਾਬ ਵਿਚ ਪਾਕਪਟਨ ਸੋ

¹ਪੰਜਾਬ ਮੇਂ ਉਰਦੂ, ਪੰਨਾ 62

²I. P. Literature, ਪੰਨਾ 45

*ਗੋਰਖ ਬਾਣੀ, ਭੁਮਿਕਾ (ਸੰਪਾਦਿਕ ਡਾ: ਪੀਤੇਬਤ ਦੱਤ ਕੜਵਾਲ)

ਹਿੰਦੀ ਕਾਵਿ ਧਾਰਾ, 156 ਪੰਨਾ (ਤਾਹੁਲ ਸਾਂਕ੍ਰਿਤਯਾਜਨ)

³ਹਰਿਜਨ ਸੇਵਕ 28-6-42 (ਡਾ: ਤਾਰਾ ਚੰਦ ਦਾ ਨੋਖ)

ਤੇ ਇਸ ਪਾਸੇ ਤਿੰਨ ਚਾਰ ਸੌ ਵਰ੍ਹੇ ਤੋਂ ਇਸਲਾਮੀ ਮਜ਼ਬ ਤੇ ਸਭਿਆਤਾ ਦਾ ਘਣਾ ਪ੍ਰਭਾਵ ਪੈ ਚੁਕਾ ਸੀ। ਫਰੀਦ ਜੀ ਫ਼ਕੀਰ ਹੋਣ ਦੇ ਨਾਤੇ ਬਾਕੀ ਪੰਜਾਬ ਵਿਚ ਮਾਲਵੇ ਤੇ ਹਾਂਸੀ ਹਿਸਾਰ ਵਲ ਵੀ ਪ੍ਰੰਗੁਮੇ ਰਹੇ। ਇਸ ਲਈ ਆਪ ਦੀ ਬੋਲੀ ਮੁਲਤਾਨੀ ਪੰਜਾਬੀ ਦਾ ਗੂੜ੍ਹ ਰੰਗ ਰਖਣ ਦੇ ਬਾਵਜੂਦ ਕੋਂਦਰੀ ਪੰਜਾਬੀ ਤੋਂ ਦੂਰ ਨਹੀਂ। ਜੇਹਾ ਕਿ ਅਜੇਹਾ ਹੋਣਾ ਸੁਭਾਵਕ ਸੀ, ਆਪ ਦੀ ਬੋਲੀ ਵਿਚ 10-12 ਕੁਝ ਸੱਦੀ ਅਥਥੀ ਫਾਰਸੀ ਦੇ ਲਫਜ਼ ਵੀ ਆਏ ਹਨ ਜੋ ਕਿ ਉਸ ਸਮੇਂ ਤਕ ਤਿੰਨ ਚਾਰ ਸਦੀਆਂ ਵਿਚ ਪੰਜਾਬੀ ਜੀਵਨ ਅੰਦਰ ਰਚਮਿਤ ਹੀ ਚੁਕੇ ਸਨ।

ਫਰੀਦ ਜੀ ਦੇ ਪੰਜਾਬੀ ਸ਼ਬਦ ਸਲੋਕ, ਉਨ੍ਹਾਂ ਦੇ ਜੀਵਨ ਦੇ ਅੰਤਮ ਵਰਿਆਂ ਵਿਚ ਰਚੇ ਜਾਪੇ ਹਨ, ਥਾਂ ਥਾਂ ਜੀਵਨ-ਤਜ਼ਹਿਰਿਆਂ ਦੇ ਸਿੱਟੇ, ਦੁਨੀਆਂ ਦੀ ਨਾਸ਼ਮਾਨਤਾ ਅਤੇ ਬੁਢਾਪੇ ਦਾ ਤਰਸ ਯੋਗ ਵਰਣਨ ਹੈ :—

‘ਫਰੀਦਾ ਸਿਰ ਪਲਿਆ ਦਾੜੀ ਪਲੀ, ਮੁਛਾਂ ਭਿ ਪਲੀਆ
ਤੇ ਮਨ ਗਹਿਲੇ ਬਾਵਲੇ, ਮਾਣਹਿ ਕਿਆ ਰਲੀਆ।’

‘ਦੇਖਿ ਫਰੀਦਾ ਜਿ ਥੀਆ, ਦਾੜੀ ਹੋਈ ਬੂਰ
ਅਗਾ ਠੇਕੈ ਆਇਆ, ਪਿਛਾ ਰਹਿਆ ਦੂਰ।’

‘ਇਨੀ ਨਿਕੀ ਜੱਥੀਐ, ਬਲਿ ਝੂਗਰਿ ਭਵਿਉਮ
ਅਜ ਹਰੀਦੈ ਬੂਜਵਾ, ਸੈ ਕੋਹਾਂ ਥੀਓਮਿ।’

ਇਸ ਲਈ ਮੇਰੇ ਖਿਆਲ ਵਿਚ ਫਰੀਦ ਦਾ ਰਚਨਾ-ਕਾਲ 12ਵੀਂ ਸਦੀ ਦੀ ਥਾਂ ਤੇਰ੍ਹਵੀਂ ਤਥੀ ਹੀ ਮੰਨਣਾ ਵਧੇਰੇ ਠੀਕ ਹੈ। ਹਿੰਦ ਦੀਆਂ ਬਾਕੀ ਬੋਲੀਆਂ ਵਿਚ ਵੀ ਲਗਭਗ ਇਸ ਸਮੇਂ ਯਾ ਇਸ ਤੋਂ ਪਿਛੋਂ ਹੀ ਸਾਹਿਤ ਰਚਨਾ ਦਾ ਅਰੰਭ ਹੁੰਦਾ ਹੈ।

ਮਰਾਠੀ ਕਵਿਤਾ ਦੇ ਮੌਜੂਦੀ ਭਗਤ ਗਿਆਨੈਸ਼ਰ (ਹੇਠਾਂ 1296 ਈ:) ਨਾਮਦੇਵ (1270-1350) ਅਤੇ ਬੰਗਾਲੀ ਕੋਤਾਂ ਦੇ ਅੰਨ੍ਤਰਕ ਸ੍ਰੀ ਜੇਵੇਵ (ਤੇਰ੍ਹਵੀਂ ਸਦੀ ?) ਫਰੀਦ ਤੋਂ ਬਾਦ ਹੋਏ। ਮਿ: ‘ਟੈਸਟਰੀ’ ਅਨੁਸਾਰ ਗੁਜਰਾਤੀ ਦੀ ਅਤਿ ਪ੍ਰਾਚੀਨ ਰਚਨਾ ‘ਮੁਗਧ ਵਿਥੋਧ ਮੈਕਤਰ’ 1394 ਈ: ਦੀ ਲਿਖੀ ਹੋਈ ਹੈ। ਰਾਜਸਥਾਨੀ ਦੀ 15ਵੀਂ ਸਦੀ ਤੋਂ ਪਹਿਲਾਂ ਦੀ ਕੋਈ ਰਚਨਾ ਪ੍ਰਾਪਤ ਨਹੀਂ। ਹਿੰਦੀ ਦਾ ਅੰਧਾਰ ਬਿਸ਼ ਰਚਨਾ ਦੀ ਤਾਂ ਸੋਲ੍ਹਵੀਂ ਸਦੀ ਤੋਂ ਪਹਿਲਾਂ ਦੀ ਕੋਈ ਵੀ ਲਿਖਤ ਅਜੇ ਤਕ ਉਥਾਂ ਵਿਚ ਨਹੀਂ ਆਈ। * ਕਬੀਰ ਆਦਿ ਭਗਤਾਂ ਦੀ ਬੋਲੀ, ਸੰਤ-ਭਾਖਾ ਹੈ ਜਿਸ ਵਿਚ ਪੰਜਾਬੀ ਦੀ ਬੁਖਦਸਤ ਅਸਰ ਹੈ। ਇਸ ਗੱਲ ਨੂੰ ਡਾ: ਤਾਰਾ ਚੰਦ, ਡਾ: ਸਿਆਮ ਸੁੰਦਰ ਦਾਸ ਤੇ ਪ੍ਰੇ: ਗੀਂਦੂ ਵੱਡੇ ਅਦਿ ਚੰਗੇ ਮੰਨੋ-ਚੰਨੇ ਹਿੰਦੀ ਲੇਖਕਾਂ ਬਾਰ ਬਾਰ ਅਖਿਆ ਹੈ। ਇਸ ਲਈ ਭਗਤਾਂ ਦੀ ਰਚਨਾ ਨੂੰ ਸੰਤ-ਭਾਖਾ ਦੀ ਲੜੀ ਵਿਚ ਹੀ ਰਖਣਾ ਗੀਕ ਹੈ, ਬਿਸ ਭਾਸ਼ਾ ਦੀ ਰਚਨਾ ਕਹਿਣਾ ਠੀਕ ਨਹੀਂ ਜੈਸਾ ਕਿ ਕਈ ਹਿੰਦੀ ਵਿਦਵਾਨਾਂ ਲਾਲਚ ਕਰਕੇ ਕਹਿਣ ਦਾ ਹੀਆ ਕੀਤਾ ਹੈ।

ਬਾਬਾ ਫਰੀਦ ਦੀ ਬੋਲੀ ਸਥਾਨੀ ਵੀ ਪੱਕੇ ਤੌਰ ਤੇ ਦਾਅਵਾ ਨਹੀਂ ਕੀਤਾ ਜਾ ਸਕਦਾ ਕਿ ਇਹ ਠੀਕ ਬਿਲਕੁਲ ਸੂਧ ਉਹੋ 13ਵੀਂ ਸਦੀ ਦੀ ਹੀ ਹੈ। ਮਾਲੂਮ ਹੁੰਦਾ ਹੈ ਉਚੋਂ ਤਕ ਲੋਕ-ਕੰਠ ਦੀ ਛੁਹ ਨਾਲ ਇਸ ਵਿਚ ਵੀ ਬੱਡੀ ਬਹੁਤੀ ਅਦਲਾ-ਬਦਲੀ ਹੋ ਗਈ ਹੋਵੇਗੀ

ਜਦੋਂ ਕਿ ਸੋਲ੍ਹਵੀਂ ਸਦੀ ਦੇ ਅਰੰਭ ਵਿਚ ਗੁਰੂ ਨਾਨਕ ਜਾਹਿਬ ਨੇ ਇਨ ਦੀ ਸੰਭਾਲ ਕੀਤੀ। ਇਸ ਪਹਿਵਰਤਨ ਕਾਰਣ ਹੀ ਕਈ ਵਿਦਵਾਨਾਂ ਇਸ ਸੰਮਤੀ ਦੇ ਹੋ ਗਏ ਹਨ ਕਿ ਇਹ ਤਾਂ ਸੰਖ ਇਥਰਾਹੀਮ (ਫਰੀਦ ਸਾਨੀ) ਦੀ 16ਵੀਂ ਸਦੀ ਦੀ ਰਚਨਾ ਹੈ ਪਰ ਇਹ ਗੱਲ ਇਤਿਹਾਸਕ ਤੌਰ 'ਤੇ ਠੀਕ ਨਹੀਂ।

ਸੋ ਬਾਬਾ ਫਰੀਦ ਦੀ ਪੰਜਾਬੀ ਨੂੰ ਅਸੀਂ 13ਵੀਂ ਸਦੀ ਦੇ ਅੱਧ ਦੀ ਵੇਨਗੀ ਕਹਿ ਸਕਦੇ ਹਾਂ। ਭਾਵੇਂ ਨਿਰੋਲਤਾ ਦਾ ਦਾਅਵਾ ਕਰਨਾ ਅੰਖਾਂ ਹੀ ਹੈ। ਇਹ ਗੱਲ ਨਿਸਚਤ ਹੈ ਕਿ ਇਸ ਸਮੇਂ ਸਿਧਾਂ, ਨਾਥਾਂ, ਜੋਗੀਆਂ, ਮੁਸਲਮਾਨ ਫ਼ਕੀਰਾਂ, ਸੰਤਾਂ ਸਾਧੂਆਂ ਤੇ ਬੀਰ-ਕਾਵਿ ਗਾਉਣ ਵਾਲੇ ਚਾਰਣਾਂ ਭੱਟਾਂ ਨੇ ਹੋਰ ਵੀ ਬਹੁਤ ਸਾਰਾ ਠੇਠ ਪੰਜਾਬੀ ਸਹਿਤ ਰੰਚਿਆ ਹੋਵੇਗਾ। ਜਿਸ ਤੋਂ ਪੁਰਾਣੀ ਪੰਜਾਬੀ ਬੋਲੀ ਦੇ ਨਸ਼ੀਨੇ ਦੇਖੋ ਜਾਂ ਸਕਣ ਪਰ ਇਹ ਸਾਹਿਤ ਪ੍ਰਾਪਤ ਨਹੀਂ ਜਾਂ ਤਾਂ ਇਹ ਅਜੇ ਖੋਜ ਦੀ ਨਜ਼ਰ ਤੋਂ ਲੁਕਿਆ ਹੋਇਆ ਹੈ ਜਾਂ ਫਿਰ ਪੰਜਾਬ ਉਤੇ ਨਿਤ ਪੈਂਦੀਆਂ ਜ਼ਰਵਾਣਿਆਂ ਦੀਆਂ ਧਾੜਾਂ ਕਾਰਨ ਰਥਾਹ ਹੋ ਚੁਕਾ ਹੈ।

ਫਰੀਦ ਵੀ ਤਾਂ ਬਚ ਗਿਆ ਕਿਉਂਕਿ ਸਿਖ ਗੁਰੂਆਂ ਉਸ ਦੀ ਅਮੋਲਕ ਰਚਨਾ ਨੂੰ ਗੁਰੂ ਗ੍ਰੰਥ ਸਾਹਿਬ ਵਿਚ ਸੰਭਾਲ ਦਿੱਤਾ। ਜੇ ਕਰ ਇਹ ਸੰਭਾਲ ਨਾ ਹੁੰਦੀ ਤਾਂ ਸਾਡੇ ਲਈ 13ਵੀਂ ਸਦੀ ਦਾ ਪੰਜਾਬੀ ਨਮੂਨਾ ਲੱਭਣਾ ਅੰਖਾਂ ਹੋ ਜਾਣਾ ਸੀ। ਫਰੀਦ ਜੀ ਦੀ ਮਾਜ਼-ਸਵਾਰੀ ਠੇਠ ਟਕਸਾਲੀ ਪੰਜਾਬੀ ਇਹ ਗੱਲ ਤਾਂ ਸਪਸ਼ਟ ਦਸਦੀ ਹੈ ਕਿ ਉਸ ਦੇ ਪਿਛੇ ਕੋਈ ਸਾਹਿਤਕ ਪਰੰਪਰਾ ਸੀ। ਨਾਲੇ ਜਦੋਂ ਅਸੀਂ ਗਿਆਰੂਵੀਂ ਸਦੀ ਦੇ ਮੁੰਢ ਦੇ ਮੁਲਤਾਨ-ਵਾਸੀ ਕਵੀ ਅੱਦਹਮਾਣ (1010) ਤੇ 13ਵੀਂ ਸਦੀ ਦੇ ਪਾਕਪਟਨ ਵਾਸੀ ਬਾਬਾ ਫਰੀਦ ਦੀ ਬੋਲੀ ਦਾ ਟਾਕਰਾ ਕਰਦੇ ਹਾਂ ਤਾਂ ਇਹ ਨਿਰਣਾ ਕਰਨਾ ਅੰਖਾਂ ਨਹੀਂ ਹੋ ਜਾਂਦਾ ਕਿ ਇਨ੍ਹਾਂ ਦੋ ਢਾਈ ਸੌ ਵਰ੍ਗਿਆਂ ਵਿਚ ਪੰਜਾਬੀ ਦੀ ਕਾਢੀ ਮਾਜ਼-ਮੰਜ਼ਾਈ ਤੇ ਸੱਧ-ਸੁਪਾਈ ਹੋਈ ਹੋਵੇਗੀ। ਨਹੀਂ ਤਾਂ ਦੋ ਕੁ ਸੌ ਵਰ੍ਗਿਆਂ ਵਿਚ ਇਕੇ ਇਲਾਕੇ ਦੇ ਦੋ ਕਵੀਆਂ ਵਿਚ ਇਤਨਾ ਅੰਤਰ ਨਹੀਂ ਸੀ ਪੈ ਸਕਦਾ। ਇਸ ਅੰਤਰ ਵਿਚ ਵੀ ਮੁਸਲਮਾਨੀ ਪ੍ਰਗਾਹ ਦਾ ਬਹੁਤਾ ਹੱਦ ਸੀ।

ਫਰੀਦ ਜੀ ਤੋਂ ਬਾਦ ਗੁਰੂ ਨਾਨਕ-ਕਾਲ ਤਕ ਦਰਮਿਆਨ ਦੇ ਸਮੇਂ ਦੀ ਕੋਈ ਰਚਨਾ ਪ੍ਰਾਪਤ ਨਹੀਂ। ਇਸ ਲਈ ਚੌਥੀ ਪੰਡਰੂਵੀਂ ਸਦੀ ਦੀ ਬੋਲੀ ਬਾਰੇ ਲੱਖਣ ਲਾਉਣਾ ਅੰਖੀ ਗੱਲ ਹੈ। ਫਾਰਸੀ ਦੇ ਮਸ਼ਹੂਰ ਕਵੀ ਅਮੀਰ ਖੁਸਰੋ (1253-1326) ਜੋ ਹਿੰਦ ਦੇ ਹੀ ਜੰਮ-ਪਲ ਸਨ ਅਤੇ ਬਾਬਾ ਫਰੀਦ ਦੇ ਚੇਲੇ ਸੇਖ ਨਜ਼ਾਰੂਦੀਨ ਅੱਲੀਆ ਦਿੱਲੀ ਵਾਲਿਆਂ ਦੇ ਅੜੀ ਪਿਆਰੇ ਮੁਰੀਦ ਸਨ। ਇਨ੍ਹਾਂ ਦਿਲੀ ਦੇ ਗਿਆਰਾਂ ਬਾਦਸ਼ਾਹਾਂ ਦਾ ਸਮਾਂ ਦੇਖਿਆ ਤੇ ਸੱਤਾਂ ਦੇ ਦਰਬਾਰੀ ਵੀ ਹੋਏ। ਆਪ ਆਪਣੇ ਜ਼ਮਾਨੇ ਦੇ ਹਿੰਦ ਦੇ ਸਭ ਤੋਂ ਵੱਡੇ ਕਵੀ ਤੇ ਆਲਮ ਸਨ। ਆਪ ਦੀਆਂ ਫਾਰਸੀ, ਹਿੰਦੀ ਰਚਨਾਵਾਂ ਦੀ ਗਿਣਤੀ 99 ਤੇ ਸੋਅਠਾਂ ਦੀ ਗਿਣਤੀ 4, 5 ਲੱਖ ਦੇ ਲਗਭਗ ਦਸੀ ਜਾਂਦੀ ਹੈ। 'ਮੁਲਾਸਾਤੁਲ ਤਵਾਰੀਖ' (1696 ਈ.) ਦੇ ਕਰਤਾ ਮੁਨਸ਼ੀ ਸੁਜਾਨ ਰਾਇ ਨੇ ਲਿਖਿਆ ਹੈ ਕਿ ਅਮੀਰ ਖੁਸਰੋ ਖਾਂ ਨੇ ਬਾਦਸ਼ਾਹ ਤੁਗਲਕ ਤੇ ਨਾਸਰੂਦੀਨ ਖੁਸਰੋ ਖਾਂ ਦੇ ਦਰਮਿਆਨ ਹੋਈ ਲੜਾਈ ਦਾ 'ਜੰਗ-ਠਾਮਾ' ਲਿਖਿਆ, ਜਿਸ ਨੂੰ ਕਿ ਅਸੀਂ ਪੰਜਾਬੀ ਵਿਚ 'ਵਾਰ' ਆਖਦੇ ਹਾਂ। ਇਹ ਗੱਲ ਕੋਈ ਉਪਰੀ ਨਹੀਂ। ਵਾਰਾਂ ਲਿਖਣ ਦਾ ਯਾਂ ਬਹਾਦਰਾਂ ਦੇ ਜਸ ਗਾਉਣ ਦਾ ਉਸ ਵੇਲੇ ਬਹੁਤ ਰਿਵਜ਼ ਸੀ। ਸੰਗ੍ਰਹ ਹੈ, ਅਮੀਰ ਖੁਸਰੋ ਨੇ ਜ਼ਰੂਰ ਕੋਈ ਵਾਰ ਲਿਖੀ ਹੋਵੇ। ਪੁਸ਼ਟੀ ਲਈ ਇਕ ਦੋ ਕਾਰਣ ਵੀ ਹਨ।

ਅਮੀਰ ਖੁਸਰੋ ਗਿਆਂਸੁੰਦੀਨ ਬਲਬਨ ਦੇ ਜ਼ਮਾਨੇ ਪਟਿਆਲਾ ਰਿਆਸਤ ਦੇ ਮਸ਼ਹੂਰ ਪੁਰਾਣੇ ਇਤਿਹਾਸਕ ਸ਼ਹਿਰ 'ਸਮਾਣੇ' ਵਿਚ ਵੀ ਕੁਝ ਸਮਾਂ ਹਾਕਮ ਬੁਗਰ ਖਾਂ ਪਾਸ ਰਹੇ ਸਨ ਤੇ ਫਿਰ ਆਪ ਨੂੰ ਬਾਦਸ਼ਾਹ ਦਾ ਵਡਾ ਲੜਕਾ ਮੁਹੱਮਦ ਕਾਅਨ ਮੁਲਤਾਨ ਲੈ ਗਿਆ ਤੇ ਇਥੋਂ ਵੀ ਆਪ ਪੰਜ ਛੇ ਵਰ੍ਹੇ ਰਹੇ। ਇਸ ਤੋਂ ਪ੍ਰਗਟ ਹੈ ਕਿ ਆਪ ਦੀ ਪੰਜਾਬੀ ਜੀਵਨ ਅਤੇ ਆਲਮ ਕਵੀ ਹੋਣ ਦੇ ਨਾਤੇ ਪੰਜਾਬੀ ਬੋਲੀ ਨਾਲ ਵੀ ਗੁੜੀ ਜਾਣ ਪਛਾਣ ਹੋਈ। ਸੰਭਵ ਹੈ, ਆਪ ਨੇ ਇਸੇ ਅਸਰ ਹੇਠ ਪੰਜਾਬੀ ਵਾਰ ਲਿਖੀ ਹੋਵੇ ਪਰ ਇਹ ਰਚਨਾ ਪ੍ਰਾਪਤ ਨਾ ਹੋਣ ਕਾਰਨ ਅਸੀਂ ਉਸ ਦੀ ਬੋਲੀ ਬਾਰੇ ਕੁਝ ਵੀ ਆਖਣੋਂ ਅਸਮਰੱਥ ਹਾਂ। ਅਮੀਰ ਖੁਸਰੋ ਦੀ ਜੋ ਹਿੰਦਵੀ ਰਚਨਾ ਬੁਕਾਰਤਾਂ, ਮੁਕਰਨੀਆਂ ਦੇ ਰੂਪ ਵਿਚ ਮਿਲੀ ਦਸੀ ਜਾਂਦੀ ਹੈ ਉਸ ਨੂੰ ਪ੍ਰਮਾਣੀਕ ਨਹੀਂ ਕਿਹਾ ਜਾ ਸਕਦਾ। ਕਾਰਨ ਇਹ ਹੈ ਕਿ ਇਨ੍ਹਾਂ ਹਿੰਦੀ ਰਚਨਾਵਾਂ ਦਾ ਅਜੇ ਤੱਕ ਕੋਈ ਵੀ ਪ੍ਰਮਾਣੀਕ ਹੱਥ-ਲਿਖਤ ਖਰੜਾ ਨਹੀਂ ਲੱਭਾ। ਪ੍ਰੋ: ਮਹਿਮੂਦ ਸੀਰਾਨੀ ਨੇ 'ਖਾਲਕ ਬਾਰੀ' ਨੂੰ ਵੀ ਉਨ੍ਹਾਂ ਦੀ ਰਚਨਾ ਨਹੀਂ ਮੰਨਿਆ। ਡਾ: ਤਾਰਾ ਚੰਦ ਸਾਫ਼ ਲਿਖਦੇ ਹਨ—

'ਭਾਕਟਰ ਹਦੈਤ ਹੁਸੈਨ ਨੇ ਖੁਸਰੋ ਦੀ ਜੋ ਰਚਨਾ-ਸੂਚੀ ਬਣਾਈ ਹੈ ਉਸ ਵਿਚ ਕਿਸੇ ਹਿੰਦੀ ਰਚਨਾ ਦਾ ਜ਼ਿਕਰ ਨਹੀਂ ਕੀਤਾ। ਨਾਲੋਂ ਹਿੰਦੀ ਵਾਲੇ ਜੋ ਉਸ ਦੇ ਨਮੂਨੇ ਪੇਸ਼ ਕਰਦੇ ਹਨ, ਉਹ ਪੜ੍ਹ ਕੇ ਤਾਂ ਇਕ ਮਾਮੂਲੀ ਭਾਸ਼ਾ-ਗਿਆਨੀ ਵੀ ਸਹਿਜੇ ਹੀ ਇਹ ਅਨੁਮਾਨ ਲਾਲੈਂਦਾ ਹੈ ਕਿ ਇਹ ਤੇਰ੍ਹਵੀਂ ਯਾਂ ਚੰਧਵੀਂ ਸਦੀ ਦੀ ਰਚਨਾ ਹੋ ਰਹੀ ਨਹੀਂ ਸਕਦੀ। ਇਹ ਤਾਂ ਅਠਾਰ੍ਹਵੀਂ ਸਦੀ ਦੀ ਖੜੀ ਬੋਲੀ ਸਾਫ਼ ਪਈ ਦਿਸਦੀ ਹੈ।'

[ਹਰਿਜਨ ਸੇਵਕ, ਮਿਤੀ 28-6-42]

ਇਸ ਲਈ ਅਜੇਹੀਆਂ ਅਪ੍ਰਮਾਣੀਕ ਆਧੁਨਿਕ ਰਚਨਾਵਾਂ ਨੂੰ ਅਮੀਰ ਖੁਸਰੋ ਨਾਲ ਜੋੜਨਾ ਨਿਆਂ ਨਹੀਂ।

ਅਮੀਰ ਖੁਸਰੋ ਆਪਣੀ ਪੁਸਤਕ 'ਨਹ ਸਿਪਹਰ' (ਰਚਨਾ ਕਾਲ 718 ਹਿਜਰੀ) ਦੇ ਤੌਜੇ ਅਧਿਆ ਵਿਚ ਲਿਖਦੇ ਹਨ, 'ਮੈਂ ਹਿੰਦ ਵਿਚ ਹੀ ਜੰਮਿਆਂ ਹਾਂ, ਇਸ ਲਈ ਇਥੋਂ ਦੀਆਂ ਬੋਲੀਆਂ ਬਾਰੇ ਕਤ ਕਹਿਣਾ ਚਾਹੁੰਦਾ ਹਾਂ। ਇਸ ਵੇਲੇ ਹਰ ਪ੍ਰਤੀ ਦੀ ਆਪਣੀ ਆਪਣੀ ਵਖਰੀ ਬੋਲੀ ਹੈ, ਕਿਸੇ ਦੂਜੇ ਤੋਂ ਲਈ ਹੋਈ ਨਹੀਂ। ਜਿਵੇਂ, ਸਿੰਧੀ, ਲਾਹੌਰੀ, ਡੋਗਰੀ (ਕਸ਼ਮੀਰੀ) ਪੁਰ-ਸਮੁੰਦਰੀ ਤੌਲੰਗੀ, ਗੁਜਰਾਤੀ, ਮਲਾਈਗੀ, ਗੌੜੀ, ਬੰਗਾਲੀ, ਅਵਧੀ, ਦਿਹਲੀਵੀ ਇਹ ਸਭ ਹਿੰਦ ਦੀਆਂ ਬੋਲੀਆਂ ਹਨ ਜੋ ਪੁਰਾਣੇ ਜ਼ਮਾਨੇ ਤੋਂ ਜ਼ਿੰਦਗੀ ਦੇ ਸਾਧਾਰਣ ਕਾਰ-ਵਿਹਾਰ ਲਈ ਵਰਤੀਆਂ ਜਾਂਦੀਆਂ ਹਨ।' ਇਸ ਤੋਂ ਪਿਛੋਂ ਖੁਸਰੋ ਨੇ ਸੰਸਕ੍ਰਿਤ ਦਾ ਵੀ ਜ਼ਿਕਰ ਕੀਤਾ ਹੈ।

ਇਸ ਭਾਸ਼ਾ-ਸੂਚੀ ਵਿਚ ਅਮੀਰ ਖੁਸਰੋ ਪੰਜਾਬੀ ਨੂੰ 'ਲਾਹੌਰੀ' ਨਾਂ ਨਾਲ ਯਾਦ ਕਰਦਾ ਹੈ ਕਿਉਂਕਿ ਇਸ ਸਮੇਂ ਲਾਹੌਰ ਪੰਜਾਬ ਦੀ ਰਾਜਨੀਤਕ ਤੇ ਸਭਿਆਚਾਰਕ ਸਰਗਰਮੀ ਦਾ ਕੇਂਦਰ ਬਣ ਚਕਿਆ ਸੀ। ਇਸ ਤੋਂ 'ਪਹਿਲਾਂ ਮੁਲਤਾਨ ਕੇਂਦਰ ਰਹਿਣ ਕਰਕੇ ਬੋਲੀ ਦਾ ਨਾਂ ਵੀ 'ਮੁਲਤਾਨੀ' ਹੀ ਪੁਚਲਤ ਰਿਹਾ ਪਰੰਤੂ ਬਾਦ ਵਿਚ ਲਾਹੌਰ ਦੀ ਪ੍ਰਣਾਲਤਾ ਨੇ 'ਲਾਹੌਰੀ' ਨਾਂ

^੧ ਖੜੀ ਬੋਲੀ ਹਿੰਦੀ ਸਾਹਿਤ ਕਾ ਇਤਹਾਸ, ਪੰਨਾ 20

ਦੀ ਵਿਸ਼ਵਭਾਰਤੀ ਕੁਆਰਟਰਲੀ (ਅਗਸਤ-ਅਕਤੂਬਰ 1943) ਪੰਨਾ 158।

ਪੰਜਾਬ ਮੇਂ ਉਰਦੂ, ਪੰਨਾ 152।

ਨੂੰ ਪੁਸ਼ਟੀ ਦਿੱਤੀ। ਕੇਵਲ ਇਸ ਨਾਂ ਤੋਂ ਬਿਨਾਂ ਚੰਧਵੀਂ ਸਦੀ ਦੀ ਸਾਨੂੰ ਕੋਈ ਵੀ ਪੰਜਾਬੀ ਰਚਨਾ ਪ੍ਰਾਪਤ ਨਹੀਂ। ਪਰ ਇਹ ਗੱਲ ਨਾਮੁਮਕਿਨ ਹੈ ਕਿ ਇਸ ਸਮੇਂ ਕੋਈ ਕਵੀ ਹੋਇਆ ਹੀ ਨਾ ਹੋਵੇ। ਹੋਇਆ ਤਾਂ ਹੋਵੇਗਾ ਪਰ ਰਾਜਨੀਤਕ ਉਥਲ-ਪਥਲ ਨੇ ਉਸ ਦਾ ਨਾਂ ਤੇ ਹਰਚਨਾ ਸਾਡੇ ਤਕ ਪਹੁੰਚਣ ਨਹੀਂ ਦਿੱਤੀ।

ਪਰ ਇਹ ਗੱਲ ਪਿਆਨ ਜੋਗ ਹੈ ਕਿ ਇਸ ਸਮੇਂ ਦੇਸ਼-ਭਾਖਾਵਾਂ ਦੇ ਭਾਗ ਦਾ ਸਤਾਰਾ ਚਮਕ ਉਠਿਆ ਸੀ। ਸੰਮਕ੍ਰਿਤ (ਸੱਕਯ) ਤਾਂ ਸਿਵਾਇ ਪੰਡਤਾਂ ਦੇ ਬਹੁਤਿਆਂ ਨੂੰ ਭਾਉਂਦੀ ਹੋ ਨਹੀਂ ਸੀ, ਪ੍ਰਾਕ੍ਰਿਤ (ਪਾਇਆ) ਦੀ ਉੱਜ ਸਮਝ ਨਹੀਂ ਸੀ ਪੇਂਦੀ। ਇਕੋ ਇਕ ਲੋਕ-ਬੋਲੀ ਹੀ ਸੀ ਜੋ ਸਭ ਨੂੰ ਮਿਠੀ ਲਗਦੀ ਸੀ। ਚੁਨਾਂਚਿ ਚੰਧਵਾਂ ਸਦੀ ਦਾ ਮਸ਼ਹੂਰ ਬਿਹਾਰੀ ਕਵੀ ਵਿਦਿਆਪਤਿ ਸਾਫ ਲਿਖਦਾ ਹੈ—

‘ਸੱਕਯ ਬਾਣੀ ਬਹੁਅ ਨ ਭਾਵਏ
ਪਾਇਆ ਰਸ ਕੇ ਮੰਮੁ ਨ ਪਾਵਏ
ਦੇਸਲ ਬਅਨਾ ਸਭ ਜਨ ਮਿਠਾ
ਤੈ ਤੈਸਨ ਜੇਪਉ ਅਵਹੱਠਾ।’ [ਕੀਰਤਿ ਲਤਾ]

2. ਮਛਲਾ ਸਮਾਂ—1500—1850 : ਮੁਗਲਰਾਜ ਦੀ ਸਥਾਪਤੀ ਨਾਲ ਨਿਤ ਨਿਤ ਦੀ ਗੜਬੱਦ ਸਮਾਪਤ ਹੋ ਜਾਂਦੀ ਹੈ। ਇਹ 16ਵੀਂ ਸਦੀ ਦਾ ਅਮਨ ਦਾ ਜਮਾਨਾ ਸਮੁੰਹੰਡਾਰਤਾਂ ਬੋਲੀਆਂ ਦੇ ਲਿਸ਼ਕਣ ਪੁਸ਼ਕਣ ਦਾ ਸੁਨਹਿਰੀ ਕਾਲ ਹੈ। ਇਸ ਸਮੇਂ ਹਿਦ ਦੀਆਂ ਮੁਖੀ ਬੋਲੀਆਂ ਜੁਆਨੀ ਵਿਚ ਪੈਰ ਰਖਦੀਆਂ ਦਿਸਦੀਆਂ ਹਨ। ਹਿੰਦੀ ਦਾ ਸਤਾਰਾ ਵੀ ਮਲਕ ਮੁਹੰਮਦ ਜਾਇਸੀ (1540 ਈ: ਪਦਮਾਵਤ), ਤੁਲਸੀ ਦਾਸ (1575 ਈ: ਰਾਮਾਇਣ), ਸੂਰਦਾਸ (1550) ਅਗਦਿ ਕਵੀਆਂ ਦੀ ਬਦੌਲਤ ਇਸੇ ਵੇਲੇ ਚਮਕਦਾ ਹੈ। ਇਸ ਤੋਂ ਕੁਛ ਅਰਸਾ ਬਾਦ ਲਗਭਗ 17ਵੀਂ ਸਦੀ ਦੇ ਅਰੰਤ ਨਾਲ ਦੱਖਣ ਵਿਚ ਅਦਵੀ ਉਰਜੂ ਦਾ ਬੀ ਬੀਜ ਹੁੰਦਾ ਹੈ ਜਿਸ ਦੇ ਮੌਢੀ ਮੁਲਾਂ ਵਸਹੀ (1609 ਈ:) ਤੇ ਸੁਲਤਾਨ ਮੁਹੰਮਦ ਕੁਲੀ ਕਰਥਸਾਹ (1520-1611) ਬਣਦੇ ਹਨ। ਇਹ ਦਰਅਸਲ ਲੋਕਾਂ ਦੇ ਜਾਗਣ ਨਾਲ ਹੀ ਲੋਕ-ਬੋਲੀਆਂ ਸਾਹਿਤਕ ਨੁਕਤਾਂ ਟਿਗਾਹ ਨਾਲ ਪ੍ਰਭਲਤ ਹੋ ਸਕਦੀਆਂ ਸਨ। ਪੰਜਾਬ ਵਿਚ ਇਸ ਜਗ ਦਾ ਸੁਨੋਹਾ ਸਿਖ ਗੁਰੂਆਂ ਨੇ ਦਿੱਤਾ ਅਤੇ ਉਨ੍ਹਾਂ ਦੇ ਹੱਥਾਂ ਹੀ ਪੰਜਾਬੀ ਦਾ ਕਲਿਆਣ ਹੋਇਆ।

ਇਸ ਸਮੇਂ ਰਾਜਨੀਤਕ ਬਚਨ ਨਾਲ ਪਰਦੇਸਣ ਫਾਰਸੀ ਨੇ ਦੇਸੀ ਬੋਲੀਆਂ ਉਤੇ ਦਾਬਾ ਪਾਇਆ ਹੋਇਆ ਗੀ। ਜਿਨ੍ਹਾਂ ਲੋਕਾਂ ਦੀ ਬੋਲੀ ਹੀ ਸੁਤੰਤਰ ਨਾ ਹੋਵੇ ਉਹ ਸੁਤੰਤਰ ਵਿਚਾਰ ਕਿਵੇਂ ਸੋਚ ਸਕਦੇ ਹਨ। ਅੱਧੀ ਗੁਲਾਮੀ ਦੀ ਛੱਟ ਤਾਂ ਹਾਕਮ ਬੋਲੀ ਹੀ ਲੱਦ ਛਡਦੀ ਹੈ। ਇਸ ਨੁਕਤੇ ਨੂੰ ਗੁਰੂ ਨਾਨਕ ਸਾਹਿਬ ਨੇ ਚੰਗੀ ਤਰ੍ਹਾਂ ਅਨੁਭਵ ਕੀਤਾ ਜਿਸ ਤਰ੍ਹਾਂ ਕਿ ਉਨ੍ਹਾਂ ਤੋਂ ਦੋ ਹਜ਼ਾਰ ਵਰ੍ਹੇ ਪਹਿਲਾਂ ਮਹਾਤਮਾ ਬਥ ਨੇ ਮਹਿਸੂਸ ਕੀਤਾ ਸੀ। ਉਨ੍ਹਾਂ ਲੋਕਾਂ ਦੀ ਅਣਖ ਨੂੰ ਟ੍ਰੈਬਿਊਂ ਕਿ ਉਹ ਕਿਉਂ ਆਪਣੇ ਦਿਮਾਗ ਨੂੰ ਬਣਦੇਸੀ ਬੋਲੀ ਦੀ ਮੁਖਾਜ ਕਰੀ ਜਾ ਰਹੇ ਹਨ। ਸਤਿਗੁਰੂ ਫਾਰਸੀ ਪੜ੍ਹਨ ਲਿਖਣ ਦੇ ਵਿਨ੍ਯ ਨਹੀਂ ਸਨ ਪਰ ਉਹ ਕਦਾਚਿਤ ਪਸੰਦ ਨਹੀਂ ਸੀ ਕਰਦੇ ਕਿ ਹਿੰਦੁਸਤਾਨੀ ਜਾਂ ਪੰਜਾਬੀ ਆਪਣੀ ਬੋਲੀ, ਆਪਣੇ ਸਭਿਆਚਾਰ ਤੇ ਧਰਮ ਨੂੰ ਛੱਡ ਕੇ ਪਾਰਾਧੀਨਤਾ ਦੀਆਂ ਗੰਢਾਂ ਨੂੰ ਪੱਕਿਆਂ ਹੋਣ ਦੇਣ। ਇਸ ਲਈ ਉਨ੍ਹਾਂ ਬੜੇ ਵਿਸ਼ੇਸ਼ ਤੋਂ ਸੋਕ

ਨਾਲ ਕਿਹਾ 'ਹਿੰਦੀਓ ! ਤੁਸੀਂ ਤਾਂ ਆਪਣੇ 'ਆਦਿ-ਪੁਰਖ' ਈਸ਼ਵਰ ਤੇ ਆਪਣੇ ਪਿਉ ਦਾ ਨਾਂ ਵੀ 'ਐਲ੍ਸ਼ਾ' ਤੇ 'ਮੀਆਂ ਜੀ' ਰਖੀ ਫਿਰਦੇ ਹੋ, ਤੁਹਾਡੀ ਤਾਂ ਬੋਲੀ ਹੀ ਹੋਰ ਦੀ ਹੋਰ ਹੋ ਗਈ ਹੈ ।'

'ਆਦਿ ਪੁਰਖ ਕਉ ਅਲਹੁ ਕਹੀਐ, ਸੇਖਾਂ ਆਈ ਵਾਰੀ

ਘਰਿ ਘਰਿ ਮੀਆਂ ਸਭਨਾਂ ਜੀਆ, ਬੋਲੀ ਅਵਰ ਤੁਮਾਰੀ ।' [ਮਲਾਰ]

ਇਕ ਥਾਂ ਹੋਰ ਗੁਰੂ ਸਾਹਿਬ ਨੇ ਸੂਰਥੀਰ ਖਤਰੀਆਂ ਦੇ ਸ੍ਰੀਮਾਨ ਨੂੰ ਝੱਜੋੜਦਿਆਂ ਆਖਿਆ ਕਿ ਇਹ ਵੀ ਗੁਲਾਮੀ ਦਾ ਸ਼ਿਕਾਰ ਹੋਏ ਮਲੇਛ-ਭਾਖਾ (ਵਾਰਸੀ) ਕਬਲੀ ਥੈਠੇ ਹਨ :—

'ਪਤ੍ਰੀਆ ਤਾਂ ਧਰਮ ਛੋਡਿਆ, 'ਮਲੇਛ ਭਾਖਿਆ' ਗਹੀ ।'

ਇਕ ਪਾਸੇ ਵਿਦੇਸੀ ਹਾਕਮਾਂ ਦੀ ਬੋਲੀ ਵਾਰਸੀ, ਲੋਕ-ਬੋਲੀਆਂ ਨੂੰ ਮਾਰਨ ਦੇ ਆਹਰ ਵਿਚ ਸੀ ਦੂਜੇ ਪਾਸੇ ਸੰਸਕ੍ਰਿਤ ਨੂੰ ਦੇਵਿਖਾਣੀ ਮੰਨਣ ਵਾਲੇ ਸਨਾਤਨੀ ਬ੍ਰਾਹਮਣ ਪੁਰਾਣੀ ਆਦਤ ਅਨੁਸਾਰ ਇਨ੍ਹਾਂ ਬੋਲੀਆਂ ਨੂੰ 'ਗਵਾਰੂ' ਆਖ ਕੇ ਤ੍ਰਿਸਕਾਰ ਰਹੇ ਸਨ । ਅਜਿਹੀ ਦੁਰਦਸ਼ਾ ਸਮੇਂ ਗੁਰੂਆਂ ਨੇ ਲੋਕ-ਬੋਲੀਆਂ ਦਾ ਪੱਖ ਲਿਆ । ਉਨ੍ਹਾਂ ਆਪਣੇ ਅਧਿਕਾਰਤਮਕ ਗੀਤ ਤੇ ਸਮਾਜਕ ਸੁਧਾਰ ਦੇ ਸੁਹੋਰੇ ਇਸ ਵਿਚ ਦਿਤੇ । ਗੁਰੂਆਂ ਦੇ ਰੂਹਾਨੀ ਨਾਚ ਨਾਲ ਪੰਜਾਬੀ ਬੋਲੀ ਦੀ ਕਾਇਆ ਜਗਮਗਾ ਉਠੀ । ਕੀ ਗਰੀਬ ਕੀ ਅਮੀਰ, ਕੀ ਛਕੀਰ, ਕੀ ਬਾਦਸ਼ਾਹ ਸਭ ਪੰਜਾਬੀ ਰੰਗ ਵਿਚ ਰੰਗੇ ਗਏ । ਕੁਮਾਰਲਾਨੀ ਫਕੀਰਾਂ ਦੇ ਸਦਕੇ ਪੰਜਾਬੀ ਦਾ ਮੁੜ ਲਹਿੰਦੇ ਵਿਚ ਬੱਡਾ ਸੀ ਤੇ ਉਨ੍ਹਾਂ ਦੀਆਂ ਰਚਨਾਵਾਂ ਵਿਚ ਮੁਲਤਾਨੀ ਦਾ ਰੰਗ ਵਧੇਰੇ ਹੁੰਦਾ ਸੀ । ਪਰ ਗੁਰੂਆਂ ਦੇ ਸਮੇਂ ਪੰਜਾਬੀ ਦਾ ਸਬੰਧ ਭਾਰਤੀ ਸੰਤ-ਸਾਹਿਤ ਨਾਲ ਜੁੜਿਆ । ਇਸ ਲਈ ਇਸ ਉਤੇ ਸੰਤ-ਭਾਖਾ ਯਾ ਸਧਕੜੀ ਦਾ ਗੁੜ੍ਹਾ ਰੰਗ ਚੜ੍ਹਿਆ, ਭਾਵੇਂ ਇਸ ਸਧਕੜੀ ਭਾਸ਼ਾ ਦੀ ਘਾੜਤ ਘੜਨ ਵਿਚ ਪੰਜਾਬੀ ਵਿਚ ਬੋਡੀ ਹੈ ਤੇ ਸੰਤ-ਭਾਖਾ ਵਿਚ ਬਹੁਤੀ । ਇਸ ਦਾ ਇਕ ਕਾਰਨ ਇਹ ਵੀ ਸੀ ਕਿ ਉਹ ਆਪਣਾ ਸੁਨੌਹਾ ਹਿੰਦ-ਵਿਆਪੀ ਕਰਨਾ ਚਾਹੁੰਦੇ ਹਨ ।

ਗੁਰੂ ਅਰਜਨ ਸਾਹਿਬ ਨੇ ਇਸ ਉਤਮ ਗੁਰਮੁਖੀ ਸਾਹਿਤ ਦਾ 1601 ਵਿਚ ਗੁਰੂ ਗ੍ਰੰਥ ਸਾਹਿਬ ਦੇ ਤੁਪ ਵਿਚ ਸੰਪਾਦਨ ਕਰ ਕੇ ਪੰਜਾਬੀ ਬੋਲੀ ਨੂੰ ਹੀ ਨਹੀਂ ਬਲਕਿ ਹਿੰਦੁਸਤਾਨੀ ਨੂੰ ਵੀ ਇਕ ਅਮੇਲਕ ਖਜ਼ਾਨਾ ਦਿਤਾ, ਜਿਸ ਦੀ ਭਾਸ਼ਾ ਦੇ ਲਿਹਾਜ਼ ਨਾਲ ਬਹੁਤ ਭਾਰੀ

ਭੁਗਤ ਕਬੀਰ ਜੀ ਵੀ ਲੋਕ-ਬੋਲੀ ਦੀ ਵਡਿਆਈ ਕਰਦੇ ਕਹਿੰਦੇ ਹਨ—

'ਕਬੀਰਾ ਸੰਸਕ੍ਰਿਤ ਕੂਪ ਜਲ, ਭਾਖਾ ਵਹਤਾ ਨੀਰ
ਜਬ ਚਾਹੀਏ ਤਬ ਢੂਬੀਏ, ਸੀਤਲ ਹੋਇ ਸਰੀਰ ।'

§ ਇਕ ਜੈਨੀ ਸੰਸਕ੍ਰਿਤ ਗ੍ਰੰਥ 'ਜਗਦ ਗੁਰੂ ਕਾਵਦ' ਵਿਚ ਲਿਖਿਆ ਹੈ ਕਿ ਬਾਦਸ਼ਾਹ ਅਕਬਰ ਨਾਲ ਜਦੋਂ ਜੈਨੀ ਅਚਾਰਨ ਹੀਰ ਵਿਜਯਸੂਰੀ ਨੇ ਮੁਲਾਕਾਤ ਕੀਤੀ ਤਾਂ ਬਾਦਸ਼ਾਹ ਨੇ ਕਿਹਾ; 'ਚੰਗਾ, ਹੋ ਗੁਰੂ ਜੀ !'

[ਪ੍ਰਾਚੀਨ ਪੰਡਤ ਔਰ ਕਵੀ, (ਮਹਾਬੀਰ ਪ੍ਰਸਾਦ ਦਿੜੇਦੀ) ਪੰਨਾ 112)

ਮੁਲਤਾਨੀ ਪੀਰ ਮਖਦੂਮ ਜਹਾਨੀਆਂ (ਦੇਹਾਂਤ 1384) ਨੇ ਫ਼ਿਰੋਜ ਤੁਗਲਕ ਨੂੰ ਬਰਪਨ ਵਿਚ ਪੁਛਿਆ ਸੀ, 'ਕਾਕਾ ਫ਼ਿਰੋਜ ਚੰਗਾ ਹੈ ?' [ਤਜ਼ਕਰਾ ਸੂਫ਼ੀਹਾਏ ਪੰਜਾਬ, ਪੰਨਾ 222]

ਕੀਮਤ ਹੈ। ਉਸ ਸਮੇਂ ਸੰਤ-ਭਾਖਾ ਉਤਰੀ ਹਿੰਦ ਦੀ ਪ੍ਰਮਾਣੀਕ ਬੋਲੀ ਸੀ ਤੇ ਇਸ ਵਿਚ ਜਿਹਾ ਕਿ ਅਸਾਂ ਹੁਣੇ ਆਖਿਆ ਹੈ, ਪ੍ਰਧਾਨਤਾ ਪੰਜਾਬੀ ਨੂੰ ਪ੍ਰਾਪਤ ਸੀ।

ਗੁਰੂਆਂ ਤੋਂ ਇਲਾਵਾ ਇਸੇ ਸਦੀ ਵਿਚ ਦਮੇਦਰ ਨੇ, ਮੁਲਤਾਨੀ ਰੰਗ ਦੀ ਠੇਠ ਪੰਜਾਬੀ ਵਿਚ ਹੀਰ ਦੀ ਪ੍ਰੀਤ-ਕਹਾਣੀ ਲਿਖ ਕੇ ਦਸ ਦਿਤਾ ਕਿ 'ਪੰਜਾਬੀ ਕੇਵਲ ਅਧਿਆਤਮਕ ਸਾਹਿਤ ਜੋਗੀ ਹੀ ਨਹੀਂ' ਇਸ ਵਿਚ ਰੇਮ ਟਿਕ ਸਾਹਿਤ ਰਚਣ ਦੀ ਵੀ ਸਮਰੱਥਾ ਹੈ। ਇਸ ਸਮੇਂ ਦੇ ਹੋਰ ਕਈ ਕਵੀ ਹੋਏ ਜਿਨ੍ਹਾਂ ਵਿਚੋਂ ਸ਼ਾਹ ਹੁਸੈਨ ਦਾਆ ਕਾਫੀਆਂ ਟਕਸਾਲੀ ਪੰਜਾਬੀ ਦੇ ਸਵੱਛ ਰੂਪ ਨੂੰ ਪ੍ਰਗਟ ਕਰਦੀਆਂ ਹਨ ਅਤੇ ਸੱਤੇ ਬਲਵੰਡ ਦੀ ਰਾਮਕਲੀ ਦੀ ਵਾਰ, ਪੇਂਡੂ ਪੰਜਾਬੀ ਦੀ ਸਿਧੀ ਪੱਧਰੀ ਜਿਹੀ ਸ਼ੋਣੀ ਵੰਣਗੀ ਦਰਸਾਉਂਦੀ ਹੈ।

17ਵੀਂ ਸਦੀ ਦਾ ਮੌਦੀ ਤੇ ਝਿਰੋਮਣੀ ਕਵੀ ਭਾਈ ਗੁਰਦਾਸ (1558-1637) ਹੈ, ਜਿਸ ਸਮਾਜ-ਸੁਧਾਰ ਤੇ ਪਰਮ ਪ੍ਰਚਾਰ ਲਈ ਭਾਂਤ ਭਾਂਤ ਦੀਆਂ ਵਖੋਂ ਵਖ ਤੋਲਾਂ ਵਿਚ 39 ਵਾਰਾਂ ਲਿਖੀਆਂ। ਇਹ ਵਾਰਾਂ ਪੰਜਾਬੀ ਦੇ ਬਹੁ-ਭਾਂਤੇ ਸ਼ਬਦ ਭਡਾਰ ਦਾ ਮਹਾਂ ਕੋਸ਼ ਹਨ। ਭਾਈ ਗੁਰਦਾਸ ਦੀ ਬੋਲੀ ਨਿਰਮਲ ਤੇ ਸੁੰਦਰ ਠੇਠ ਪੰਜਾਬੀ ਹੈ। ਉਸ ਉਤੇ ਸੰਤ-ਭਾਖਾ ਦਾ ਇਤਨਾ ਰੰਗ ਨਹੀਂ ਕਿ ਉਸ ਦਾ ਆਪਣਾ ਚਿਹਨਾ ਮਹੁਰਾ ਲੁਕ ਜਾਵੇ। ਭਾਈ ਗੁਰਦਾਸ ਨੂੰ ਅਸੀਂ 17ਵੀਂ ਸਦੀ ਵਿਚ ਇਸ ਲਈ ਰਖਿਆ ਹੈ ਕਿਉਂਕਿ ਉਨ੍ਹਾਂ ਆਪਣੀਆਂ ਬਹੁਤੀਆਂ ਪੰਜਾਬੀ ਵਾਰਾਂ ਗੁਰੂ ਹਰਿ-ਗੋਬਿੰਦ ਜੀ ਦੀ ਗੁਰਿਆਈ (1606 ਈ.) ਤੋਂ ਬਾਦ ਹੀ ਲਿਖੀਆਂ ਸਨ।

ਉਪਰੋਕਤ ਅਧਿਆਤਮਕ ਸਾਹਿਤ ਤੋਂ ਇਲਾਵਾ ਪੰਜਾਬੀ ਬੋਲੀ ਦੀ ਬੀਰ-ਸਾਹਿਤ ਦੀ ਪੁੰਜੀ ਵੀ ਅਮੁਕ ਤੇ ਅਦੁਤੀ ਹੈ। ਕੁਛ ਵਾਰਾਂ ਦੇ ਮਿਲਦੇ ਨਾਂ ਜਿਹਾ ਕਿ 'ਵਾਰ ਸੁਲਤਾਨ ਪੇਰੇ ਸ਼ਾਹ ਸੇਖੇ ਖੱਬਰ ਕੀ' ਅਤੇ 'ਵਾਰ ਮੀਰ ਬਾਬਰ ਕੀ' ਆਦਿ ਇਸ ਗੱਲ ਦਾ ਪਰਮਾਣ ਹਨ ਕਿ ਵਾਰ-ਪੰਚਪਤਾ ਢੇਰ ਜਿਰ ਤੋਂ ਜਾਰੀ ਸੀ ਅਤੇ ਇਸ ਕਾਵਿ-ਰੂਪ ਵਿਚ ਪੰਜਾਬੀ ਬੀਰ-ਸਾਹਿਤ ਰਚੀਂਦਾ ਚਲਿਆ ਆ ਰਿਹਾ ਸੀ। ਗੁਰੂ ਹਰਿ ਗੋਬਿੰਦ ਸਾਹਿਬ ਦੇ ਦਰਬਾਰ ਵਿਚ ਮੀਰ ਅਬਦੂਲ ਤੇ ਨੱਥਮਲ ਢਾਡੀ ਵਲੋਂ 72 ਵਾਰਾਂ ਗਾਏ ਜਾਣ ਦਾ ਜ਼ਿਕਰ ਮਿਲਦਾ ਹੈ ਪਰ ਸੋਚ ਹੈ ਕਿ ਇਹ ਵਾਰਾਂ ਪ੍ਰਾਪਤ ਨਹੀਂ। ਕੇਵਲ ਇਨ੍ਹਾਂ ਵਿਚੋਂ ਨੌਂ ਕੁ ਵਾਰਾਂ ਦੇ ਨਾਂ ਗੁਰੂ ਗ੍ਰੰਥ ਸਾਹਿਬ ਵਿਚ ਆਉਣ ਕਰਕੇ ਸਾਡੇ ਤਕ ਪਹੁੰਚੇ ਹਨ। ਇਹ ਨਾਂ ਇਸ ਗੱਲ ਦਾ ਪੱਕਾ ਸਬੂਤ ਹਨ ਕਿ ਪੰਜਾਬੀ ਵਿਚ ਪੰਜਾਬ ਦੇ ਬੀਰ ਆਚਰਣ ਅਨੁਸਾਰ ਮਣਾਂ-ਮੂਹੀ ਵਾਰ-ਸਾਹਿਤ ਰਚਿਆ ਗਿਆ ਸੀ ਜੋ ਬਹਾਦਰਾਂ ਜੋਧਿਆਂ ਨੂੰ ਹਲੂਣਾ ਦੇਣ ਲਈ ਰਣਸਿੰਗੇ ਦਾ ਕੰਮ ਕਰਦਾ ਸੀ।

ਜਾਨ ਕਵੀ ਦੀ 'ਦੀਵਾਨ ਅਲਫ ਖਾਂ ਕੀ ਪੈਂਕੀ' (ਪਉੜੀ ਜਾ ਵਾਰ), ਗੁਰੂ ਗੋਬਿੰਦ ਸਿੰਘ ਜੀ ਕ੍ਰਿਤ 'ਵਾਰ ਭਗੋਤੀ ਜੀ ਕੀ', ਵਾਰ-ਭਾਸ਼ਾ ਦੀ ਰੂਪ ਰੇਖਾ ਪ੍ਰਗਟ ਕਰਨ ਲਈ ਚੰਗੀ ਨੌਸ ਸਮੱਗਰੀ ਪੇਸ਼ ਕਰਦੀਆਂ ਹਨ ਕਿ ਬਲੀ ਸਬਦਾਵਲੀ ਲਈ ਪੰਜਾਬੀ ਕਿਤਨੀ ਸਮੱਗਰੇ ਹੈ। ਇਸ ਵਿਚ ਕੇਵਲ ਗੀਤ ਭਜਨ ਹੀ ਨਹੀਂ ਗਾਏ ਜਾ ਸਕਦੇ, ਰਣਜੀਤ ਨਗਾਰੇ ਦੀ ਗਰਜ ਵੀ ਸੁਣੀ ਸੁਣਾਈ ਜਾ ਸਕਦੀ ਹੈ।

18ਵੀਂ ਸਦੀ ਦਾ ਬੋਲੀ ਦਾ ਸਰਦਾਰ ਕਵੀ ਵਾਰਸ ਸ਼ਾਹ ਹੈ, ਜੋ 'ਪੰਜਾਬੀ ਹੀਰ' ਨੂੰ ਰਾਂਝਣ ਬਣ ਕੇ ਪੁਤਰਿਆ। ਇਸ ਨੇ 'ਹੀਰ' ਲਿਖ ਕੇ ਪੰਜਾਬੀ ਨੂੰ ਘਰ ਘਰ ਧੁਮਾ ਦਿਤਾ।

ਇਸ ਕਵੀ ਦੀ ਵਰਤੀ ਸਥਦਾਵਲੀ ਦੇਖ ਕੇ ਪੰਜਾਬੀ ਬੋਲੀ ਦੀ ਸਮਰੱਥਾ ਤੇ ਅਮੀਰੀ ਦਾ ਵਿਸ਼ਵਾਸ ਇਕ ਹਕੀਕਤ ਦਾ ਗੁਪ ਧਾਰਨ ਕਰ ਲੈ ਦਾ ਹੈ। ਇਸੇ ਸਦੀ ਵਿਚ ਸੂਫ਼ੀ ਕਵੀ ਬੁਲ੍ਹੇਗਾ, ਅਲੋ ਹੈਦਰ, ਤੇ ਬੀਰ ਕਾਵਿ-ਧਾਰਾ ਦੀ ਪਰੰਪਰਾ ਜਾਰੀ ਰਖਣ ਵਾਲੇ ਨਜ਼ਾਰਤ, ਦੇਵੀ ਦਾਸ, ਜਸ਼ਣਾ ਨੰਦਨ ਤੇ ਤੇਜ਼ ਭਾਨ ਆਦਿ ਕਥੀ ਕਵੀ ਹੋਏ ਪਰ ਵਾਰਸ ਦੀ ਬੋਲੀ ਨੂੰ ਕੋਈ ਵੀ ਨਾ ਪ੍ਰੰਤੂ ਸਕਿਆ। ਲੋਕਾਂ ਉਸ ਦੀ ਬੋਲੀ ਦੇ ਖੜਾਨੇ ਨੂੰ ਦੇਖ ਕੇ ਹੀ ਉਮ ਨੂੰ 'ਪੰਜਾਬੀ ਦਾ ਸ਼ੈਕਸਪੀਅਰ' ਯਾਂ 'ਕਾਲੀਦਾਸ' ਆਖ ਕੇ ਸਤਿਗੁਰਿਆ।

ਉਨ੍ਹੀਵੀਂ ਸਦੀ ਵਿਚ ਕਿੱਸਾਕਾਰ ਕਵੀਆਂ—ਹਾਸਮ, ਅਹਿਮਦ-ਯਾਰ, ਕਾਦਰਯਾਰ; ਸਾਹ ਮੁੰਹਮਦ ਤੇ ਅਮਾਮ ਬਖਸ਼ ਵਗੇਰਾ ਨੇ ਬੋਲ ਚਾਲ ਦੀ ਪੰਜਾਬੀ ਵਿਚ ਕਈ ਕਿੱਸੇ ਲਿਖ ਕੇ ਸਾਧਾਰਣ ਪਾਠਕਾਂ ਲਈ ਚੇਖਾ ਮਸਾਲਾ ਪੈਦਾ ਕੀਤਾ ਅਤੇ ਬਹੁਤ ਸਾਰੀ ਅਣਵਰਤੀ ਸਥਦਾਵਲੀ ਨੂੰ ਕਵਿਤਾ ਵਿਚ ਲਿਆ ਕੇ ਸਾਹਿਤ ਦੇ ਨੇੜੇ ਕੀਤਾ।

ਵਰਤਮਾਨ ਸਮਾਂ— 1850 ਤੋਂ ਹੁਣ ਤਕ— ਇਸ ਤਰ੍ਹਾਂ ਅਸੀਂ ਪੰਜਾਬੀ ਨੂੰ ਅਧਿਆਤਮਕ, ਬੀਰ ਰਸੀ, ਸਿਗਾਰੀ ਤੇ ਰੁਮਾਂਚਿਕ ਰਚਨਾਵਾਂ ਨਾਲ ਭਰਪੂਰ ਹੁਦੀ ਦੇਖਦੇ ਹਾਂ। ਇਨ੍ਹਾਂ ਰਚਨਾਵਾਂ ਤੋਂ ਇਲਾਵਾ ਸਮੇਂ ਸਮੇਂ ਲੋਕ-ਗੀਤਕਾਵਾਂ ਨੇ ਬੇਅੰਤ ਗੀਤ ਰਚ ਕੇ ਬੋਲੀ ਦਾ ਜੇ ਸਰਲ ਸਾਦਾ, ਮਨੋਹਰ ਤੇ ਸੁਨੌਖਾ ਮੁਹੱਦਦਰਾ ਬਣਾਇਆ ਉਹ ਅਹਿਸਾਨ ਨਾ ਭੁਲਾਇਆ ਜਾਣ ਵਾਲਾ ਹੈ। ਲੋਕ-ਗੀਤਾਂ ਨੇ ਪੰਜਾਬੀ ਨੂੰ ਜਿਤਨਾ ਮਿਠਾ ਤੇ ਕੌਮਲ ਬਣਾਉਣ ਵਿਚ ਹਿਸਾ ਪਾਇਆ, ਉਸ ਦੀ ਪ੍ਰਤਾਪ ਕਥਨ ਤੋਂ ਬਾਹਰ ਹੈ।

1849 ਵਿਚ ਸੁਤੰਤਰ ਪੰਜਾਬੀ ਰਾਜ ਦੇ ਖਾਤਮੇ ਨੇ ਨਵੇਂ ਹਾਲਾਤ ਦਾ ਮੁੱਢ ਧਰਿਆ। ਭਾਵੇਂ 1809 ਵਿਚ ਹੀ ਅੰਗਰੇਜ਼ ਲੁਧਿਆਣੇ ਆ ਬੈਠੇ ਸਨ ਤੇ ਪੰਜਾਬੀ ਸਬੰਧੀ ਖੋਜਾਂ ਅਰੰਭ ਕਰ ਚਕੇ ਸਨ, ਪਰੰਤੂ ਸਮੁੱਚੇ ਪੰਜਾਬ ਤੇ ਫਿਰੰਗੀਆਂ ਦਾ ਕਥਜਾ ਹੋਣ ਤੇ ਹੀ ਦਿਨਾਂ ਵਿਚ ਜੁਗ ਬਦਲਣਾ ਸੁਰੂ ਹੋਇਆ। ਅੰਗਰੇਜ਼ੀ ਨੋਕਰ-ਸਾਹੀ ਦੀ ਯੂ. ਪੀ. ਤੋਂ ਲਿਆਂਦੀ ਉਰਦੂ ਜਥਾਨ ਨੇ ਪੰਜਾਬੀ ਬੋਲੀ ਵਿਚ ਇਕ ਭਾਰੀ ਪਰਿਵਰਤਨ ਲਿਆਂਦਾ। ਅੰਗਰੇਜ਼ੀ ਤਾਲੀਮ ਨੇ ਸਾਰੀ ਨੁਹਾਰ ਹੀ ਬਚਲ ਦਿੱਤੀ। ਵਾਰਤਕ ਵੀ ਕਵਿਤਾ ਦੇ ਬਗਾਵਰ ਬਗਾਵਰ ਚਲਣ ਲਗੀ।

ਉਤੇ ਅਸੀਂ ਕੇਵਲ ਕਾਫ਼ਿ-ਰਚਨਾਵਾਂ ਦਾ ਹੀ ਜਿਕਰ ਕੀਤਾ ਹੈ। ਜਦੋਂ ਅਸੀਂ ਪੁਰਾਣੇ ਜਮਾਨੇ ਵਿਚ ਵੀ ਪੰਜਾਬੀ ਦੇ ਵਾਰਤਕ ਖੇਤਰ ਰਾਹੋਂ ਹੋਏ ਵਿਕਾਸ ਵਲ ਨਜ਼ਤ ਮਾਰਦੇ ਹਾਂ ਤਾਂ ਉਹ ਵੀ ਬੜਾ ਸੰਤੁਸ਼ਟਤਾ ਦੇਣ ਵਾਲਾ ਹੈ। ਸੱਖਿਆਂ, ਪਰਚੀਆਂ, ਗੋਸਟਾਂ, ਬਰਨਾਂ, ਵਾਰਤਾਂ ਪਰਮਾਰਥਾਂ, ਟੀਕਿਆਂ ਤੇ ਪਾਰਸ ਭਾਗ, ਯੋਗਵੈਸ਼ਸਥ ਵਰਗੇ ਸਫਲ ਉਲਥਿਆਂ ਆਦਿ ਦੇ ਤੁਪ ਵਿਚ ਪੰਜਾਬੀ ਵਾਰਤਕ ਦੀ ਢੇਰ ਪੁਰਾਣੀ ਸਮੱਗਰੀ ਮਿਲਦੀ ਹੈ। ਸਭ ਤੋਂ ਪੁਰਾਣੀ ਪੰਜਾਬੀ ਨਸਰ 'ਪੁਰਾਤਨ ਜਨਮ ਸਾਖੀ' ਤੇ 'ਗੋਸਟਿ ਗੁਰੂ ਬਾਬੇ ਨਾਨਕ ਜੀ ਕੀ' ਆਦਿ ਹਨ, ਜੋ ਕਿ ਗੱਦ-ਖੇਤਰ ਵਿਚ ਪੰਜਾਬੀ ਦੀ ਸ਼ਕਤੀ ਤੇ ਮਹਾਨਤਾ ਪ੍ਰਗਟ ਕਰਦੀਆਂ ਹਨ। ਨਿਕੇ ਨਿਕੇ ਵਾਕ, ਸਿਧੇ ਸਾਏ ਬੋਲ, ਮਨੁੱਖੀ ਆਤਮਾ ਦਾ ਬੁਲ੍ਹਾ ਭਾਕਾ ਦਿੰਦੇ ਇਸ ਗੱਲ ਦਾ ਨਿਤਾਰਾ ਕਰਦੇ ਹਨ ਕਿ ਸੱਚਾ ਸੁੱਚਾ ਸਾਹਿਤ ਗੁੱਝਲ-ਰਹਿਤ ਬੋਲੀ ਵਿਚ ਹੀ ਪ੍ਰਗਟਦਾ ਹੈ, ਲੱਛੇਦਾਰ ਐਖੀ ਬੋਲੀ ਵਿਚ ਤਾਂ ਸਾਹਿਤਕ ਸ਼ਾਨ ਘੁੱਟੀ ਮਾਰੀ ਜਾਂਦੀ ਹੈ। ਇਸ ਪੱਖ ਤੋਂ ਪੁਰਾਣੀਆਂ ਸਾਖੀਆਂ ਸਚਮੁਚ ਲਾਸਾਨੀ ਚੀਜ਼ਾਂ ਹਨ। ਇਸ ਤਰ੍ਹਾਂ ਵਾਰਤਕ ਖੇਤਰ ਵਿਚ ਵੀ ਪੰਜਾਬੀ ਹੋਰਾਂ ਬੋਲੀਆਂ ਨਾਲੋਂ ਬਾਜ਼ੀ ਲੈ ਗਈ ਦਿਸਦੀ ਹੈ ਕਿਉਂਕਿ 18ਵੀਂ ਸਦੀ ਤੋਂ ਪਹਿਲਾਂ ਦਾ ਵਾਰਤਕ-ਸਾਹਿਤ ਕਿਸੇ ਵੀ ਬੋਲੀ ਕੋਲ ਆਮ ਨਹੀਂ ਪਾਇਆ ਜਾਂਦਾ।

ਹੋਈ ਦੀ ਵਾਰਤਕ 19ਵੀਂ ਸਦੀ ਨਾਲ ਸੁਰੂ ਹੁੰਦੀ ਹੈ ਜਦੋਂ ਕਿ ਸਰਕਾਰੀ ਪੇਰਨਾ ਤੇ ਡਾਂ: ਗਿਲਕ੍ਰਾਇਸਟ ਦੀ ਅਗਵਾਈ ਹੋਨ, ਫੋਰਟ ਵਿਲੀਅਮ ਕਾਲਜ ਕਲਬਤੇ (1801 ਈ.) ਵਿਚ ਲਲ੍ਹੁ ਜੀ ਲਾਲ ਨੇ 'ਪ੍ਰੇਮ ਸਾਗਰ' ਤੇ ਸਦਲ ਮਿਸਰ ਨੇ 'ਨਾਸਕੇਤੋਪਖਾਨ' ਆਦਿ ਪੁਸਤਕਾਂ ਲਿਖੀਆਂ ਲਿਖਾਈਆਂ। ਵੀਹਵੀਂ ਸਦੀ ਵਿਚ ਪੰਜਾਬੀ ਹੋਰ ਬੋਲੀਆਂ ਵਾਂਝ ਪੂਰੀ ਤਰ੍ਹਾਂ ਪੱਛਮੀ ਪ੍ਰਭਾਵ ਹੋਣ ਆ ਕੇ ਵਾਰਤਕ ਖੇਤਰ ਵਿਚ ਆਪਣਾ ਪਿਛਲਾ ਘਾਟਾ ਪੂਰਾ ਕਰਦੀ ਤੇ ਕਵਿਤਾ ਖੇਤਰ ਵਿਚ ਨਵੀਂ ਸੈਲੀ ਤੇ ਨਵੇਂ ਰੂਪ ਅਪਣਾਉਂਦੀ ਛਾਲਾਂ ਮਾਰਦੀ ਅਗੇ ਵਧਦੀ ਦਿਸਦੀ ਹੈ।

ਭਾਈ ਵੀਰ ਸਿੰਘ, ਲਾਂ: ਧਨੀ ਰਾਮ ਚਾਤ੍ਰਿਕ, ਪ੍ਰੋ: ਮੋਹਨ ਸਿੰਘ ਤੇ ਅੰਮ੍ਰਿਤਾ ਪ੍ਰੀਤਮ ਆਦਿ ਕਵੀਆਂ ਦੇ ਸਦਕੇ ਪੰਜਾਬੀ ਇਤਨੀ ਕੋਮਲ, ਸੁਖਮ ਤੇ ਸੁਨਥੀ ਹੋ ਗਈ ਹੈ ਕਿ ਉਹ ਹਰ ਤਰ੍ਹਾਂ ਦੇ ਢੁੰਘੇ ਤੋਂ ਢੁੰਘੇ ਕਾਵਿ-ਜਸਥੇ ਨੂੰ ਪ੍ਰਗਟ ਕਰਨ ਦੇ ਲਾਇਕ ਹੈ। ਇਸੇ ਤਰ੍ਹਾਂ ਵਾਰਤਕ ਖੇਤਰ ਵਿਚ ਵੀ ਭਾਈ ਵੀਰ ਸਿੰਘ ਨੇ ਪੰਜਾਬੀ ਨੂੰ ਭਰਪੂਰ ਬਣਾਇਆ ਅਤੇ ਪ੍ਰੀ: ਤੇਜਾ ਸਿੰਘ ਆਦਿ ਨੇ ਇਸ ਦਾ ਸਰਾ ਸੁੱਚਾ ਟਕਸਾਲੀ ਰੂਪ ਢਾਲਿਆ। ਗੁਰਬਖਸ਼ ਸਿੰਘ ਦੀ ਜਾਦੂਗਰ ਕਲਮ ਨੇ ਤਾਂ ਪੰਜਾਬੀ ਨੂੰ ਨਵਾਂ ਹੁਸਨ ਦੇ ਕੇ ਜੋਤ-ਮਈ ਮਲਕਾ ਬਣਾ ਦਿਤਾ, ਜੋ ਕਿ ਸਚਮੁਚ ਇਕ ਅਨੂਠਾ ਕ੍ਰਿਸਮਾ ਹੈ।

ਨਾਨਕ ਸਿੰਘ, ਜਸਵੰਤ ਸਿੰਘ ਕੰਵਲ ਵਰਗੇ ਨਾਵਲਕਾਰਾਂ, ਕਰਤਾਰ ਸਿੰਘ ਦੁਗਲ, ਵਿਰਕ ਜੁਜਾਨ ਸਿੰਘ ਵਰਗੇ ਕਹਾਣੀਕਾਰਾਂ, ਆਈ. ਸੀ. ਨੰਦਾ, ਬਲਵੰਤ ਗਾਰਗੀ ਤੇ ਪ੍ਰੋ: ਹਰਚਰਨ ਸਿੰਘ ਵਰਗੇ ਨਾਟਕਕਾਰਾਂ ਅਤੇ ਪ੍ਰੀ: ਤੇਜਾ ਸਿੰਘ, ਡਾ: ਮੋਹਨ ਸਿੰਘ, ਪ੍ਰੋ: ਸੰਤ ਸਿੰਘ ਸੇਖਾਂ ਪ੍ਰੀ: ਤਾਲਿਬ, ਡਾ: ਅਹੂਜਾ ਤੇ ਡਾ: ਦਰਦੀ ਵਰਗੇ ਪੜੜੋਲਕਾਰਾਂ ਦੇ ਹੁੰਦਿਆਂ ਪੰਜਾਬੀ ਕਿਸੇ ਗੱਲੋਂ ਉਣੋਂ ਨਹੀਂ, ਉਹ ਹਰ ਪਾਸਿਓਂ ਦਿਨ ਦਿਨ ਭਰਪੂਰ ਹੋ ਰਹੀ ਹੈ।

ਹੁਣ ਇਹ ਕਹਿਣ ਨੂੰ ਥਾਂ ਨਹੀਂ ਰਹੀ ਕਿ ਪੰਜਾਬੀ ਇਕ ਅਣਘੜ, ਅਣਮਾਂਜੀ ਤੇ ਗਾਰੀਬ ਬੋਲੀ ਹੈ ਸਗੋਂ ਇਹ ਤਾਂ ਭਾਰਤ ਦੀਆਂ ਹੋਰ ਕਈ ਬੋਲੀਆਂ ਨਾਲੋਂ ਟਾਕਰਾ ਕੀਤਿਆਂ ਉਤਮ ਤੇ ਅਮੀਰ ਸਾਬਤ ਹੁੰਦੀ ਹੈ। ਜਦੋਂ ਅਸੀਂ ਇਹ ਅਨੁਭਵ ਕਰਦੇ ਹਾਂ ਕਿ ਪੰਜਾਬੀ ਬੋਲੀ ਨੇ ਬਗੈਰ ਕਿਸੇ ਸਰਕਾਰੀ ਸਹਾਇਤਾ ਦੇ ਹੀ (11ਵੀਂ ਸਦੀ ਤੋਂ ਲੈ ਕੇ 20ਵੀਂ ਸਦੀ ਤਕ) ਇਹ ਵਿਕਾਸ ਦੀਆਂ ਮੰਜ਼ਲਾਂ ਮੁਕਾਈਆਂ ਹਨ ਤਾਂ ਇਹ ਵਿਸਤਾਰਮਈ ਅਨੇਖਾ ਵਿਕਾਸ ਦੇਖ ਕੇ ਪੰਜਾਬੀ ਦੇ ਗੌਰੂ ਬਾਰੇ ਕੋਈ ਸੰਦੇਹ ਨਹੀਂ ਰਹਿ ਜਾਂਦਾ।

ਕਿ ਜਾਂਚੋ ਕਿ ਸ਼ਹਿਰ ਵਿੱਚ ਕਿਸੇ ਤੁਹਾਨੂੰ ਹੁਣ ਕਾਹੀ ਕਿਸੇ ਗੁਰੂ ਦੀ ਮੁੜ੍ਹੀ
(ਜਿਥੋਂ) ਉਛਲੇ ਗਲੀਆਂ ਵਿੱਚ ਕਿਵੇਂ ਹੈਂ। ਪਿਛਲੇ ਕਿਵੇਂ ਅਨੇਕ ਹੈਂ ਅਤੇ ਪ੍ਰਾਂਤੀਆਂ ਵਿੱਚ ਵੱਡੀਆਂ ਹੈਂ। ਅਗਲੀ ਗੁੜੀ ਵਿੱਚ ਕਿਵੇਂ ਹੈਂ। ਪਿਛਲੇ ਵਿੱਚ ਕਿਵੇਂ ਹੈਂ। ਪਿਛਲੇ ਵਿੱਚ ਕਿਵੇਂ ਹੈਂ। ਪਿਛਲੇ ਵਿੱਚ ਕਿਵੇਂ ਹੈਂ। ਪਿਛਲੇ ਵਿੱਚ ਕਿਵੇਂ ਹੈਂ।

ਪੰਜਾਬੀ ਦਾ ਨਾਮ—ਸੰਸਕਾਰ

ਪੰਜਾਬ ਦੇਸ਼ ਦੀ ਬੋਲੀ ਦਾ ਨਾਂ ਪੰਜਾਬੀ, ਇਹ ਤਾਂ ਸਭ ਹੀ ਜਾਣਦੇ ਹਨ। ਪਰ ਇਹ ਨਾਮ-ਸੰਸਕਾਰ ਕਦੋਂ ਹੋਇਆ? ਇਸ ਗੱਲ ਦਾ ਖੁਰਾ-ਬੋਜ ਲੱਭਣ ਲਈ ਇਹ ਪਤਾ ਕਰਨਾ ਜ਼ਰੂਰੀ ਹੈ ਕਿ ਇਸ ਪੰਜਾਬੀ ਦਾ ਦੇਸ਼ ਦਾ ਨਾਂ ਪੰਜਾਬ ਕਦੋਂ ਪਿਆ? ਇਸ ਦੇ ਪੁਰਾਣੇ ਨਾਂ ਕੀ ਸਨ?

ਇਸ ਗੱਲ ਦੀ ਫੋਲਾ ਫਾਲੀ ਲਈ ਸਾਨੂੰ ਇਕ ਵਾਰ ਫਿਰ ਹਿੰਦੂ-ਕਾਲ ਵਲ ਚੱਕ੍ਰ ਕੱਟਣਾ ਪਵੇਗਾ। ਲਗਦੇ ਹੋਂਦੇ ਹੋਏ ਇਹ ਕੰਮ ਵੀ ਕਰ ਲੈਣਾ ਭਲਾ ਹੈ। ਕਿਉਂਕਿ ਇਸ ਤੋਂ ਹੋਰ ਵੀ ਭਈ ਗੱਲਾਂ ਰੋਸ਼ਨੀ ਵਿੱਚ ਆ ਜਾਣ ਦੀ ਆਸ ਹੈ।

ਪੰਜਾਬ ਦੇ ਪੁਰਾਣੇ ਨਾਂ

1. ਸਪਤ-ਸਿੰਧੂ—ਇਹ ਗੱਲ ਚਿਟੇ ਦਿਨ ਵਾਂਝ ਸਾਬਤ ਹੈ ਤੇ ਪਿਛੇ ਵੀ ਕਹੀ ਜਾ ਚੁਕੀ ਹੈ ਕਿ ਹਿੰਦ ਦੀ ਧਰਤੀ ਵਿੱਚ ਆਰੀਆਂ ਦਾ ਪਹਿਲਾ ਭੇਰਾ ਪੰਜਾਬ ਵਾਲੀ ਥਾਂ ਹੀ ਸੀ। ਇਥੋਂ ਹੀ ਉਹ ਰੰਗਾ ਤੇ ਬੁਹਮਪੁਤਰ ਦੀ ਵਾਦੀ ਵਲ ਹੈਲੇ। ਇਸ ਦੇਸ਼ ਦਾ ਨਾਂ ਉਨ੍ਹਾਂ ਸਿੰਧੂ, ਵਿਤਤਤਾ (ਜੇਗਲਮ), ਚੰਦ੍ਰਭਾਗ (ਝਨਾਂ), ਇਤਾਵਤੀ (ਹੋਵੀ), ਸਤਦਰੂ (ਸਤਲੁਜ) ਤੇ ਸਰਸ੍ਤੀ (ਅੰਬਿਲੇ ਲਾਗੇ ਦੀ ਘੱਗਰ ਨਦੀ) —ਇਨ੍ਹਾਂ ਸੱਤਾਂ ਦਰਿਆਵਾਂ ਕਰਕੇ 'ਸਪਤ ਸਿੰਧੂ' ਨਾਮ ਰਖਿਆ। ਰਿਗਵੇਦ ਵਿੱਚ ਇਨ੍ਹਾਂ ਦਰਿਆਵਾਂ ਦਾ ਬਾਰ ਬਾਰ ਜ਼ਿਕਰ ਹੈ ਅਤੇ ਸਿੰਧੂ ਤੇ ਸਰਸ੍ਤੀ ਵਿਚਾਲੇ ਦੇ ਦੇਸ਼ ਨੂੰ 'ਜੀਵਨ ਦਾ ਸੇਮ੍ਹੁ' ਆਖਿਆ ਗਿਆ ਹੈ। 'ਸਪਤ ਸਿੰਧੂ' ਨਾਂ ਰਿਗਵੇਦ ਤੋਂ ਇਲਾਵਾ ਪਾਰਸੀਆਂ ਦੀ ਪੁਰਾਣੀ ਧਰਮ-ਪੱਥੀ 'ਜੰਦਾਵਸਤਾ' ਵਿੱਚ ਵੀ 'ਹਫਤ ਹਿੰਦ' ਕਰਕੇ ਪੰਜਾਬ ਲਈ ਵਰਤਿਆ ਮਿਲਦਾ ਹੈ, ਜੋ ਬਾਦ ਵਿੱਚ 'ਹਿੰਦ' ਕਰਕੇ ਸਾਰੇ ਦੇਸ਼ ਦਾ ਨਾਂ ਪਿਆ। ਜਿਵੇਂ ਜੰਦਾਵਸਤਾ ਤੇ ਰਿਗਵੇਦ ਦੀ ਬੋਲੀ ਵਿੱਚ ਬਹੁਤ ਸਮਾਨਤਾ ਹੈ ਤਿਵੇਂ ਇਸ ਸਮਾਨਤਾ ਦੇ ਚਿੰਨ੍ਹ ਵੇਦਿਕ ਸੰਸਕ੍ਰਿਤ ਤੇ ਪੁਰਾਣੀ ਈਰਾਨੀ ਦੇ ਵਿਚਕਾਰ ਦੀਆਂ ਜ਼ਬਾਨਾਂ—ਪਸ਼ਤੋਂ ਤੇ ਬਲਕੋਚੀ ਵਿੱਚ ਵੀ ਮਿਲਦੇ ਹਨ। ਕਾਰਣ ਇਹੋ ਹੈ ਕਿ ਈਰਾਨ, ਅਫਗਾਨਿਸਤਾਨ ਤੇ ਪੰਜਾਬ ਆਰੀਆਂ ਦੀਆਂ ਨੌ-ਅਥਾਦੀਆਂ ਸਨ, ਜੋ ਕਿ ਇਕੇ ਸਮੇਂ ਵਸੀਆਂ। ਈਰਾਨ ਦਾ ਅਸਲ ਨਾਂ ਆਰਯਾਜਨ (ਆਰੀਆਂ ਦਾ ਘਰ) ਸੀ ਤੇ ਗੰਧਾਰ (ਕੰਧਾਰ) ਤੋਂ ਲੈ ਕੇ ਪੰਜਾਬ ਤਕ ਦੇ ਸਮੁੱਚੇ ਦੇਸ਼ ਨੂੰ 'ਆਰਯਾਵਰਤ' ਕਿਹਾ ਜਾਂਦਾ ਸੀ, ਬਾਦ ਵਿੱਚ ਇਸ ਦੀਆਂ ਹੱਦਾਂ ਵਧਦੀਆਂ ਘਟਦੀਆਂ ਵੀ ਗਈਆਂ। ਅਫਗਾਨਿਸਤਾਨ ਵਾਲੇ ਹੁਣ ਤਕ ਆਪਣੇ ਦੇਸ਼ ਦਾ ਪੁਰਾਣਾ ਨਾਂ 'ਆਰੀਆਨਾ' ਦਸਦੇ ਹਨ ਤੇ ਇਸ ਨਾਂ ਤੇ ਉਥੋਂ ਇਕ ਸਰਕਾਰੀ ਪੱਤਰ ਵੀ ਨਿਕਲਦਾ ਹੈ।

ਵੇਦ ਵਿਚ 'ਸਪਤ ਸਿੰਧੁ' ਦੀ ਅੌਲਾਦ ਨੂੰ 'ਬਾਰਤ' ਕਿਹਾ ਗਿਆ ਹੈ, ਜੋ ਕਿ ਪਿਛੋਂ ਜਾ ਕੇ ਸਾਰੇ ਦੇਸ਼ ਦਾ ਨਾਂ ਪਿਆ।

2. ਵਾਹੀਕ ਦੇਸ਼—ਬਹੁਤ ਸਾਰੇ ਆਰੀਏ ਗੋਗ-ਦੁਆਬ ਵਲ ਨਿਕਲ ਗਏ ਤੇ ਇਨ੍ਹਾਂ ਆਪਣੇ ਆਗੂ ਬ੍ਰਹਮਣਾ ਕਰਕੇ, ਜਾਂ ਬ੍ਰਾਹਮਣਾਂ ਦੀ ਚਿਆਦਾ ਗਿਣਤੀ ਕਰਕੇ ਸਰਸੂਰੀ ਪਾਰ ਦੇ ਇਲਾਕੇ ਦਾ 'ਬ੍ਰਹਮਾਵਰਤ' ਯਾਂ 'ਬ੍ਰਹਮ ਰਿਸੀ-ਦੇਸ਼' ਨਾਂ ਪਾਸਿਆ। ਇਸ ਦਾ ਘੇਗਾ ਪਹਿਲਾਂ ਤਾਂ ਸਰਸੂਰੀ ਤੋਂ ਦੁਸ਼ਟਵਤੀ ਤਕ ਥੋੜ੍ਹਾ ਹੀ ਸੀ ਫਿਰ ਪ੍ਰਯਾਗ ਤਕ ਵਧਿਆ। ਮਨੁ ਸਿੰਮੂਰੀ ਵਿਚ ਇਸੇ ਨੂੰ 'ਮੱਧਦੇਸ਼' ਆਖਿਆ ਗਿਆ ਹੈ। ਚਿਮੀਨੀ ਕਬਜ਼ੇ ਯਾਂ ਹੋਰ ਮਾਮਲਿਆਂ ਬਾਰੇ ਕਬੀਲਿਆਂ ਵਿਚ ਪਰਸਪਰ ਮਤ-ਭੇਦ ਹੋਣਾ ਕੁਦਰਤੀ ਗੱਲ ਸੀ ਪਰ 'ਬ੍ਰਹਮਾਵਰਤ' ਵਾਲਿਆਂ 'ਸਪਤ ਸਿੰਧੁ' ਦੇ ਲੋਕਾਂ ਨੂੰ ਛਾਟਿਆਉਣਾ ਸੁਰੂ ਕਰ ਦਿੱਤਾ - ਤੇ ਉਹ ਉਸ ਦੇਸ਼ ਨੂੰ ਜਿਥੇ ਕਿ ਹਿੰਦੀ ਆਰੀਆਂ ਦੇ ਸਾਰੇ ਬਜ਼ੁਰਗ ਜੰਮੇ ਪਲੇ ਸਨ, ਬੁਰਾ ਭਲਾ ਆਖਣ ਲੱਗੇ।

ਪੰਜਾਬ ਵਾਸੀ ਮੁਢ ਤੋਂ ਹੀ ਖੇਤੀ ਬੜੀ ਦੇ ਸੋਕੀਨ, ਸੁਭਾ ਦੇ ਖੁਲ੍ਹੇ ਤੇ ਹਲਵਾਹ ਲੋਕ ਸਨ। ਆਰੀਆ ਸ਼ਬਦ ਦਾ ਲਫਜ਼ੀ ਮਾਅਨਾ ਹੀ 'ਹਲ ਵਾਹੁਣ ਵਾਲਾ' ਦੱਸਿਆ ਜਾਂਦਾ ਹੈ। ਚੁਨੌਂਚਿ ਮਹਾਂ ਭਾਰਤ ਦੇ ਕਰਣ ਪਰਬ ਦੇ ਚਾਲੀਵੇਂ ਅਧਿਆਇ ਵਿਚ ਲਿਖਿਆ ਹੈ ਕਿ ਸਰਲੁਗ, ਬਿਆਸ, ਰਾਵੀ, ਝਨਾਂ, ਜੇਹਲਮ ਤੇ ਸਿੰਧ ਦੇ ਇਲਾਕੇ ਦਾ ਨਾਂ 'ਵਾਹੀਕ ਦੇਸ਼' ਹੈ। ਇਥੋਂ ਦੇ ਲੋਕ ਲਾਮਜ਼ਬ ਤੇ ਅਧਰਮੀ ਹਨ.....ਚੰਗਾ ਕਰੇ ਆਰੀਆ ਆਦਮੀ ਇਥੇ ਦੋ ਦਿਨ ਵੀ ਨਾ ਕੱਟੋ।' ਇਸੇ ਪਰਬ ਵਿਚ ਇਕ ਥਾਂ ਹੋਰ ਕਿਹਾ ਹੈ—

'ਖਤਰੀਆਂ ਲਈ ਮੰਗਣਾ ਗੰਦ ਹੈ, ਬ੍ਰਾਹਮਣ ਲਈ ਬੁਤਰੀਣ ਹੋਣਾ; ਧਰਤੀ ਦਾ ਗੰਦ ਵਾਹੀਕ ਦੇਸ਼ ਹੈ ਤੇ ਇਸਤਰੀ ਜਾਤੀ ਦਾ ਗੰਦ ਮਦਰਦੇਸ ਦੀਆਂ ਨਾਚੀਆਂ ਹਨ।' 'ਯੱਗਹੀਣੇ ਧਰਮ-ਹੀਣੇ ਵਾਹੀਕਾਂ ਦਾ ਦਾਨ ਦੇਵਤੇ, ਬ੍ਰਾਹਮਣ ਤੇ ਪਿਤਰ ਪਰਵਾਣ ਨਹੀਂ ਕਰਦੇ। ਇਹੋ ਆਰੱਟ ਦੇਸ਼ ਹੈ, ਇਹੋ ਵਾਹੀਕ। ਇਥੋਂ ਦੇ ਬਾਮੂਣ ਵੀ ਕੈਂਕੇ ਆਚਰਣ ਦੇ ਹਨ।' 'ਸ਼ਾਕਲ' ਨਾਮੀ ਸ਼ਹਿਰ ਤੇ ਅਪਗਾ (ਝਨਾਂ) ਦਰਿਆ ਦੇ ਜੋ ਵਾਹੀਕ ਹਨ, ਉਹ ਬਹੁਤ ਹੀ ਕੈਂਕੇ ਹਨ। ਇਨ੍ਹਾਂ ਦੀਆਂ ਤੀਵੀਆਂ ਬੁਨਬੋਆਂ ਮਲ ਕੇ ਨੰਗੀਆਂ ਹਸਦੀਆਂ ਖੇਡਦੀਆਂ, ਨਚਦੀਆਂ ਅਤੇ ਗੰਦੇ ਗੀਤ ਗਾਉਂਦੀਆਂ ਹਨ।

(44, 12)।

ਵਾਹੀਕ ਦਾ ਅਰਬ ਬਾਹਰਲਾ', ਬੇਗਾਨਾ (out sider) ਵੀ ਹੈ।* ਸ਼ਾਇਦ 'ਬ੍ਰਹਮਾਵਰਤ' ਦੀਆਂ ਪਵਿਤ੍ਰ ਹੋਦਾਂ ਤੋਂ ਬਾਹਰ ਹੋਣ ਕਰਕੇ ਇਹ ਨਾਂ ਪਾਇਆ ਗਿਆ ਹੋਵੇ।

3. ਮਦ੍ਦ ਦੇਸ਼—ਪੁਰਾਣਾਂ ਅਨੁਸਾਰ ਬਿਆਸ ਤੋਂ ਲੈ ਕੇ ਜੇਹਲਮ ਤਕ ਦਾ ਇਲਾਕਾ ਮਦ੍ਦ ਦੇਸ਼ ਕਹਾਉਂਦਾ ਸੀ।† ਕਹਿੰਦੇ ਹਨ ਪ੍ਰਸਿੱਧ ਚੰਦ੍ਰਬਸੀ ਰਾਜਾ ਯਜਾਤੀ ਦੀ ਨੌਵੀ

*ਏ ਸੰਸਕ੍ਰਿਤ ਇੰਗਲਿਸ਼ ਡਿਕਸ਼ਨਰੀ (ਵਾਮਨ ਸ਼ਿਵ ਰਾਮ ਐਪਟੇ), ਪੰਨਾ 700।

†Madra—name of a country and people to the north west of Hindustan. Its capital was Salaka and the territory extended from the Bias to the Chanab or according to others as far as the Jhelum.

'Classical Dictionary (Johan Downson) P. 183

ਹਿੰਦੀ ਸ਼ਬਦ ਸਾਗਰ, ਪੰਨਾ 2638। ਆਦਰਸ਼ ਹਿੰਦੀ ਕੱਸ—856।

ਪੀੜ੍ਹੀ ਵਿਚ ਸ਼ਿਵਿ ਨਾਮੀ ਰਾਜਾ ਹੋਇਆ। ਇਸ ਦੇ ਬ੍ਰਿਸਾਦਰਭ, ਸੁਬੀਰ, ਮਦ੍ਦ ਤੇ ਕੋਕਜ ਚਾਰ ਪੁਤਰ ਸਨ। ਪਹਿਲਾ, ਪਿਉ ਦੀ ਗੱਦੀ ਤੇ ਬੈਠਾ, ਬਾਕੀ ਤਿੰਨਾਂ ਨੇ ਜੋ ਅੱਡ ਅੱਡ ਇਲਾਕੇ ਸਾਂਭੇ ਉਨ੍ਹਾਂ ਦੇ ਨਾਂ—ਸੌਬੀਰ, ਮਦ੍ਦ ਤੇ ਕੋਕਜ ਕਹਾਏ। ਇਹ ਪੰਜਾਬ ਦੇ ਹੀ ਇਲਾਕੇ ਸਨ।⁴

ਪਾਂਡੂ ਦੇ ਘਰ ਵਾਲੀ ਮਾਦਰੀ, ਮਦ੍ਦ (ਪੰਜਾਬ) ਦੇ ਰਾਜੇ ਸੱਲਜ ਦੀ ਭੈਣ ਹੀ ਸੀ, ਜਿਸ ਦੀ ਰਾਜਧਾਨੀ ਸਲਯ ਕੇਟ (ਸਿਆਲਕੋਟ) ਸੀ। ਮਹਾਂ ਭਾਰਤ ਵਿਚ ਇਸ ਦਾ ਨਾਂ ‘ਮਦ੍ਦਰਾਜ਼-ਜ਼ਤਾ’—(ਮਦ੍ਦ ਦੇ ਰਾਜੇ ਦੀ ਥੋਟੀ) ਵੀ ਆਇਆ ਹੈ। ਦੂਜੇ ਸ਼ਬਦਾਂ ਵਿਚ ਇਸ ਦਾ ਮਤਲਬ ਇਹ ਹੋਇਆ ਪਾਂਡੇ—ਯੂਧਿਸਤਰ, ਗ੍ਰੰਥ, ਅਫ਼ਜ਼ਨ ਵਰਗੀਆਂ-ਪੰਜਾਬੀਆਂ ਦੇ ਭਾਣਜੇ ਸਨ।

ਦਰਅਸਲ ਮਦਰੂ ਤੇ ਪਰਸੂ ਆਰੀਆਂ ਦੇ ਦੋ ਵਡੇ ਗੱਤ ਸਨ, ਪਰਸੂ ਗੱਤ ਵਾਲੇ ਪਾਰਸ (ਫਾਰਸ) ਵਿਚ ਫੇਲੇ ਤੇ ਮਦਰੂ ਗੱਤ ਜਿਆਦਾ ‘ਸਪਤ ਸਿੰਧੂ’ ਵਿਚ ਵਧਿਆ ਵੁਲਿਆ। ਪਾਣਿਨੀਯ ਦੇ ‘ਅਸਟਾਧਿਆਈ’ ਵਿਚ 2/3/73, 4/2/108, 4/2/131, ਤੇ 7/3/13 ਆਦਿ ਸੂਤਰਾਂ ਵਿਚ ਕਈ ਬਾਈਂ ‘ਮਦ੍ਦ’ ਮਥਦ ਵਰਤਿਆ ਮਿਲਦਾ ਹੈ। ਮਹਾਂ ਭਾਰਤ ਵਿਚ ਤਾਂ ਇਹ ਨਾਂ ਆਮ ਹੈ।

ਗਾਂਧਾਰਾ ਯਵਨਸ਼ਰੈਵ, ਸਿੰਧੂ ਸੰਬੀਰ ਮਦ੍ਦਕਾ।

[ਮਹਾਂ ਭਾਰਤ]

‘ਮਹਾਂ ਭਾਰਤ ਵਿਚ ਇਕ ਥਾਂ ਇਹ ਵੀ ਕਿਹਾ ਗਿਆ ਹੈ ਕਿ ਜੇ ਇਕ ਪਾਸੇ ਖੂਨੀ ਸੇਰ ਤੇ ਹਾਥੀ ਚਿੰਘਾਵਦੇ ਹੋਣ ਤੇ ਦੂਜੇ ਪਾਸੇ ਮਦ੍ਦ ਦੇਸ ਦੀ ਹੱਦ ਹੋਵੇ ਤਾਂ ਆਰੀਆ, ਖੂਨੀ ਜਾਨਵਰਾਂ ਵਲ ਬੇਸ਼ਕ ਤੁਰ ਪਵੇ ਪਰ ਮਦ੍ਦ ਦੇਸ ਦੇ ਇਲਾਕੇ ਵਲ ਪੇਰ ਨਾ ਪਾਵੇ।’

ਹਿੰਦੀ ਰਚਨਾਵਾਂ ਵਿਚ ਵੀ ਇਹ ਨਾਂ ਮਿਲਦਾ ਹੈ, ਗੁਰੂ ਗੋਬਿੰਦ ਸਿੰਘ ਜੀ ਨੇ ਬਚਿੱਤ ਨਾਟਕ ਵਿਚ ਕਿਹਾ ਹੈ :—

‘ਮਦ੍ਦ ਦੇਸ ਹਮ ਕਉ ਲੇ ਆਏ

ਭਾਂਤ ਭਾਂਤ ਦਾਈਅਨ ਦੁਲਗਾਏ।’

4. ਟੱਕ ਦੇਸ਼—600 ਈ: ਪੂਰਬ ਤੋਂ ਸਿਬੀਰਨ, ਹੂਣ ਤੇ ਆਭੀਰ ਜਾਤੀ ਦੇ ਲੋਕ ਆਰੀਆਂ ਵਾਂਗ ਬਾਹਰੋਂ ਆ ਕੇ ‘ਸਪਤ ਸਿੰਧੂ’ ਵਿਚ ਵਸਣੇ ਸੁਰੂ ਹੋਏ ਤੇ ਹੌਲੀ ਹੌਲੀ ਰਿੰਦ ਦੇ ਹੋਰ ਹਿੰਸਿਆਂ ਵਿਚ ਫੈਲੇ। ਸਿਬੀਰਨਾਂ ਵਿਚੋਂ ਹੀ ਇਕ ਟੱਕ ਜਾਤੀ ਸੀ, ਜਿਸ ਨੇ ‘ਸਪਤ ਸਿੰਧੂ’ ਵਿਚ ਆਪਣਾ ਚੰਗਾ ਰਾਜ ਪ੍ਰਤਾਪ ਕਾਇਮ ਕੀਤਾ। ਇਨ੍ਹਾਂ ਦੇ ਜ਼ੋਰ ਦੇ ਜਮਾਨੇ ਬਿਆਸ ਤੋਂ ਝਨਾਂ ਤਕ ਦੇ ਇਲਾਕੇ ਦਾ ਨਾਂ ‘ਟੱਕ ਦੇਸ਼’ ਪਿਆ। ਹੋ ਸਕਦਾ ਹੈ ਇਸ ਵਿਚ ਕੁਛ ਭੁਗੋਲਕ ਸੀਮਾਂ ਦੀ ਵਾਧ ਘਾਟ ਵੀ ਹੋਵੇ। ਪੂਰਾਣੇ ਕੋਸ਼ਕਾਰ ਅਮਰ ਸਿੰਹ ਤੇ ਸ੍ਰੀ ਹੇਮ ਚੰਦ੍ਰ ਆਦਿ ਟੱਕ ਦਾ ਅਰਥ ‘ਵਾਹੀਕ ਦੇਸ਼’ ਦਾ ਵਾਸੀਂ ਕਰਦੇ ਹਨ ਕਿਉਂਕਿ ਟੱਕ ਲੋਕਾਂ ਦਾ ਇਥੇ ਹੀ ਬਾਹਲਾਂ ਵਸੇਂਦਾ ਸੀ। ‘ਟੱਕ’ ਨਾਂ, ਰਾਜ ਤਰੰਗਣੀ ਵਿਚ ਵੀ ‘ਵਾਹੀਕ ਦੇਸ਼’ ਲਈ ਵਰਤਿਆ ਗਿਆ ਹੈ।⁵

‘ਬ੍ਰਿਹਤ ਕੋਸ਼’ ਵਿਚ ਇਕ ਥਾਂ ਲਿਖਿਆ ਹੈ ਕਿ ‘ਕੁਟਿਕਾ’ ਪਦ (ਲੜਕੀ ਦੇ ਅਰਥਾਂ

ੴ ਵਿਸ਼ਵ ਬਾਣੀ, ਇਲਾਹਾਬਾਦ ਜੁਲਾਈ 1949

੫ ਦੇ ਸੰਸਕ੍ਰਿਤ ਇੰਗਲਿਸ਼ ਡਿਕਸ਼ਨਰੀ (ਮੇਨੋਅਰ ਵਿਲੀਅਮਜ਼)—ਪੰਨਾ 429।

ਪਾਇਓ ਸਦ ਮਹਾਰਣਵੇ—ਪੰਨਾ 459

ਵਿਚ) ਟੱਕ ਦੇਸ਼ ਵਾਲੇ ਬੋਲਦੇ ਹਨ, ਸ਼ਾਈਦ ਇਸੇ ਦਾ ਘਸ ਕੇ ਨਿਕਾ ਹਾਰਾ ਰੂਪ 'ਕੁੜੀ' ਹੈ। ਇਨ੍ਹਾਂ ਪ੍ਰਮਾਣਾਂ ਤੋਂ ਸਿਧ ਹੈ ਕਿ ਸਾਰੇ 'ਸਪਤ ਸਿੰਧੁ' ਦਾ ਤਾਂ ਨਹੀਂ, ਤਕੜੇ ਹਿੱਸੇ ਦਾ ਨਾਮ ਟੱਕ ਦੇਸ਼ ਰਿਹਾ। ਚੀਜ਼ੀ ਯਾਤਰੀ ਹਿਉਨਸਾਂਗ (641 ਈ.) ਗੰਧਾਰ ਦੇਸ਼ (ਕੰਧਾਰ) ਤੋਂ ਬਾਦ ਟੱਕ ਦੇਸ਼ ਦਾ ਜ਼ਿਕਰ ਕਰਦਾ ਇਸ ਦੀ ਸਿੰਧ ਤੋਂ ਬਿਆਸ ਤਕ ਹੱਦ ਦਸਦਾ ਹੈ। ਸੁਲੋਮਾਨ (851 ਈ.) ਰੇ ਮਾਸਉਂਦੀ (915) ਵੀ 'ਟੱਕੀ' ਦੇ ਇਲਾਕੇ ਦਾ ਵਰਣਨ ਕਰਦੇ ਹਨ।¹

ਟਕਸ਼ਿਲਾ ਯਾ ਸੰਸਕ੍ਰਿਤ ਰੂਪ 'ਤਖਛ ਸਿਲਾ' ਨਾਮੀ ਪੁਰਾਣਾ ਸ਼ਹਿਰ ਇਨ੍ਹਾਂ ਟੱਕ ਲੋਕਾਂ ਦੀ ਹੀ ਰਾਜਧਾਨੀ ਸੀ। ਕਈ ਇਹ ਲਿਖਦੇ ਹਨ ਕਿ ਭਰਤ ਦੇ ਪੁਤਰ ਤਖਛ ਨੇ ਤਖਛ-ਸਿਲਾ (ਮੌਜੂਦਾ ਟੈਕਸ਼ਿਲਾ) ਵਸਾਇਆ। ਮੁਕਦੀ ਗੱਲ ਟੈਕਸ਼ਿਲਾ ਅਜ ਤੋਂ ਢਾਈ ਹਜ਼ਾਰ ਵਰ੍ਹੇ ਪੁਰਾਣਾ ਸ਼ਹਿਰ ਸੀ ਤੇ ਚੰਗਾ ਵਿਦਿਆਕ ਕੇਂਦਰ ਸੀ, ਪਾਣਿਨੀ ਆਦਿ ਮਹਾਂ ਪਡੜ ਇਥੋਂ ਦੇ ਹੀ ਵਿਦਿਆਰਥੀ ਸਨ। ਅਸਤਾਧਿਆਈ ਦੇ 4-3-93 ਸੂਤਰ ਵਿਚ ਵੀ 'ਤਖਛਸਿਲਾ' ਦਾ ਨਾਂ ਆਇਆ ਹੈ। ਇਸ ਪੁਰਾਣੇ ਵਿਤ੍ਰਿਆਈ ਵਾਲੇ ਸ਼ਹਿਰ ਦਾ ਨਾਂ ਹੀ ਇਹ ਗੱਲ ਦੱਸਣ ਲਈ ਕਾਹੀ ਹੈ ਕਿ ਟੱਕੂ ਜਾਤੀ ਦਾ ਕਿਤਨਾ ਪ੍ਰਤਾਪ ਸੀ ਤੇ ਉਨ੍ਹਾਂ ਦੀ ਵਿਆਪਕਤਾ ਨੇ ਹੀ ਸਾਡੇ ਪ੍ਰਾਂਤ ਦਾ ਨਾਂ ਟੱਕ ਪਾਇਆ। ਇਸੇ ਟੱਕ ਦੇਸ਼ ਦੀ ਬੋਲੀ ਟੱਕੀ ਤੇ ਇਥੇ ਵਰਤੀ ਜਾਣ ਵਾਲੀ ਲਿਪੀ 'ਟਾਕਰੀ' ਕਹਿਲਾਈ। ਟਾਕਰੀ ਨੂੰ ਠਾਕਰਾਂ ਦੀ ਲਿਪੀ ਆਖਣਾ ਭੁੱਲ ਹੈ।

(5) ਪੰਜ-ਨਦ—'ਸਪਤ ਸਿੰਧੁ' ਨਾਂ ਤੋਂ ਬਾਦ ਜਿਸ ਨਾਂ ਨੂੰ ਜ਼ਿਆਦਾ ਪ੍ਰਸਿੰਧੀ ਮਿਲੀ, ਉਹ 'ਪੰਜ ਨਦ' ਹੈ। ਰਾਜਨੀਤਕ ਮਾਰ ਤੇ ਕੁਦਰਤੀ ਮਾਰ ਨੇ ਸਪਤ-ਸਿੰਧੁ ਵਿਚੋਂ ਦੋ ਦਰਿਆ ਕੱਟ ਦਿੱਤੇ। ਸਿੰਘ ਕਾਬਲ ਨਾਲ ਜੁੜ ਗਿਆ ਤੇ ਸਰਸੂਰੀ ਵੈਸੇ ਮੁਕ ਸੁਕ ਗਈ, ਰੋਪੜ ਲਾਗੇ ਵਹਿੰਦੀ* ਸਰਸਾ ਨਦੀ ਦਾ ਨਾਂ ਇਸੇ ਸਰਸੂਰੀ ਦਾ ਸੰਬੰਧ ਰੂਪ ਹੈ ਤੇ ਅੰਬਾਲੇ ਲਾਗੇ ਚਲਦੀ ਪੱਗਰ ਨਦੀ ਇਸ ਦੇ ਵਹਿਣ ਦਾ ਬਾਕੀ ਨਿਸ਼ਾਨ। ਅੰਬਾਲੇ ਸ਼ਬਦ ਦਾ ਮੂਲ ਰੂਪ ਵੀ 'ਆਊ-ਬਾਲਿਐੰ' ਹੈ, ਇਸ ਦਾ ਅਰਥ ਹੈ ਨੂੰਘੇ ਪਾਣੀ ਯਾ ਜਲ-ਪ੍ਰਵਾਹ ਵਾਲੀ ਥਾਂ।

(ਪਾਇਆਂ ਲੱਛੀ ਨਾਮ ਮਾਲਾ, ਪੰਨਾ 10)

ਸੋ ਸਰਸੂਰੀ ਤੇ ਸਿੰਘ ਨੂੰ ਛੱਡ ਕੇ ਪੰਜ ਦਰਿਆਵਾਂ ਦੀ ਪਰਤੀ ਦਾ ਨਾਂ 'ਪੰਜ ਨਦ' ਪਿਆ। ਸੰਸਕ੍ਰਿਤ ਵਿਚ ਪਾਣੀ ਦੇ ਛੋਟੇ ਵਹਿਣ ਨੂੰ 'ਨਦੀ' ਤੇ ਵੱਡੇ ਵਹਿਣ ਨੂੰ 'ਨਦ'

*ਅੰਨੇਸ਼ਿਐਂਟ ਜੁਗਰਾਫੀ ਆਫ ਇੰਡੀਆ (ਜ. ਕਨਿੰਘਮ) ਪੰਨਾ 170-75

ਝੁਟੱਕ ਲੋਕ ਪੰਜਾਬ ਤੋਂ ਵਧ ਕੇ ਰਾਜਸਥਾਨ ਤੇ ਗੁਜਰਾਤ ਵਲ ਵੀ ਫੈਲੇ, ਮੁਨਸੀ ਦੇਵੀ ਪ੍ਰਸਾਦ ਲਿਖਦੇ ਹਨ—‘ਮਾਰਵਾੜ ਵਿਚ ਕਲਾਲਾਂ ਦੀ ਇਕ ਸ਼ਾਬ ਹੈ, ਜੋ ਆਪਣਾ ਮੁਢ੍ਹ ਟੱਕ ਜਾਤੀ ਦੇ ਰਾਜਪੁਤਾਂ ਵਿਚੋਂ ਦਸਦੇ ਹਨ। ਇਸੇ ਤਰ੍ਹਾਂ ਗੁਜਰਾਤ ਦੇ ਬਾਦਸ਼ਾਹ ਵੀ ‘ਟੱਕ ਗੋਤੀ’ ਕਲਾਲਾਂ ਵਿਚੋਂ ਸਨ, ਇਨ੍ਹਾਂ ਦੇ ਇਤਿਹਾਸ ਵਿਚ ਇਨ੍ਹਾਂ ਨੂੰ ਟੱਕ ਹੀ ਲਿਖਿਆ ਗਿਆ ਹੈ। [ਭਾਰਤ ਕੇ ਪ੍ਰਾਚੀਨ ਰਾਜਬੰਸ, ਦੀ ਭੂਮਿਕਾ, ਪੰਨਾ 13, 14।] ਸੱਯਦ ਲਤੀਹ (ਪੰਨਾ 56) ਦੇ ਲਿਖਣ ਅਨੁਸਾਰ ਜੱਟ ਵੀ ਟੱਕਾਂ ਦੀ ਹੀ ਇਕ ਸ਼ਾਬ ਹੈ। ਅਜ ਕਲ ਪੰਜਾਬ ਵਿਚ ਟਕ ਯਾ ਤਖਛਕ ਬੰਸੀ ਲੋਕ ਹਰਿਆਣਾ ਪ੍ਰਾਂਤ ਦੇ ਜਾਇ ਇਲਾਕੇ ਵਿਚ ਆਮ ਮਿਲਦੇ ਹਨ।

*ਸਰਸੂਰੀ ਸ਼ਬਦ ਦਾ ਪ੍ਰਾਚੀਨ ਰੂਪ 'ਸਰਸਈ' ਹੈ, ਇਸੇ ਦਾ ਨਿਕਾ ਰੂਪ ਸਰਸਾ ਜਾਪਦਾ ਹੈ।

[ਪਾਇਆਂ ਲੱਛੀ ਨਾਮਸਾਲਾ (ਕੋਸ਼) ਪੰਨਾ 7]

ਆਖਦੇ ਹਨ, ਨਦ ਦਾ ਅਰਥ ਹੈ ਦਰਿਆ । 'ਪੰਜ ਨਦ' ਨਾਮ ਦੇਸ਼ ਲਈ ਰਾਮਾਇਣ, ਮਹਾਭਾਗਤ ਤੇ ਰਾਜਤਰੰਗਣੀ ਵਿਚ ਵਰਤਿਆ ਮਿਲਦਾ ਹੈ ।

ਸਤਲੁਜ, ਬਿਆਸ, ਰਾਵੀ, ਜਿਹਲਮ ਤੇ ਝਨੀ—ਇਹ ਪੰਜੇ ਦਰਿਆ ਮੁਲਤਾਨੋਂ ਅਗੇ ਮਿਠਣਕੋਟ ਲਾਗੇ ਇਕੱਠੇ ਹੋ ਜਾਂਦੇ ਹਨ । ਇਨ੍ਹਾਂ ਦੇ ਸੰਗਮ ਸਥਾਨ ਨੂੰ ਵੀ 'ਪੰਜ ਨਦ' ਕਿਹਾ ਜਾਂਦਾ ਹੈ ਤੇ ਜਦੋਂ ਇਹ ਪੰਜੇ ਮਿਲ ਕੇ ਤੇ ਸਿੰਧ ਦਰਿਆ ਕੁਛ ਥਾਂ ਬਰਾਬਰ ਬਰਾਬਰ ਚਲਦੇ ਹਨ ਤਾਂ ਇਹ ਪੰਜਾਂ ਦੇ ਮੇਲ ਤੋਂ ਬਣਿਆ ਵੱਡਾ ਦਰਿਆ ਵੀ 'ਪੰਜ ਨਦ' ਕਹਾਉਂਦਾ ਹੈ ਤੇ ਅੰਤ ਇਹ ਸਿੰਧ ਦਰਿਆ ਨਾਲ ਮਿਲ ਕੇ ਸਾਗਰ ਵਿਚ ਜਾ ਪੈਂਦਾ ਹੈ । ਸੋ 'ਪੰਜ ਨਦ' ਦੇ ਤਿੰਨ ਅੜਥ ਹੋਏ, 1. ਪੰਜਾਂ ਦਰਿਆਵਾਂ ਦਾ ਦੇਸ਼ । 2. ਪੰਜਾਂ ਦਰਿਆਵਾਂ ਦਾ ਸੰਗਮ ਸਥਾਨ । 3. ਪੰਜਾਂ ਦਰਿਆਵਾਂ ਤੋਂ ਮਿਲ ਕੇ ਬਣਿਆ ਵੱਡਾ ਦਰਿਆ ।

6. ਪੰਜਾਬ—ਪੰਜਾਬ ਸ਼ਬਦ ਇਸੇ 'ਪੰਜ ਨਦ' ਦਾ ਵਾਰਸੀ ਤਰਜਮਾ ਹੈ । ਇਹ ਨਾ

ਫੇਂਦੇ ਸੰਸਕ੍ਰਿਤ ਇੰਗਲੰਡ ਡਿਕਸ਼ਨਰੀ, (ਮੌਨੀਅਰ ਵਿਲੀਅਮਜ਼) ਪੰਨਾ 576

ਪੰਜਵੇਂ ਅਜ ਕਲ, ਪੰਜਾਬ ਦੇ ਹਿੱਸਿਆਂ ਦੇ—ਪੱਠੋਹਾਰ, ਥਾਰ, ਮਾਝਾ, ਦੁਆਬਾ, ਮਾਲਵਾ, ਪੂਆਧ ਆਦਿ ਨਾਂ ਹਨ, ਇਸ ਤਰ੍ਹਾਂ ਪੂਰਾਂ ਸਮੇਂ ਵਿਚ ਵੀ ਕਈ ਇਲਾਕਿਆਂ ਨਾਂ ਸਨ ਪਰ ਉਹ ਸਮੁੱਚੇ ਦੇਸ਼ ਦੇ ਬੋਧਕ ਨਹੀਂ ਸਨ । ਮਿਸਾਲ ਲਈ ਕੁਝ ਨਾਵਾਂ ਦਾ ਜ਼ਿਕਰ ਕੀਤਾ ਜਾਂਦਾ ਹੈ :—

ਯੋਧੇਯ ਸਤਲੁਜ ਤੇ ਜਮਨਾ ਵਿਚਕਾਰ ਦਾ ਇਲਾਕਾ ਜਿਥੇ ਕਿ ਕਿਸੇ ਸਮੇਂ 'ਯੋਧੇਯ' ਗਣ ਦਾ ਰਾਜ ਪ੍ਰਤਾਪ ਸੀ । 'ਯੋਧੇਯ ਗਣਜਜ ਜਜ' ਇਸ ਲਿਖਤ ਦੇ ਇਨ੍ਹਾਂ ਦੇ ਸਿੱਕੇ ਮਿਲੇ ਹਨ । [ਵਿਕ੍ਰਮ ਸਿਮੂਤੀ ਗ੍ਰੰਥ, ਪੰਨਾ 222]

ਸਾਰਸੂਤ—ਸਰਸੂਤੀ ਕੰਢੇ (ਅੰਬਾਲੇ ਰੱਪੜ ਲਾਗੇ) ਦਾ ਇਲਾਕਾ ।

ਕੁਰੂ—ਥਾਨੇਸਰ ਤੋਂ ਦਿਲੀ ਤਕ ਦਾ ਇਲਾਕਾ, ਕੁਰਖੇਰ ਇਸ ਦਾ ਬਾਕੀ ਨਿਸ਼ਾਨ ਹੈ ।

ਬ੍ਰਹਮਾਵਰਤ—ਸਰਸੂਤੀ ਤੇ ਦਿ੍ਵਸਵਤੀ (ਘੱਗਰ) ਦੇ ਵਿਚਕਾਰਲਾ ਦੇਸ਼ ਜੋ 56 ਮੀਲ ਲੰਮਾ ਤੇ 20 ਤੋਂ 40 ਮੀਲ ਤਕ ਚੌੜਾ ਸੀ (ਮਹਾਨ ਕੇਸ, ਪੰਨਾ 2286) ਬਾਦ ਵਿਚ ਇਹ ਨਾਂ ਪ੍ਰਯਾਗ ਤਕ ਦੇ ਦੇਸ਼ ਦਾ ਵੀ ਰਿਹਾ ।

ਜਾਂਗਲ—ਮਨੁ ਸਿਮੂਤੀ ਵਿਚ ਕੁਰੂ ਨਾਲ ਜਾਂਗਲ ਦੇਸ਼ ਦਾ ਵੀ ਵਰਣਨ ਹੈ ਤੇ ਇਸ ਨੂੰ ਖੁਸ਼ਕ ਇਲਾਕਾ ਦਸਿਆ ਹੈ । ਇਹ ਮਾਲਵੇ ਦਾ ਇਲਾਕਾ ਹੈ, ਅਜ ਕਲ ਵੀ ਇਸ ਨੂੰ 'ਜਾਂਗਲ' ਕਿਹਾ ਜਾਂਦਾ ਹੈ ।

ਮਾਲਵ—ਅਜ ਕਲ ਦਾ ਮਾਲਵਾ, ਕਿਸੇ ਜ਼ਮਾਨੇ ਮਾਲਵ ਜਾਤੀ ਦਾ ਪੰਜਾਬ ਵਿਚ ਬੜਾ ਜ਼ੋਰ ਸੀ । ਯੂਨਾਨੀ ਇਤਿਹਾਸਕਾਰਾਂ ਕਰੀਟੋਅਸ ਤੇ ਏਰੀਅਨ ਆਦਿ ਨੇ ਇਨ੍ਹਾਂ ਦੇ ਆਜ਼ਾਦੀ ਪਰੰਪਰਾ ਤੇ ਜੁਧ-ਪ੍ਰੇਮੀ ਹੋਣ ਦੀ ਸਾਖ ਭਰੀ ਹੈ । ਇਸੇ ਜਾਤੀ ਦੇ ਬਜੂਰਗਾਂ ਦੀ ਆਦਿ—ਬੱਧਾ ਪੰਜਾਬ ਦਾ ਮਾਲਵਾ ਹੈ (ਵਿਸਥਾਰ ਲਈ ਦੇਖੋ ਪੰਨਾ 96)

ਭਾਟੀ ਦੇਸ਼—ਮਾਲਵੇ ਨੂੰ ਭਾਟੀ ਦੇਸ਼ ਵੀ ਕਿਹਾ ਗਿਆ ਹੈ । ਭਾਟੀ ਰਾਜਪੂਤ ਚੰਦ ਬੰਸੀ ਯਾਦਵਾਂ ਦੀ ਐਲਾਦ ਕਰੇ ਜਾਂਦੇ ਹਨ । ਭਟਿੰਡਾ ਇਨ੍ਹਾਂ ਦੀ ਤਾਕਤ ਦਾ ਯਾਦਗਾਰੀ ਨਿਸ਼ਾਨ ਹੈ ਤੇ ਭੱਟੀਆਂ ਦੇ ਕਈ ਪਿੰਡ ਵੀ ਮਿਲਦੇ ਹਨ । 'ਇਨ੍ਹਾਂ ਕਾਢੀ ਸਮਾਂ ਬਲਖ ਬੁਖਾਰੀ

ਕਦੇ ਤੁਰਿਆ ? ਇਸ ਗੱਲ ਦਾ ਸੰਬੰਧ ਮੁਸਲਮ ਭਾਰੀਖ ਨਾਲ ਹੈ । ਮੁਸਲਮਾਨਾਂ ਦਾ ਪਹਿਲਾਂ ਖੜ੍ਹਾ ਹਜ਼ਰਤ ਉਮਰ ਦੀ ਖਿਲਾਫ਼ਤ ਸਮੇਂ 636 ਈ: ਵਿਚ ਹਿੰਦੁਸਤਾਨ ਆਇਆ । ਬਾਦ ਵਿਚ ਕਈ ਵਪਾਰੀ ਥੋੜੇ ਪੁਜੇ । 712 ਈ: ਵਿਚ ਮੁਹੰਮਦ ਬਿਕ ਕਾਸਮ ਨੇ ਸਿੰਘ ਤੇ ਧਾਰਾ ਕੀਤਾ । ਇਸ ਸਮੇਂ ਮਾਲਾਬਾਰ (ਮਦਰਾਸ) ਵਲ ਅਰਬੀ ਵਸਤੀਆਂ ਵਸ ਪਈਆਂ ਸਨ ।

 ਤੇ ਗਜ਼ਨੀ ਵਲ ਰਾਜ ਕੀਤਾ, ਤੁਰਕਾਂ ਦੇ ਚੌਰ ਸਮੇਂ ਪੰਜਾਬ ਵਲ ਧੱਕੇ ਗਏ, ਕਾਫ਼ੀ ਅਜਾਂ ਇਥੇ ਰਹੇ ਤੇ ਭਾਟੀਆਂ ਦੀ ਸਾਥ ਭਟਨੇਰ ਵਿਚ ਰਹਿੰਦਿਆਂ ਇਥੋਂ ਹੀ ਚਲੀ । ਭਟਨੇਰ ਤੋਂ ਤਨੋਟ, ਤਨੋਟ ਤੋਂ ਦੇਰਾਵਰ, ਦੇਰਾਵਰ ਤੋਂ ਜੈਸਲਜੌਰ ਪਹੁੰਚੇ ਜਿਥੇ ਕਿ ਅਜਕਲ ਇਨ੍ਹਾਂ ਦਾ ਗੜ੍ਹ ਹੈ ।

[ਰੀਪੋਰਟ ਮਰਦਾਮ ਸ਼ੁਮਾਰੀ ਰਾਜ ਮਾਰਵਾੜ, ਤੀਜਾ ਹਿੱਸਾ, ਪੰਨਾ 9, 1951]

ਸਵਾਲਖ—ਪੰਜਾਬ ਦੇ ਪਹਾੜੀ ਇਲਕੇ ਦਾ ਨਾਂ ਹੈ ਜਿਸ ਨੂੰ ਅਜ ਕਲ 'ਸਿਵਾਲਕ' ਕਹਿੰਦੇ ਹਨ । ਸੰਸਕ੍ਰਿਤ ਵਿਚ ਇਸੇ ਨੂੰ 'ਸਪਾਦ-ਲਖਛ' ਕਿਹਾ ਗਿਆ ਹੈ । ਇਥੇ ਦੇ ਬਹਾਦਰ ਪੰਜਾਬੀਆਂ ਹੀ ਰਾਜਪੁਤਾਨੇ ਪਹੁੰਚ ਕੇ ਆਪਣੇ ਰਾਜ ਕਾਇਮ ਕੀਤੇ । ਚੌਹਾਨ ਰਾਜਪੁਤ ਪਹਿਲੇ ਸਵਾਲਖੀਆਂ ਚੌਹਾਨ ਕਹਾਉਂ ਦੇ ਸਨ, ਇਸ ਤੋਂ ਮਾਲੂਮ ਹੁੰਦਾ ਹੈ ਇਨ੍ਹਾਂ ਦਾ ਵਡੇਰਾ ਵਾਸਦੇ ਵੱਡੇ ਸਵਾਲਖ ਪਹਾੜ ਵਲੋਂ ਆਇਆ, ਇਹ ਪਹਾੜ ਪੰਜਾਬ ਵਿਚ ਹੈ । ਸਵਾਲਖ ਦਾ ਅਰਥ ਇਤਾ ਦਸਿਆ ਜਾਂਦਾ ਹੈ, ਇਸ ਕਤਾਰ ਵਿਚ ਛੋਟੇ ਵੱਡੇ ਸਵਾਲ ਲੱਖ ਪਹਾੜ ਹਨ ਜੈਸਾ ਕਿ ਬਾਬਰ ਨੇ ਵੀ ਆਪਣੀ ਭਾਇਂ ਵਿਚ ਲਿਖਿਆ ਹੈ । . . . ਅਜ ਕਲ ਲੋਕ ਸਾਂਭਰ, ਅਜਮੇਰ, ਤੇ ਨਾਗਰ ਨੂੰ 'ਸਪਾਦ ਲਖਛ ਦੇਸ' ਸਮਝਦੇ ਹਨ ਮਕਰ ਅਸਲ ਵਿਚ ਨਾਂਗੀਰ ਦੇ ਥੋੜੇ ਜੋਹੇ ਪਿੰਡ 'ਸਵਾਲਕ' ਕਹਾਉਂ ਦੇ ਹਨ ਜਿਥੇ ਕਿ 'ਸਵਾਲਖ' ਤੋਂ ਆਏ ਜੱਤ ਵਸੇ ਹੋਏ ਹਨ ।

[ਭਾਰਤ ਕੇ ਪ੍ਰਾਚੀਨ ਰਾਜਬੰਸ ਦੀ ਭੂਮਿਕਾ (ਮੁਨਥੀ ਦੇਵੀ ਪ੍ਰਸਾਦ) ਪੰਨਾ 24]

1427 ਈ: ਦੀ ਲਿਖੀ 'ਵਿਗਯਪਤੀ ਤ੍ਰੂਬੇਣੀ' ਕ੍ਰਿਤ ਜ਼ਜ ਸਾਗਰ ਉਪਾਧਿਆਈ ਵਿਚ ਵੀ 'ਸਿਵਾਲਖ' ਸ਼ਬਦ ਵਰਤਿਆ ਮਿਲਦਾ ਹੈ । ਪਠਾਣੀ ਸਮੇਂ ਤਕ ਦੇ ਇਤਿਹਾਸਕਾਰ ਪੂਰਬੀ ਪੰਜਾਬ ਨੂੰ 'ਸਿਵਾਲਕ' ਲਿਖਦੇ ਆਏ ਹਨ ।

ਕੈਕੜ—ਪੱਛਮੀ ਪੰਜਾਬ ਦੇ ਤਕੜੇ ਹਿੱਸੇ ਦਾ ਪੁਰਾਣਾ ਨਾਂ, ਅਸਟਾਧਿਆਈ ਦੇ 7/3/2 ਸੂਤ ਵਿਚ ਇਹ ਨਾਂ ਮਿਲਦਾ ਹੈ । ਕਈ ਕਹਿੰਦੇ ਹਨ, ਦਸ਼ਰਥ ਦੀ ਰਾਣੀ ਕੈਕੜੀ ਇਸੇ ਇਲਾਕੇ ਦੀ ਸੀ ।

ਸੰਬੀਰ—ਪੱਛਮੀ ਪੰਜਾਬ ਦੇ ਇਕ ਹਿੱਸੇ ਦਾ ਨਾਂ ਸੀ । ਅਸਟਾਧਿਆਈ ਦੇ 4/2/71 ਸੂਤ ਵਿਚ ਇਹ ਨਾਂ ਮਿਲਦਾ ਹੈ ।

ਭਦਾਨਕ—ਜੇਹਲਮ ਤੇ ਗੁਜਰਾਤ ਦੇ ਇਲਕੇ ਦਾ ਨਾਂ ।

ਪੈਸ਼ਾਚ—ਇਹ ਨਾਂ ਇਕੱਲੇ ਪੰਜਾਬ ਲਈ ਤਾਂ ਭਾਵੇਂ ਨਹੀਂ ਸੀ ਪਰ ਪੱਛਮੀ ਪੰਜਾਬ ਦਾ ਹਿੱਸਾ ਇਸ ਨਾਂ ਹੇਠ ਆ ਜਾਂਦਾ ਸੀ ।

ਮਿਛ ਦੇਸ—ਮੁਸਲਮਾਨੀ ਆਮਦ ਤੇ ਪੱਛਮੀ ਪੰਜਾਬ ਦੇ ਮੁਲਤਾਨ ਦੇ ਇਲਾਕੇ ਦਾ ਨਾਂ ਬਾਹਮਣਾਂ 'ਮਛੇਛ ਦੇਸ' ਰਖ ਲਿਆ ਸੀ । 10ਵੀਂ ਸਦੀ ਦੇ, ਮੁਲਤਾਨ ਦੇ ਕਈ ਅੰਦਰੋਹਾਲਾਂ ਨੇ ਇਸ ਨੂੰ ਆਪਣੀ ਬੋਲੀ (ਅਪਕ੍ਰੋਸ਼) ਵਿਚ 'ਮਿਛ ਦੇਸ' ਕਿਹਾ ਹੈ । [ਸੰਨੋਹ ਰਾਸਾਇ, ਛੰਦ 3]

ਕਈ ਥੁਨੀ-ਸਮਾਨਤਾ ਕਾਰਨ 'ਪੰਚਾਲ' ਨਾਂ ਵੀ ਪੰਜਾਬ ਦਾ ਹੀ ਵਾਚਕ ਸਮਝਦੇ ਹਨ ਪਰ ਮੈਕਸਮੂਲਰ ਤੇ ਕਠਿੰਘਮ ਆਦਿ ਦੇ ਲਿਖਣ ਅਨੁਸਾਰ ਗੰਗਾ ਜ਼ਮਨਾ ਦੇ ਵਿਚਕਾਰਲੇ ਇਕ ਹਿੱਸੇ ਨੂੰ 'ਪੰਚਾਲ' ਕਿਹਾ ਜਾਂਦਾ ਸੀ ।

[ਦੀ ਅਰਲੀ ਹਿਸਟਰੀ ਆਫ ਇੰਡੀਆ । (ਏ. ਵੀ. ਸਮਿਤ) ਪੰਨਾ 193]

ਵਧਾਰੀਆਂ ਤੇ ਸਿਪਾਹੀਆਂ ਦੇ ਨਾਲ ਨਾਲ ਮੁਸਲਮਾਨ ਫ਼ਕੀਰ ਵੀ ਇਸਲਾਮ ਦਾ ਪੈਗਾਮ ਟੇਢੁ ਕੇ ਚਾਅ ਨਾਲ ਹਿੰਦ ਆ ਰਹੇ ਸਨ। ਪਹਿਲਾਂ ਪਹਿਲਾਂ ਤਾਂ ਅਰਬੀ ਆਏ। ਫਿਰ ਫਾਰਸੀ ਬੋਲਣ ਵਾਲੇ ਦੀਹਾਨੀ ਮੁਗਲਮਾਨ ਵੀ ਆਉਣ ਲੱਗੇ। ਇਨ੍ਹਾਂ ਨਾਲ ਹੀ ਪੰਜਾਬ ਦੇ ਸਰਹੌਦੀ ਇਲਾਕਿਆਂ ਵਿਚ ਅਹੁਭੀ ਫਾਰਸੀ ਲਡੜਾਂ ਦਾ ਵਰਤਾਰਾ ਹੋਣਾ ਸ਼ੁਰੂ ਹੋਇਆ।

ਇਮਤਿਖੌਰੀ (340 ਹਿ:—932 ਈ:) ਲਿਖਦਾ ਹੈ, ‘ਮੁਲਤਾਨ ਦਾ ਅਮੀਰ ਹਾਥੀ ਉਤੇ ਜੱਤੇ ਕੇ ਜੇਮੇ ਦੀ ਨਿਆਜ ਪੜ੍ਹਨ ਲਈ ਜਾਮਾ ਮਸੀਤ ਵਿਚ ਜਾਂਦਾ ਹੈ’ ਮੁਲਤਾਨ ਦੇ ਲੋਕ ਪੜਮਾ ਪਹਿਲਾਂ ਤੇ ਜ਼ਿਆਦਾਤਰ ਫਾਰਸੀ ਤੇ ਸਿੰਧੀ ਬੋਲਦੇ ਹਨ।’ ਇਥਨ ਹੈਕਲ (367 ਹਿ:—978) ਲਿਖਦਾ ਹੈ, ‘ਮੁਲਤਾਨ ਵਿਚ ਹਿੰਦੂ ਮੁਸਲਮਾਨਾਂ ਦਾ ਲਿਚਾਸ ਇਕੋ ਜੇਹਾ ਹੈ, ਕੇਂਤ ਪਿਛੇ ਛਡਣ ਦੀ ਚਾਲ ਵੀ ਰਲਦੀ ਹੈ। ਮਨਸੂਰ, ਮੁਲਤਾਨ ਤੇ ਇਸ ਦੇ ਆਸ ਪਾਸ ਦੇ ਥਾਵਾਂ ਵਿਚ ਅਰਬੀ ਤੇ ਸਿੰਧੀ ਬੋਲੀ ਜਾਂਦੀ ਹੈ ਤੇ ਮਕਰਾਨ ਵਾਲਿਆਂ ਦੀ ਬੋਲੀ ਮਕਰਾਨੀ ਤੇ ਫਾਰਸੀ ਹੈ।’

ਇਸੇ ਤਰ੍ਹਾਂ ਬੁਸ਼ਾਹਰੀ (357 ਹਿ:—986) ਆਖਦਾ ਹੈ, ‘ਮੁਲਤਾਨ ਉੱਵੇਂ ਤਾਂ ਮਨਸੂਰ ਤੋਂ ਛੋਟਾ ਹੈ ਪਰ ਵਸੋਂ ਉਸ ਤੋਂ ਵਧੀਕ ਹੈ ਸਭ ਲੋਕ ਖੁਸ਼-ਦਿਲ ਤੇ ਸੀਲ ਸੁਕਾ ਦੇ ਹਨ, ਫਾਰਸੀ ਜ਼ਬਾਨ ਸਮਝੀ ਜਾਂਦੀ ਹੈ।’ [‘ਅਰਬ ਔਰ ਭਾਰਤ ਕੇ ਸਬੰਧ’]

ਕ੍ਰਿਤ ਸਲੋਮਾਨ ਨਦਵੀ, ਪੰਨਾ : 67-69

ਇਨ੍ਹਾਂ ਲਿਖਤਾਂ ਤੋਂ ਪਤਾ ਲਗਦਾ ਹੈ ਕਿ ਮੁਸਲਮਾਨਾਂ ਦਾ ਮੁਲਤਾਨ ਵਲ ਤਕਤਾ ਪ੍ਰਭਾਵ ਸੀ ਅਤੇ ਫਾਰਸੀ ਜ਼ਬਾਨ ਬੋਲੀ ਅਤੇ ਸਮਝਾ ਜਾਣ ਲਗ ਪਈ ਸੀ। ਇਸ ਮੌਕੇ ਹੀ ਪੰਜ ਦਰਿਆਵਾਂ ਦੇ ਸੰਗਮ ਯਾਂ ‘ਪੰਜ ਨਦੀ’ ਦਰਿਆ ਨੂੰ ਕਿਸੇ ਪੰਜ-ਆਬ ਆਖ ਕੇ ਫਾਰਸੀ ਰੂਪ ਵਿਚ ਤਰਜਮਾਇਆ। ਸੇਰਾ ਵਿਚਾਰ ਹੈ ਕਿ ਪਹਿਲਾਂ ਪੰਜਾਂ ਦਰਿਆਵਾਂ ਦੇ ਜੰਕਸ਼ਨ ਯਾਂ ਇਨ੍ਹਾਂ ਦੇ ਮੈਲ ਤੋਂ ਬਣੇ ਵਡੇ ਦਰਿਆ-ਪੰਜ-ਨਦ ਦਾ ਨਾਂ ਹੀ ਪੰਜ-ਆਬ ਪਿਆ ਹੋਵੇਗਾ। ਕਿਉਂਕਿ ਇਹ ਸੰਗਮ ਸਥਾਨ ਤੇ ਵੱਡਾ ਦਰਿਆ ਮੁਲਤਾਨ ਦੇ ਲਾਗੇ ਹੀ ਪੈਂਦੇ ਸਨ।

ਜਿਸ ਤਰ੍ਹਾਂ ਦੀਰਾਨ ਵਾਲਿਆਂ ਸਿੰਘ ਦਰਿਆ ਦੇ ਨਾਂ ਨੂੰ ਆਪਣੇ ਉਚਾਰਨ ਅਨੁਸਾਰ ‘ਹਿੰਦ’ ਆਖਿਆ ਸੀ ਤੇ ਬਾਦ ਵਿਚ ਸਿੰਘ ਪਾਰ ਦੇ ਸਾਰੇ ਦੇਸ਼ ਨੂੰ ‘ਹਿੰਦ’ ਕਹਿਣਾ ਸ਼ੁਰੂ ਕਰ ਦਿਤਾ, ਇਸੇ ਤਰ੍ਹਾਂ ‘ਪੰਜਨਦ’ ਦਰਿਆ ਨੂੰ ਪਹਿਲੇ ‘ਪੰਜ ਆਬ’ ਨਾਂ ਦਿਤਾ ਗਿਆ ਤੇ ਪਿਛੋਂ ਜਾ ਕੇ ਇਸੇ ਨਾਂ ਤੇ ਪੰਜ ਨਦੀ ਦੇਸ਼ ਦਾ ਨਾਮ ‘ਪੰਜਾਬ’ ਪਿਆ। ਇਹ ਗੱਲ ਗਜ਼ਨਵੀਆਂ ਦੇ ਸਮੇਂ ਦੀ ਜਪਦੀ ਹੈ ਜੇ ਕਿ 1021 ਤੋਂ 1186 ਈ. ਤੱਕ ਪੰਜਾਬ ਦੇ ਹੁਕਮਰਾਨ ਰਹੇ। ਲਾਹੌਰ ਇਨ੍ਹਾਂ ਦੀ ਰਾਜਧਾਨੀ ਸੀ ਤੇ ਇਸ ਦੇ ਕੁ ਸੌ ਵਰ੍ਹੇ ਦੇ ਅੰਦਰ ਫਾਰਸੀ ਦਾ ਪੰਜਾਬ ਵਿਚ ਖਾਸਾ ਪ੍ਰਭਾਵ ਜੰਮਿਆ, ਪੰਜਨਦ ਦਾ ਪੰਜ-ਆਬ ਨਾਂ ਇਸੇ ਸਮੇਂ ਚਾਲੂ ਹੋਇਆ। ਐਲਬਰਨੀ (1030) ਦਾ ‘ਪੰਜਨਦ’ ਨਾ ਵਰਤਣਾ ਵੀ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਗਜ਼ਨਵੀ ਰਾਜ ਦੇ ਮੁਢ ਵਿਚ ਜਾਂ ਪਹਿਲਾਂ ਪੰਜ-ਆਬ ਸ਼ਬਦ ਵਜੂਦ ਵਿਚ ਨਹੀਂ ਸੀ ਆਇਆ।

ਅਰਬ ਬੁਕੋਲ-ਵਿਖਿਆਨੀ ਇਥਨ ਖੁਰਦਾਦ ਬੇਹ (865 ਈ:) ਬਲੋਚਸਤਾਨ ਤੋਂ ਅੰਧਰਾਲੇ ਗੁਜਰਾਤ ਤਕ ਦੇ ਸਾਰੇ ਇਲਾਕੇ ਨੂੰ ‘ਸਿੰਘ’ ਨਾਂ ਨਾਲ ਹੀ ਪੁਕਾਰਦਾ ਹੈ। ਸੈਲਾਨੀ ‘ਬਜ਼ੁਰਗ ਬਿਨ ਸ਼ਹਿਰਖਾਰ’ (913 ਈ:) ਪੰਜਾਬ ਨੂੰ ‘ਕਸ਼ਮੀਰ ਸਿਵਲਾ’ (ਨਿਚਲਾ ਕਸ਼ਮੀਰ) ਆਖ ਰੇ ਡੰਗ ਮਰਦਾ ਹੈ। ਮਲੂਮ ਹੁੰਦਾ ਹੈ ਇਸ ਵਕਤ ਤਕ ਅਜੇ ‘ਪੰਜ-ਆਬ’ ਨਾਂ ਵਜੂਦ ਵਿਚ ਨਹੀਂ ਸੀ ਆਇਆ। ਨਾ ‘ਪੰਜਨਦ’ ਦਰਿਆ ਲਈ ਤੇ ਨਾ ਹੀ ਦੇਸ਼ ਲਈ।

ਮਸਊਦੀ (940 ਈ.) ਲਿਖਦਾ ਹੈ ਕਿ ਜਿਥੇ ਦੇਲਤ ਦੇ ਘਰ ਮੁਲਤਾਨ ਤੇ ਮਨਸੂਰ ਦੀ ਵਿਚਾਲੇ ਪੰਜ ਦਰਿਆ ਇਕੱਠੇ ਹੁੰਦੇ ਹਨ ਇਸ ਥਾਂ ਨੂੰ 'ਦੁਸ਼ਾਬ' ਕਹਿੰਦੇ ਹਨ। ਅਮੀਰ ਖੁਸਰੋ (1253—1325) ਨੇ ਬਾਦਸ਼ਾਹ ਬਲਬਨ ਦੇ ਬੇਟੇ ਮੁਹੰਮਦ ਕਾਨਾਨ ਦੀ ਮੌਤ ਤੋਂ 1285 ਈ. ਵਿਚ ਇਕ ਮਰਸੀਆ ਲਿਖਿਆ ਸੀ। ਉਸ ਵਿਚ ਉਹ ਕਹਿੰਦਾ ਹੈ ਕਿ ਲੋਕਾਂ ਦੇ ਗੇਣ ਨਾਲ ਇਕ ਹੋਰ ਪੰਜ-ਆਬ (ਪੰਜਨਦ ਦਰਿਆ) ਮੁਲਤਾਨ ਸ਼ਹਿਰ ਵਿਚ ਲਈ ਲਗ ਪਿਆ।

‘ਪੰਜ-ਆਬ ਦੀਗਰ ਅੰਦਰ ਮੌਲਤਾਨ ਆਮਦ ਪਦੀਦ।’‡

ਇਸ ਤੋਂ ਪ੍ਰਗਟ ਹੋਇਆ ਕਿ 13ਵੀਂ ਸਦੀ ਵਿਚ ਪੰਜ-ਨਦ ਦਰਿਆ ‘ਪੰਜ-ਆਬ’ ਨਾਲ ਪ੍ਰਕਾਰਿਆ ਜਾਣ ਲਗ ਪਿਆ ਸੀ। ‘ਤਾਰੀਖ ਵਸਾਫ਼’ ਦਾ ਕਰਤਾ ਵਸਾਫ਼ (1300 ਈ.) ਪੰਜ ਨਦ ਦਰਿਆ ਲਈ ਪੰਜ-ਆਬ, ਇਥਨ ਬੁਰੂਤਾ (1333 ਈ.) ਬੰਜਾਬ (ਪੰਜਾਬ), ਤੇ ਸ਼ਾਹ ਤੈਮੂਰ (1399) ਪੰਜਾਬ, ਗੱਲ ਕੀ ਇਹ ਸਾਰੇ ਹੀ ਪੰਜ-ਨਦ ਦਰਿਆ ਦੇ ਅਰਥਾਂ ਵਿਚ ‘ਬੰਜਾਬ’ ਯਾ ਪੰਜਾਬ ਸ਼ਬਦ ਵਰਤਦੇ ਹਨ। × ਭਾਵੇਂ ਦੇਰ ਤਕ ਪਹਿਲਾਂ ਪਹਿਲਾਂ ਪੰਜਾਬ ਲਫਜ਼ ‘ਦਰਿਆ’ ਦੇ ਮਾਅਨਿਆਂ ਵਿਚ ਹੀ ਚਲਦਾ ਰਿਹਾ ਪਰ ਤੇਰ੍ਹਵੀਂ ਸਦੀ ਦੇ ਅੰਤਲੇ ਹਿੱਸੇ ਦੇ ਇਕ ਅਰਬੀ ਸ਼ਿਲਾਲੇਖ ਵਿਚ ਦੇਸ਼ ਦੇ ਅਰਥਾਂ ਵਿਚ ਵੀ ਫੰਜਾਬ (ਪੰਜਾਬ) ਸ਼ਬਦ ਦੀ ਵਰਤੋਂ ਕੀਤੀ ਮਿਲਦੀ ਹੈ। ਇਹ ਲਾਲ ਰੰਗ ਦਾ ਸ਼ਿਲਾਲੇਖ ਅਲਾਉਦੀਨ ਖਿਲਜੀ (1295—1316 ਈ.) ਦੇ ਸਮੇਂ ਦਾ ਹੈ ਤੇ ਸਮਾਣੇ ਦੀ ਕਿਸੇ ਢੱਠੀ ਮਸੀਤ ਤੋਂ ਮਿਲਿਆ ਸੀ ਤੇ ਅਜ ਕਲ ਪਟਿਆਲੇ ਦੇ ਅਜਾਇਬ ਘਰ ਵਿਚ ਹੈ। ਮੇਰੇ ਮਿਤ੍ਰ ਪ੍ਰੇਸ ਸੁਰਿੰਦਰ ਸਿੰਘ ਜੀ ਨੇ, ਜੋ ਕਿ ਅਰਬੀ ਫਾਰਸੀ ਦੇ ਚੰਗੇ ਆਲਮ ਹਨ, ਇਸ ਨੂੰ ਹੇਠ ਲਿਖੇ ਅਨੁਸਾਰ ਪੰਡ੍ਰਿਆ ਹੈ :

ਚਾਰ ਸਤਾਂ ਵਿਚ ਇਬਾਰਤ ਇਸ ਤਰ੍ਹਾਂ ਹੈ :—

1. ਕਿਸਮਿਲਾਹਿਰਹਿਮਾਨਿ ਰਹੀਮ ਕਾਲਾ ਨਈ ਅੱਲ੍ਹੇਸਿਸ਼ਲਾਮ
2. ਮਨ ਬਨਾਲਿੱਲਾਹੇ ਮਸਜਦਨ ਬਨਾਅਲਾਹੁੰ ਲਾਹੂ ਕਸਰ
3. ਨਫੀ ਇਸਮਹੀ ਫੀ ਅਹਿਦਾਂ
4. ਸੁਲਤਾਨਿਲ ਆਲਲ ਆਦਿਲ ਅਲਾਉਦੁਨੀਆ ਵ ਦੀਨ
ਅਬੂ ਜਫਰ ਮੁਹੰਮਦ ਸ਼ਾਹ ਸੁਲਤਾਨ ਸਿਕੰਦਰਿ
5. ਸਾਨੀ ਲਿ ਮਨ ਖਲੀਫਾਤੁਲਾਹ ਬਾਜ਼ਾ ਸਮਾਣਾ ਫੰਜਾਬ.....

(ਅਗੋਂ ਪੱਧਰ ਛੁਟਾ ਹੋਇਆ ਹੈ)

1. ਇਸਲਾਮ ਦੇ ਪੇਗੰਬਰ ਵਲੋਂ ਦਸਿ ਅੱਲ੍ਹਾ ਦੇ ਨਾ ਨਾਲ ਸੂਰੂ ਹੁੰਦਾ ਹੈ। 2. ਜਿਸ ਕਿਸੇ ਅੱਲ੍ਹਾ ਲਈ ਮਸੀਤ ਬਣਾਈ, ਅੱਲ੍ਹਾ ਨੇ ਉਸ ਲਈ (ਅਗਲੇ ਜਹਾਨ ਵਿਚ) ਮਹਲ ਬਣਾਏ। 3. ਉਚੇ ਨਿਆਂਕਰੀ ਬਾਦਸ਼ਾਹ ਖਲਾਉ ਜੁਨੀਆਂ ਵ ਦੀਨ ਅਬੂ ਜਫਰ ਮੁਹੰਮਦ ਸ਼ਾਹ ਸਿਕੰਦਰ

‡ਪੰਜ ਨਦ ਦਰਿਆ ਦੀ ਤੁਫਾਨੀ ਤੌਜੀ ਨੂੰ ਸਾਡੇ ਕਵੀਆਂ ਵੀ ਕਲਮਬੰਦ ਕੀਤਾ ਹੈ। ਲਾਲਾ ਸੁਦਰ ਦਾਸ ਆਰਾਮ (1172 ਹਿ.) ਲਿਖਦੇ ਹਨ—

ਸਭ ਕਲਾਮ ਕਰ ਪੰਜ ਬਹਿਰ, ਤਾਰੀਖ ਮਿਲਾਈ

ਸੱਸੀ ਪੂੰਨੀ ਦੀ ਜੇਸ ਇਸਕ, ਪੰਜ ਨਦ ਵਹਾਈ।

[ਕਿਸਾਂ ਸੱਸੀ ਪੂੰਨੀ]

× ਦੇਖੋ, ਮਿ. ਯੂਲ ਸੰਪਾਦਿਤ ‘ਹਾਰਸਨ ਜਾਬਸਨ’ (1903 ਲੰਡਨ) ਕੌਸ਼ ਵਿਚ ‘ਪੰਜਾਬ’ ਸ਼ਬਦ ਦੀ ਵਿਆਖਿਆ।

ਸਾਨੀ ਦੇ ਸਮੇਂ ਵਿਚ । ੴ। ਰੱਬ ਦੇ ਖੱਲੀਡੇ (ਨਾਇਕ) ਸਨਾਣਾ ਫੇਜਾਬ (ਪੰਜਾਬ) ਦੇ ਹੁਕਮਗਲ..

ਇਸ ਸਿਲਾਉਥ ਤੋਂ ਇਹ ਗੱਲ ਜਾਰੀ ਹੈ ਕਿ ਬਿਲਜੀਆਂ ਦੇ ਜਮਾਨੇ 'ਪੰਜਾਬ' ਨਾਂ 'ਪੇਸ਼ਨਦ' ਦੇਸ਼ ਲਈ ਵਰਤਿਆ ਜਾਣ ਲਗ ਪਿਆ ਸੀ ਤੇ ਮੁਗਲ ਜਮਾਨੇ ਵਿਚ ਇਹ ਵਰਤੋਂ ਬਹੁਤ ਅਗਲੀ ਹੋ ਗਈ ਸੀ । ਚੁਨ੍ਹਿ 'ਅਕਬਰ ਨਾਮੇ' ਤੇ 'ਆਇਨੇ ਅਕਬਰੀ' ਵਿਚ ਇਹ ਨਾਂ ਕਾਢੀ ਮਿਲਦਾ ਹੈ ।

ਜੇ ਜੀ ਬੀ ਸਿੰਘ ਜੀ ਦਾ ਇਹ ਵਿਚਾਰ ਕਿ ਇਸ ਦੇਸ਼ ਦਾ ਪੰਜਾਬ ਨਾਂ 1590 ਈਨ੍ਹਾਂ ਵਿਚ ਅਕਬਰ ਨੇ ਪਾਇਆ, ਉਪਰਕਤ ਹਵਾਜ਼ਿਆ ਦੀ ਮੌਜੂਦਗੀ ਵਿਚ ਨਿਗਾਧਾਰ ਹੋ ਜਾਂਦਾ ਹੈ । 17ਵੀਂ ਸਦੀ ਵਿਚ ਤਾਂ ਯੋਰਪੀਨ ਲੇਪਕ ਵੀ (1630 ਈਨ੍ਹਾਂ) ਵਿਚ ਸਰ ਟੋ. ਹਰਬਰਟ ਦੇ 1648 ਈਨ੍ਹਾਂ ਵਿਚ ਵੈਨ ਟਾਵਿਸਟ) ਪੰਜਾਬ Panjab ਸ਼ਬਦ ਦੀ ਪੰਜਾਬ ਦੇ ਰਿਆਵਾਂ ਦੇ ਦੇਸ਼ ਲਈ ਵਰਤੋਂ ਕਰਦੇ ਹਨ ।

ਪੰਜਾਬੀ ਸਹਿਤ ਵਿਚ ਪੰਜਾਬ ਨਾਂ ਇਨ੍ਹਾਂ ਰਚਨਾਵਾਂ ਵਿਚ ਮਿਲਦਾ ਹੈ—

1. ਭਾਗ ਗੁਰਦਾਸ (1553-1637 ਈਨ੍ਹਾਂ) —

ਪੰਜਾਬੀ ਗੁਰ ਦੀ ਵਡਿਆਈ ।

24 [ਵਾਰ 11]

2. ਚਾਠ ਕਵੀ (1627 ਈਨ੍ਹਾਂ) —

ਚਾਠੀ ਪਠ ਪੰਜਾਬ ਦੀ ਬੰਲੀ ਪਹਿਚਾਨ ।

[ਦੀਵਾਨ ਅਲਫ ਥਾਂ ਕੀ ਵਾਰ

3. 'ਸੁਣ ਭਾਈ, ਧਰਤੀ ਪੰਜਾਬ ਕੀ ਸਹਰ ਵਟਾਲੇ ਵਿਚ ਅਤੇ ਵਰਨੁ ਜਟ ਦਾ ।'

[ਜਨਮ ਪੱਤ੍ਰੀ ਬਾਬੇ ਨਾਨਕ ਕੀ

4. 'ਏਕ ਦਿਨ ਗੁਰੂ ਬਾਬਾ ਨਾਨਕ ਪੰਜਾਬ ਕੀ ਧਰਤੀ, ਨਗਰ ਕਰਤਾਰ ਪੁਰ ਬੰਠਾ ਥਾ ।'
[ਗੋਸਟਿ ਗੁਰੂ ਬਾਬੇ ਨਾਨਕ ਜੀ ਕੀ

5. ਬੁਲ੍ਹੇ ਸਾਹ (1680-1753 ਈਨ੍ਹਾਂ) —

'ਦਰ ਖੁਲ੍ਹਾ ਹੈ ਹਸ਼ਰ ਅਜਾਬ ਦਾ । ਬੁਰਾ ਹਾਲ ਹੋਇਆ ਪੰਜਾਬ ਦਾ

6. ਵਾਰਸਸਾਹ (1735-1784 ਈਨ੍ਹਾਂ) —

'ਸਾਰੇ ਮੁਲਕ ਪੰਜਾਬ ਖਰਾਬ ਵਿਚੋਂ ਮੌਨ੍ਹੇ ਵਡਾ ਅਫਸੋਸ ਕਸੂਰ ਦਾ ਏ ।'

[ਕਿੱਸਾ ਹੀਰ ਰਾਇਂ 1768 ਈਨ੍ਹਾਂ]

7. ਨਜਾਬਹ (18ਵੀਂ ਸਦੀ) —

'ਏਸੇ ਮੁਲਕ ਪੰਜਾਬ ਵਿਚ, ਚੜ੍ਹੁ ਹੁਕਮ ਕਾਢੇ ।'

[ਵਾਰ ਨਾਦਰ ਸਾਹ

8. ਗੁਲਾਮ ਮੁਸਤਫਾ (1751-1870 ਈਨ੍ਹਾਂ) —

ਅੰਦਰ ਮੁਲਕ ਪੰਜਾਬ ਦੇ, ਰਾਜਾ ਸੀ ਇਕ ਜਾਨ ।

[ਜੰਗ ਨਾਮਾ ਇਮਾਮ ਹੱਦ

*ਜਹਾਂਗੀਰ ਕਾਲ ਦੇ ਕਵੀ ਕੱਲ੍ਹੇ ਹੋ ਵੀ 'ਦਿਲੀ ਰਾਜ ਬੰਸਾਵਲੀ' ਦੇ 19 ਨੰ: ਛੇਦ ਦੇ 'ਪੰਜਾਬ' ਪਦ ਵਰਤਿਆ ਹੈ ।

'ਸਹਰ ਪਹੁੰਚ ਜੰਗ ਜਾਣ, ਧੁਮ ਪੰਜਾਬ ਕੋ ਮੁਗਰ ।

ਨਗਰ ਲਾਹੌਰ ਕੱਟ ਥਿਰ ਨ੍ਹੂਪ ਜਹਾਂਗੀਰ ਸਾਹ ਅਕਬਰ ਸੁਤਨ ।

[ਰਾਜਸਥਾਨ ਮੇਂ ਹਸਤ-ਲਿਖਤ ਹਿੰਦੀ ਗੁਰੂ ਕੀ ਥੇਜ, ਪਿਨਾ 91]

ਹਾਬਸਨ ਜਾਬਸਨ (ਮਿ: ਪੂਲ)

9. ਹਾਕਮ ਸਿੰਘ ਦਰਵੇਸ਼ (1830 ਈ:) —

‘ਬਾਦਸ਼ਾਹ ਰਣਜੀਤ ਸਿੰਘ ਗੁਰੂ ਕੌਰਾ, ਤੇਨੁੰ ਫੁਲ ਜਿੜ੍ਹੇ ਵਾਡ ਗੱਲਾਬ ਦੇ ਜੀ ।

ਹਾਕਮ ਸਿੰਘ ਉਰੇ ਜਿਹਾ ਬਾਦਸ਼ਾਹ ਨ, ਡਿਡਾ ਮੁਲਥ ਤੇ ਜੋਹ ਪੰਜਾਬ ਦੇ ਜੀ ।

[ਸੀਹਰਫੀ ਗੁਰੂ ਖਾਲਸੇ ਸ਼ਾਹ ਜੀ ਕੀ

10. ਸ਼ਾਹ ਮੁਹੰਮਦ (1847 ਈ:) —

‘ਸ਼ਾਹ ਮੁਹੰਮਦ ਵਿਚ ਪੰਜਾਬ ਦੇ ਜੀ, ਕਦੇ ਨਹੀਂ ਸੀ ਤੀਜ਼ਰੀ ਜਾਡ ਆਏ ।’

ਪੰਜਾਬੀ ਦੇ ਨਾਂ

ਸੰਸਕ੍ਰਿਤ, ਪਾਇਤ ਦੀਆਂ ਪੁਰਾਣੀਆਂ ਪੌਥੀਆਂ ਵਿਚ ਪੰਜਾਬ : ਦੀ ਪ੍ਰਾਰੰਭ ਬਣੀ ਲਈ ਮਾਦਰੀ, ਟੱਕੀ, ਢੱਕੀ, ਟਾਕੀ, ਕੋਕਈ ਤੇ ਪੇਸ਼ਾਚੀ ਆਦਿ ਨਾ ਮਿਲਦੇ ਹਨ । ਵਰਤਮਾਨ ਪੰਜਾਬੀ, ਜਿਸ ਦਾ ਮੁੱਢ ਗਿਆਰੂਵੀਂ ਸਦੀ ਨਾਲ ਬੱਸਾ, ਉਸ ਬੋਲੀ ਲਈ—ਹਿੰਦਵੀ, ਹਿੰਦੇਈ, ਹਿੰਦਕੀ, ਹਿੰਦਕੇ, ਹਿੰਦੀ, ਮੁਲਤਾਨੀ, ਲਾਹੌਰੀ, ਜਟਕੀ, ਗਾਹਾਨੂ, ਗੁਰਮੁਖੀ ਭਖਾ, ਦੇਸ਼-ਭਾਖਾ, ਦੇਸੀ, ਲਹਿੰਦੀ ਤੇ ਪੰਜਾਬੀ ਲਗਭਗ 15 ਨਾ ਵਰਤੇ ਗਏ ਹਨ । ਹਿੰਦੇਈ, ਹਿੰਦੀ, ਹਿੰਦੀ ਦਾ ਹਿੰਦੀ ਆਦਿ ਨਾਂ ਆਮ ਤੌਰ ਤੇ ਬਾਹਰੋਂ ਆਉਣ ਵਾਲੇ ਮੁਸਲਮਾਨਾਂ ਹੀ ਜਿਆਦਾ ਵਰਤਿਆ ਹੈ । ਸਰਹੰਦ ਦੇ ਪਠਾਣ ਹਣ ਤਕ ਪੰਜਾਬੀ ਨੂੰ ‘ਹਿੰਦੀ’ ਹੀ ਕਹਿੰਦੇ ਹਨ । ਭਾਵੇਂ ਹਿੰਦੀ ਜਾਂ ਹਿੰਦਵੀ ਆਦਿ ਨਾ ਬਾਦ ਵਿਚ ਦਿਲੀ ਗਿਰਦੇ ਦੀ ਜ਼ਾਰੀ ਲਈ ਵਰਤੇ ਜਾਣ ਲਗ ਪਦੇ ਸਨ ਪਰ ਮੁਸਲਮਾਨ ਪੰਜਾਬੀ ਕਵੀ ਹੁਣ ਤਕ ਇਹ ਨਾਂ ਪੰਜਾਬੀ ਲਈ ਹੀ ਵਰਤਦੇ ਆਏ ਹਨ । ਜਿਹਾ ਕਿ ਅਗੇ ਲਿਖੇ ਹਵਾਲਿਆਂ ਤੋਂ ਪ੍ਰਾਟ ਹੈ । ਮੌਲਾਨਾ ਅਬਦੂਲਾ (1074 ਹਿਜਰੀ—1641 ਈ:) ਆਪਣੀ ਰਚਨਾ ਨੂੰ ‘ਰਸਾਲਾ ਫਿਕਾ ਹਿੰਦੀ’ ਨਾ ਦਿਓਂ ਹੈ ।

ਅਬਦੂਲ ਕਰੀਮ (1086 ਹਿ:—1675 ਈ:) ਲਿਖਦਾ ਹੈ—

‘ਫਰਜ ਮਸਾਇਲ ਫਿਕਾ ਦੇ, ‘ਹਿੰਦੀ’ ਕਰ ਤਾਲੀਮ ’

ਕਾਰਣ ਮਰਦਾ ਓਮੀਆਂ, ਜੋੜੇ ਅਭਦੂਲ ਕਰੀਮਾ’

(ਨਜ਼ਾਤੁਲ ਮੌਮਨੀ)

ਫੁੱਜ ਤੋਂ ਢਾਈ ਹਜ਼ਾਰ ਵਰ੍ਹੇ ਪਹਿਲਾਂ ਈਰਾਨ ਦੇ ਬਾਦਸ਼ਾਹ ਦਾਰਾ (522-486 ਈ: ਪੂ:) ਦੇ ਪਰਸੇ-ਪੋਲਿਸ ਸਿਲਾ ਲੇਖ ਵਿਚ ‘ਹਿੰਦਸ’ ਸ਼ਬਦ ਦੀ ਸਭ ਤੋਂ ਪੁਰਾਣੀ ਵਰਤੋਂ ਮਿਲੀ ਹੈ । ਪਾਰਸੀਆਂ ਦੀ ਧਰਮ-ਪੱਥੀ ‘ਦਸਾਤੀਰ’ ਵਿਚ ਵੀ ਇਹ ਲਾਹੌਰ ਮਿਲਦਾ ਹੈ । ਜੈਨੀਆਂ ਦੀ ਪੁਰਾਣੀ ਪੌਥੀ ‘ਨਿਸ਼ੀਬ ਚੁਚਣਿ’ (ਸੱਤਵੀਂ ਸਦੀ) ਵਿਚ ‘ਹਿੰਦਗ ਦੇਸ਼’ ਦਾ ਚਿਕਰ ਹੈ । ਪਹਿਲੇ ਪਹਿਲ ਚਿਆਦਾਤਰ ਹਿੰਦ ਸ਼ਬਦ ਪੰਜਾਬ ਲਈ ਹੀ ਵਰਤਿਆ ਜਾਂਦਾ ਸੀ ਜਿਹਾ ਕਿ ਹਾਮਰ ਸ਼ਾਹ ਅਬਾਸੀ (1161 ਹਿ:) ‘ਅਖਬਾਰ ਹਾਮਦ’ ਵਿਚ ਲਿਖਦਾ ਹੈ—

‘ਵਰਨ ਬੁਰਗਾਂ ਪਿਛਲਿਆਂ, ਮਾਉ ਨ ਨਹਿਰ ਯਕੀਨ ।’ ਮੂਲ ਨਾ ਵਰਨ ਸਹੇਤਿਆ, ਅੰਦਰ ਹਿੰਦ ਚਮੀਨ । ਇਸੇ ਹਿੰਦ (ਪੰਜਾਬ) ਦੀ ਬੋਲੀ ਲਈ ਮੁਸਲਮਾਨ ਕਵੀਆਂ ‘ਹਿੰਦਵੀ’ ਜਾਂ ‘ਹਿੰਦੀ’ ਨਾਂ ਵਰਤਿਆ ।

ਹਾਫਜ਼ ਮੁਅੱਜੂਦੀਨ (1098 ਹਿ:—1687) ~

‘ਇਸ ਅਰਥੀ ਥੀਂ ‘ਹਿੰਦੀ’ ਕੀਜੇ
ਸੜ੍ਹੇ ਖਲਕ ਸੁਖਲੇ ਛੀਜੇ

ਮੇਲਵੀ ਮੁਹੰਮਦ ਮੁਸ਼ਲਮ (1250 ਹਿ:)—

‘ਇਕ ਦਿਨ ਮੇਰੇ ਗੁਜ਼ਰਿਆ, ਦਿਲ ਵਿਚ ਇਹ ਬਿਆਲ

‘ਹਿੰਦੀ’ ਵਿਚ ਪੇਂਗੀਂਦਰਾ, ਦਾ ਕੁਝ ਆਖਾਂ ਹਾਲ ’

(ਗੁਲਜ਼ਾਰਿ ਆਦਮ)

ਇਮਾਮੁਦੀਨ (1895 ਈ:)—

ਮਅਜ਼ਜ਼ ਪਾਕ ਰਸੂਲ ਅਲੂਦਾ ਦਾ, ‘ਹਿੰਦੀ’ ਆਖ ਸੁਣਾਇਆ। [ਮਅਜ਼ਜ਼ਾ ਹਰਨੀ] ਮੇਲਵੀ ਦਿਲਪਸ਼ੀਰ—

ਅਬਦੁਲ ਹਕੀਮ ਜਲੰਧਰਾ ‘ਹਿੰਦੀ’, ਵਾਡੁ ‘ਜੁਲੰਧਾ’ ਜੋੜੀ।

ਹਾਫਜ਼ ਬਰਖਰਦਾਰਾਂ ਵਾਲੀ, ਹੋਰ ਹੋਈ ਇਕ ਜੋੜੀ। [ਪੰਜਾਬ ਦੇ ਹੀਰੇ, ਪੰਟਾ 62]

‘ਹਿੰਦਵੀ’ ਨਾਂ ਸਭ ਤੋਂ ਪੁਰਾਣਾ ਹੈ, ਗਿਆਰਵੀਂ ਸਦੀ ਦੇ ਲਾਹੌਰ ਵਾਸੀ ਕਵੀ ‘ਮਸ਼ਉਦ’ (1130 ਦੇਗੱਤ) ਦੇ ਪੰਜਾਬੀ ਕਾਵਿ-ਸੰਗ੍ਰਹੀ ਨੂੰ ‘ਹਿੰਦਵੀ ਦੀਵਾਨ’ ਨਾਂ ਨਾਲ ਹੀ ਯਾਦ ਕੀਤਾ ਜਾਂਦਾ ਰਿਹਾ ਹੈ। ਇਸ ਤੋਂ ਬਾਦ ਲਹਿੰਦੀ ਪੰਜਾਬੀ ਲਈ ‘ਮੁਲਤਾਨੀ’ ਨਾਂ ਚਿਆਦਾ ਮਸ਼ਹੂਰ ਹੋਇਆ। ਚੂਂਕਿ ਇਸ ਵੇਲੇ ਮੁਲਤਾਨ ਦੀ ਰਾਜਸੀ ਤੇ ਸਭਿਆਚਾਰਕ ਮਹੱਤਤਾ ਬਹੁਤ ਸੀ ਤੇ ਪੰਜਾਬੀ ਦਾ ਮੁਢ ਵੀ ਲਹਿੰਦੇ ਵਲ ਮੁਲਤਾਨ ਤੋਂ ਹੀ ਬੱਚਾ, ਇਸ ਕਰਕੇ ਸਮੁੱਚੀ ਪੰਜਾਬੀ ਲਈ ‘ਮੁਲਤਾਨੀ’ ਸ਼ਬਦ ਦੀ ਵਰਤੋਂ ਹੋਈ। ਬਾਬਾ ਫਰੀਦ ਵੇਲੇ ਇਹ ਨਾਂ ਚੰਗਾ ਪ੍ਰਚਲਤ ਸੀ। ਪੁਰਾਣੀਆਂ ਫਾਰਸੀ ਕਿਤਾਬਾਂ ਵਿਚ ਵੀ ਪੰਜਾਬੀ ਲਈ ਇਸੇ ਨਾਂ ਦੀ ਵਰਤੋਂ ਕੀਤੀ ਮਿਲਦੀ ਹੈ।

ਅਮੀਰ ਖਸਰੋ (1253-1325) ਆਪਣੀ ਰਚਨਾ ‘ਨਹ ਸਿਪਹਰ’ (718 ਹਿਜਰੀ) ਵਿਚ ਪੰਜਾਬੀ ਨੂੰ ‘ਲਾਹੌਰੀ’ ਆਖ ਕੇ ਯਾਦ ਕਰਦੇ ਹਨ। ਹਿੰਦੁ-ਕਾਲ ਵਿਚ ਟੈਕਸਿਲਾ, ਸਲ-ਕੇਟ (ਸਿਆਲਕੋਟ), ਸ਼ਾਕਲ (ਸਾਂਗਲਾ), ਦੀਪਾਲਪੁਰ, ਜਲੰਧਰ ਤੇ ਬਾਨੇਸਰ ਆਦਿ ਪ੍ਰਸਿੱਧ ਕੇਂਦਰੀ ਥਾਵਾਂ ਦੇ ਨਾਂ ਤਾਂ ਮਿਲਦੇ ਹਨ ਪਰ ਲਾਹੌਰ ਦਾ ਨਾਂ ਨਹੀਂ ਸੁਣੀ ਦਾ। ਹਿੰਦੁਨਸ਼ਾਂਗ ਨੇ ਵੀ ਇਸ ਦਾ ਚਿਕਰ ਨਹੀਂ ਕੀਤਾ। (ਕਨਿੰਘਮ, 227 ਪੰਨਾ)। ਦਰ ਅਸਲ ਇਹ 11ਵੀਂ, 12ਵੀਂ ਸਦੀ ਵਿਚ ਗਜ਼ਨਵੀ ਰਾਜ ਦੀ ਰਾਜਧਾਨੀ ਬਣਨ ਕਰਕੇ ਮਸ਼ਹੂਰ ਹੋਇਆ ਤੇ ਇਸੇ ਕਰਕੇ ਇਸ ਦੇ ਨਾਂ ਤੇ ਥੋਲੀ ਦਾ ਨਾਂ ਪੁਕਾਰਿਆ ਗਿਆ।

‘ਦੁਬਿਤਾਨਿ ਮਜ਼ਾਹਬ’ ਦਾ ਕਰਤਾ ਮੋਹਸਨ ਫਾਨੀ (1055 ਹਿ:—1645 ਈ:) ਪੰਜਾਬੀ ਨੂੰ ‘ਜ਼ਬਾਨ ਜਟਾਨਿ ਪੰਜਾਬ’ ਕਹਿੰਦਾ ਹੈ। ਉਹ ਇਹ ਵੀ ਲਿਖਦਾ ਹੈ ਕਿ ‘ਜੱਟ’ ਪੰਜਾਬ ਦੀ ਪੰਡੂ ਵਸੋਂ ਨੂੰ ਕਹਿੰਦੇ ਹਨ। ਇਸੇ ਗੱਲ ਦੀ ਪ੍ਰਸ਼ਾਸ਼ਕ ਕਰਦਾ ਕਨਿੰਘਮ ਆਖਦਾ ਹੈ ਕਿ ‘ਜੱਟ ਮੋਹਨਤੀ, ਤਕਤ ਹਲ-ਵਾਹ ਤੇ ਜੂਸੇ ਦੇ ਭਰਵੇਂ ਹੁੰਦੇ ਹਨ। ਲੋੜ ਪੈਣ ਤੇ ਹਥਿਆਰ ਵੀ

*ਅਠਾਰਵੀਂ ਸਦੀ ਦੀ ਇਕ ਰਚਨਾ ਵਿਚ ਵੀ ਪੰਜਾਬੀ ਨੂੰ ‘ਮੁਲਤਾਨੀ’ ਕਿਹਾ ਗਿਆ ਹੈ—

‘ਹ੍ਰੀ ਗੁਜਰਾਤ ਬੱਟੇ ਦੀ ਰਾਣੀ, ਜੈਸਲਮੇਰ ਅਨਦਿ ਮੁਲਤਾਨੀ।

ਉਤਰਾਧੀ ਪੂਰਬੀ ਤਿਲੰਗੀ, ਪੁਛੁ ਜੈਸਨਾਰ ਨਵਰੰਗੀ।

ਦਿਲਵਾਲਣ ਜੰਗਇ ਵਰਿਆਣੀ। ਨਵਮੀ ਸਿਵਤ ਕਰਦਿ ਖੁਰੋਸਾਣੀ।’

ਚਲਾ ਸਕਦੇ ਹਨ। ਜੋਂਤਾਂ ਨੂੰ ਹਿੰਦ ਦੀ ਜਤ ਤੋਂ ‘ਰਵੀਆਂ ਪੈਂਡ੍ਰੁ ਦਸੋਂ ਆਖਣਾ ਬਣਦਾ ਹੈ,’ ਇਸੇ ਕਰਕੇ ਕਵੀ ਹਮਦ ਆਪਣੀ ਰਚਨਾ ‘ਹੀਰ’ (1173 ਹਿ:) ਵਿਚ ਪੰਜਾਬੀ ਨੂੰ ‘ਚੱਟਕੀ’ ਕਹਿੰਦਾ ਹੈ।

ਬਹੁਤ ਸਾਰੇ ਪਾਰਮਿਕ ਲੋਕੀਂ ‘ਗੁਰਮੁਖੀ’ ਨਾਂ ਹੀ ਕਿਰਿਦੇ ਆਏ ਹਨ। ਪਰਿਲੇ ਪਹਿਲ ਅੰਗਰੇਜ਼ ਲਿਖਾਰੀਆਂ ਨੇ ਵੀ ਇਹ ਨਾਂ ਬੇਲੀ ਲਈ ਵਰਤਿਆ ਜਾਂਦੇ ਕਿ ਅਸਲ ਦਿਚ ਇਹ ਲਿਪੀ ਦਾ ਨਾਂ ਹੈ। ਡਾਕਟਰ ਲਾਈਟਨਟ, ਜੋ ਪੰਜਾਬ ਦੇ ਜ਼ਿਹਿਆ ਵਿਭਾਗ ਦੇ ਡਾਈਰੈਕਟਰ ਸਨ ਅਤੇ ਬਾਲ ਗ੍ਰੰਗਾਧਰ ਤਿਲਕ ਆਦਿ ਵਰਕਿਆਂ ਨੇ ਵੀ ਪੰਜਾਬੀ ਬੋਲੀ ਨੂੰ ‘ਗੁਰਮੁਖੀ’ ਨਾਂ ਨਾਲ ਹੀ ਯਾਦ ਕੀਤਾ ਹੈ।

‘ਪੰਜਾਬੀ’ ਨਾਂ ਪੰਜਾਬ ਜਿਤਨਾ ਕੁ ਹੀ ਪੁਰਾਣਾ ਹੋ ਸਕਦਾ ਹੈ। ਖਿਆਲ ਹੈ ਮੁਗਲ ਜ਼ਮਾਨੇ ਵਿਚ ਇਸ ਦਾ ਆਮ ਵਰਤਾਵ ਹੋਇਆ। ਇਹ ਨਾ ਵਰਤਣ ਵਾਲਿਆਂ ਦੇ ਕੁਝ ਹਵਾਲੇ ਇਥੇ ਦਿੱਤੇ ਹਾ—

ਸੰਤ ਦਾਦੂ ਦੇ ਚੇਲੇ ਸੁੰਦਰ ਦਾਸ ਜੀ (1596-1638 ਈ:) ਮਸ਼ਹੂਰ ਹਿੰਦੀ ਕਵੀ ਹੋਏ ਹਨ, ਇਨ੍ਹਾਂ ਨੇ ਅੱਠ ਪੰਜਾਬੀ ਛੇਂਦ ਰਦ ਕੇ ਉਸ ਦਾ ਨਾਂ ‘ਪੰਜਾਬੀ ਅਸਟਕ’ ਰਖਿਆ। ਇਹ ਅਜੇ ਤਕ ਅਣਛਪਿਆ ਹੈ।

ਲੁਖਨਊ ਵਿਚ ਕੰਬੇ ਜਾਤ ਦਾ ਇਕ ਸੂਰਦਾਸ ਨਾਮੀ ਕਵੀ ਸੀ ਜਿਸ ਦਾ ਪਿੱਛਾ ਕਲਾਨੌਰ (ਗੁਰਦਾਸਪੁਰ) ਦਾ ਸੀ। ਇਸ ਨੇ 1657 ਈ: ਵਿਚ ‘ਨਲ ਦਮਨ’ ਕਾਵਿ ਲਿਖਿਆ, ਜਿਸ ਦਾ ਹੱਥ ਲਿਖਤ ਖਰੜਾ ਬੰਬਈ ਦੀ ‘ਪ੍ਰਿਸ ਆਫ ਵੇਲਜ ਲਾਟਿਬਰੇਗ’ ਵਿਚ ਪਿਆ ਹੈ। ਇਸ ਵਿਚ ਲਿਖਿਆ ਹੈ—

‘ਯਾਰੇ ਪਹਿ ਕਛੂ ਮੈਂ ਅਖੀਆ। ਇਸ਼ਕ ਫਿਰਾਕ ਪੂਰਬੀ ਭਖੀਆ।

ਮਤ ਜਾਨਹੁ ਯਹ ਪੂਰਬ ਬਤੀਆ। ਪੂਰਬ ਦੇਸ਼ ‘ਪੰਜਾਬੀ’ ਮਿਹਿਆ।

ਹੋਂ ਆਪਣੀ ਭਾਸ਼ਾ ਭੀ ਜਾਨੂੰ। ਨੁਕਤਾ ਨੁਕਤਾ ਸਭ ਪਹਿਰਾਨੂੰ।

ਉਸ ਭਾਸ਼ਾ ਵਿਚ ਸੈਅਰ ਘਨੇਰੇ। ਇਸ਼ਕ ਨਕੀਰਤ ਆਖੇ ਮੌਰੇ।

ਅਸ ਆਪਣੀ ਭਾਸ਼ਾ ਬਿਚ ਬਾਨੀ। ਬਨੈ ਭਲੀ ਪੈ ਕੇ ਦਹਸਤ ਹਾਨੀ।

ਹੋਵੈ ਮਰਜੇ ਕਲ ਜੋ ਕੁਝੀ। ਜਿਸ ਕਿਸ ਤਾਜੇ ਜਾਇ ਨਾ ਬੁਝੀ।

ਬਾਝ ‘ਪੰਜਾਬੀ’ ਹੋਰੇ ਨਾ ਜਾਨੈ। ਰਤਨ ਪਾਰਖੀ ਰਤਨ ਜਿਜਾਨੈ।

[ਨਾਗਰੀ ਪ੍ਰਚਾਰਣੀ ਪੱਤ੍ਰਕਾ, ਬਰਖ 43, ਅੰਕ 2 (ਪੰਨਾ 122)

ਹਾਡਜ਼ ਬਰਖੁਰਦਾਰ (1080 ਹਿ:—1669 ਈ:)]—

ਹਜ਼ਰਤ ਨੋਮਨ ਦਾ ਫਰਮਾਇਆ, ਇਸ ਵਿਚ ਦੋਹ ਮਸਾਇਲ

ਤੁਰਤ ਪੰਜਾਬੀ ਆਖ ਸੁਣਾਵੀ, ਜੇ ਕੇ ਹੋਵੈ ਮਾਇਲ।

[ਮਿਹਤਾਹੁਲ ਫਿਕਰ]

ਮੌਲਵੀ ਕਮਾਲੁੰਦੀਨ (1112 ਹਿ:—1701) —

ਵੇਖ ਕਿਤਾਬਾਂ ਮਸਲੇ ਜੋੜੇ, ਨਾਲ ਜਬਾਨ ਪੰਜਾਬੀ

ਯਾਦ ਕਰੋ ਤੁਸੀਂ ਪੜ੍ਹੋ ਹਮੇਸ਼ਾ, ਨਾਲ ਤਬੀਅਤ ਤਾਜੀ।

ਹੁਕਨਦੀਨ (1136 ਹਿ:—1725) —

ਹਿੰਦੀ ਬਹਰ ਸੁਖੱਲਾ ਕੀਜੇ, ਲਿਖੀ ਦੇਖ ਕਿਤਾਬੋਂ ।
ਜੇ ਕੋਈ ਹਰਡ ਖਤਾਈ ਹੋਵੇ, ਬਾਹਰ ਹੱਦ ਹਿਸਾਬੋਂ ।
ਯਾਰਾਂ ਸੈ ਅਰ ਛੱਤੀ ਸਾਲਾ, ਪਿਛੇ ਸੰਨ ਹਿਸਰ ਬੀਂ ।
ਖਾਸ ਜਥਾਨ ਪੰਜਾਬੀ ਅੰਦਰ, ਕੀਤਾ ਸੁਖਨ ਫਿਕਰ ਬੀਂ ।

[ਜੰਗ ਨਾਮਾ]

ਗੁਲਾਮ ਮੁਹੱਯਦੀਨ ਕਸ਼ਤੀ (1:67 ਹਿ:)

ਇਸ ਆਸੀ ਨੂੰ ਬਹੁਤ ਤਾਕੀਦਾਂ ਕਰਦੇ ਨਾਲ ਸਤਾਬੀ
ਜ਼ਿਕਰ ਮਨਾਸਕ ਹੱਜ ਦਾ ਕਰ ਭੂੰ, ਵਿਚ ਜਥਾਨ ਪੰਜਾਬੀ ।

[ਜਾਦਇਲਹਾਜ਼]

ਹਮਦ (1191 ਹਿ:)—

ਹੈਗੀ ਅਰਥੀ ਫਾਰਸੀ, ਅਸਾਂ ਨ ਮਤਲੂਬ
ਆਮ ਲੋਕਾਂ ਵਾਸਤੇ, ਹੈ ਪੰਜਾਬੀ ਖੂਬ । [ਜੰਗਨਾਮਾ]

ਮੀਆਮ ਇਮਾਮ ਬਖਸ਼ (1778—1863 ਈ:)—

ਫਾਰਸੀ ਕਰੇ ਦੀਵਾਨ ਲੋਕਾਂ ਨੇ, ਹੋਇ ਇਸਕ ਸ਼ਰਧੀ
ਇਹ ਦੀਵਾਨ ਇਮਾਮ ਬਖਸ਼ ਦਾ, ਵਿਚ ਜਥਾਨ ਪੰਜਾਬੀ ।

[ਲੋਕ ਮਜ਼ਹੂੰ]

18ਵੀਂ ਸਦੀ ਦਾ ਲਹਿੰਦੇ ਦਾ ਕਵੀ 'ਸਮਰਥ' ਆਪਣੀ 'ਬਾਵਨੀ' ਵਿਚ ਲਿਖਦਾ

ਹੈ :—

'ਅੱਖਰ ਅੱਖਰ ਉਤੇ ਸੱਖਰ, ਅਰਥੋਂ ਨਾਲ ਉਪੰਨੀ
ਮਿਠੀ ਬਾਣੀ ਪੰਜਾਬੀ ਜਾਣੀ, ਰਸਕਾਂ ਦੇ ਮਨ ਮੰਨੀ ।'
ਪੰਜਾਬੀ ਦੀ ਮਿਠਾਸ ਦੀ ਗਵਾਹੀ ਤਾਂ ਲੋਕ ਗੀਤਾਂ ਵਿਚ ਵੀ ਆਈ ਹੈ :—
'ਬੁਤ ਵਣੋਟਿਆ ! ਤੇਰੀ ਨੰਢ ਲਹਿਰ ਏ ਕਾਈ ਛਾਂ ਦੀ
ਮਿਠੀ ਬੋਲੀ ਬਲ ਦੀ, ਲਟਕਾਵੀਂ ਚਾਲ ਝਨਾਂ ਦੀ ।'

ਉਰਦੂ ਰਚਨਾ 'ਦਰਿਆਏ ਲਤਾਫਤ' (1802 ਈ:) ਵਿਚ, ਇਨਸ਼ਾ 'ਪੰਜਾਬੀ' ਸ਼ਬਦ
ਦੀ ਜਥਾਨ ਲਈ ਵਰਤੋਂ ਕਰਦਾ ਹੈ । ਸਭ ਤੋਂ ਪਹਿਲੀ ਯੂਰਪੀਨ ਲਿਖਤ 'ਐਡੀਲੰਗ ਦੀ
ਮਿਥਰੀਡੇਟਸ' (1806 ਈ: ਬਰਲਨ) ਵਿਚ 'ਪੰਜਾਬੀ' ਨਾਂ ਵਰਤਿਆ ਗਿਆ ਦਸੀਦਾ ਹੈ ।
ਇਸ ਤੋਂ ਬਾਦ ਤਾਂ 'ਪੰਜਾਬੀ ਗ੍ਰਾਮਰ' ਤੇ 'ਪੰਜਾਬੀ ਡਿਕਸ਼ਨਰੀ' ਨਾਂ ਹੇਠ ਅੰਗਰੇਜ਼ਾਂ ਵਲੋਂ
ਕਿੰਨੀਆਂ ਹੀ ਕਿਤਾਬਾਂ ਲਿਖੀਆਂ ਗਈਆਂ । ਜਿਸ ਤਰ੍ਹਾਂ ਛੋਟੀ ਉਮਰ ਵਿਚ ਬੱਚੇ ਦੇ ਕਈ
ਨਾਮ ਪੈਂਦੇ ਹੋ ਕਈ ਬਦਲਦੇ ਹਨ ਤਿਵੇਂ ਮੁੱਢ ਵਿਚ ਪੰਜਾਬੀ ਦੇ ਕਈ ਨਾਂ ਪਏ ਪਰ ਹੁਣ
ਪੰਜਾਬ ਦੀ ਬੋਲੀ ਲਈ ਪੰਜਾਬੀ ਤੋਂ ਸਿਵਾ ਹੋਰ ਕੋਈ ਨਾਮ ਨਹੀਂ ਰਿਹਾ ਤੇ ਇਹੋ ਨਾਂ ਪੱਕ ਕੇ
ਪ੍ਰਮਾਣੀਕ ਹੋ ਗਿਆ ਹੈ ।

ਪੰਜਾਬੀ ਦੀਆਂ ਹੱਦਾਂ

ਆਮ ਤੌਰ ਤੇ ਦੇਸ਼ਾਂ ਦੀਆਂ ਹੱਦਾਂ ਪਹਾੜਾਂ ਜਾਂ ਦਰਿਆਵਾਂ ਦੇ ਆਸਰੇ ਬਣਦੀਆਂ ਹਨ। ਭਾਵੇਂ ਰਾਜਨੀਤਕ ਹੱਦ-ਬੰਦੀ ਕਈ ਵਾਰ ਇਨ੍ਹਾਂ ਭੁਗੋਲਕ ਹੱਦਾਂ ਨੂੰ ਧੁੰਦਲਾ ਵੀ ਕਰ ਦੇਂਦੀ ਹੈ। ਪਰ ਫਿਰ ਵੀ ਕੁਦਰਤੀ ਹੱਦ-ਬੰਦੀ ਖਾਸੀ ਜ਼ੋਰਾਵਰ ਰਹਿੰਦੀ ਹੈ ਅਤੇ ਜ਼ਬਾਨ ਦੀਆਂ ਹੱਦਾਂ ਕਾਇਮ ਕਰਨ ਵਿਚ ਤਾਂ ਇਸੇ ਦਾ ਬਹੁਤਾ ਹੱਥ ਹੁੰਦਾ ਹੈ। ਜਦੋਂ ਆਵਾਜ਼ਾਈ ਦੇ ਮੈਜ਼ੂਦਾ ਸਾਧਨ ਵਜੂਦ ਵਿਚ ਨਹੀਂ ਸੀ ਆਏ, ਉਦੋਂ ਦਰਿਆਈ ਤੇ ਪਹਾੜੀ ਹੱਦਾਂ ਨੇ ਮਨੁੱਖ ਨੂੰ ਆਪਣੀ ਆਪਣੀ ਥਾਂ ਤੇ ਘੇਰਿਆ ਰੋਇਆ ਸੀ। ਜਿਥੋਂ ਤਕ ਲੋਕ ਸਹਿਜ ਸੁਭਾ ਆ ਜਾ ਸਕਦੇ ਸਨ, ਉਹ ਆਮ ਤੌਰ ਤੇ ਦੋ ਦਰਿਆਵਾਂ ਜਾਂ ਦੋ ਪਹਾੜਾਂ ਵਿਚਕਾਰਲਾ ਬੇਤਰ ਹੁੰਦਾ ਸੀ। ਅਜ ਕਲ ਵੀ ਲਗਭਗ ਅਜਿਹੀ ਗਲ ਹੀ ਹੈ। ਰਾਜਨੀਤਕ ਜਾਂ ਨਸਲੀ ਏਕਤਾ ਕਰਕੇ ਜਿਤਨਾ ਕੁ ਅਜੇਹੇ ਦਰਿਆਵਾਂ ਜਾਂ ਪਹਾੜਾਂ ਦਾ ਇਲਾਕਾ ਇਕ ਗੁਰ ਵਿਚ ਆ ਜਾਂਦਾ, ਉਹ ਇਕ ਦੇਣ ਜਾਂਦਾ।

ਹਜ਼ਾਂ ਦੇ ਮੌਲ-ਜੋਲ ਕਾਰਣ ਦੁਆਰਿਆਂ (ਦੋ ਦਰਿਆਵਾਂ ਵਿਚਕਾਰਲਾ ਇਲਾਕਾ) ਦੀ ਬੇਲੀ ਵਿਚ ਸਾਂਝ ਤੇ ਏਕਤਾ ਪੈਦਾ ਹੋਣੀ ਲਾਜ਼ਮੀ ਗੱਲ ਸੀ। ਰਾਜਨੀਤਕ, ਸਭਿਆਚਾਰਕ, ਜਾਂ ਨਸਲੀ ਸਾਂਝ ਕਾਰਨ ਹੌਲੀ ਹੌਲੀ ਦੁਆਰਿਆਂ ਦੀ ਬੇਲੀ ਵਿਚ ਵੀ ਉਚਾਰਣ ਤੇ ਸ਼ਬਦ-ਬੁੰਡਾਰ ਦੀ ਸਮਾਨਤਾ ਕਰਕੇ ਇਕ ਮੌਲਕ ਸੱਤੰਤਰ ਸਾਝੀ ਬੇਲੀ ਦੀ ਹਸਤੀ ਕਾਇਮ ਹੁੰਦੀ ਗਈ। ਦੁਆਰਿਆਂ ਦੀਆਂ ਬੇਲੀਆਂ ਉਪ-ਬੇਲੀਆਂ ਕਹਾਉਂਦੀਆਂ ਹਨ ਤੇ ਉਨ੍ਹਾਂ ਬੇਲੀਆਂ ਦੇ ਸਾਂਝੇ ਗੁਣਾਂ ਦੀ ਵਾਲੀ ਵਾਰਸ ਸਮੁੱਚੇ ਦੇਸ਼ ਦੀ ਬੇਲੀ। ਇਸ ਬੇਲੀ ਦੀ ਹੱਦ ਉਥੇ ਤਕ ਹੁੰਦੀ ਹੈ, ਜਿਥੇ ਤਕ ਇਸ ਦੇ ਬੇਲਣਹਾਰਿਆਂ ਦੀ ਧੁਨੀ ਸਦਾ ਗੁਜ਼ਦੀ ਰਹੇ। ਭੁਗੋਲਕ ਇਕਸਾਰਤਾ ਹੌਣੀ ਇਕ ਜ਼ਰੂਰੀ ਸ਼ਰਤ ਹੈ।

ਪੰਜਾਬ ਦੇਸ਼ ਦੀ ਬੇਲੀ ਪੰਜਾਬੀ ਹੈ। ਪੁਰਾਣੇ ਜ਼ਮਾਨੇ ਤੋਂ ਪੰਜਾਬ ਦੀਆਂ ਹੱਦਾਂ ਸੰਧੇ ਦਰਿਆ ਤੋਂ ਲੈ ਕੇ ਸੁਰਸਤੀ ਦਰਿਆ ਤਕ ਰਹੀਆਂ ਹਨ ਤੇ ਅਜ ਵੀ ਕੁਝ ਇਸ ਤਰ੍ਹਾਂ ਹੀ ਹੈ। ਕਿਸੇ ਜ਼ਮਾਨੇ ਵਿਚ ਗੰਧਾਰ (ਗੰਧਾਰ), ਕਸਮੀਰ ਆਦਿ ਦਾ ਇਲਾਕਾ ਵੀ ਸਪਤ-ਸਿੰਘੁ (ਪੰਜਾਬ) ਨਾਲ ਸਬੰਧਤ ਰਿਹਾ ਹੈ ਤੇ ਕਈ ਵਾਰ ਰਾਜਨੀਤਕ ਅਦਲਾ-ਬਦਲੀਆਂ ਨੇ ਇਸ ਨੂੰ ਕਈ ਹਿੱਸਿਆਂ ਵਿਚ ਵੰਡੀ ਵੀ ਰਖਿਆ ਹੈ ਪਰ ਕੁਦਰਤੀ ਹੱਦਾਂ ਇਸ ਦੇ ਮੁਲ ਰੂਪ ਨੂੰ ਮੁੜ ਕਾਇਮ ਰੱਖਣ ਵਿਚ ਸਮਰਥ ਰਹੀਆਂ ਹਨ। ਮੁਸਲਿਮ ਜ਼ਮਾਨੇ ਵਿਚ ਖਾਸ ਕਰ ਕੇ ਮੁਗਲ ਰਾਜ ਸਮੇਂ ਇਹ ਕੁਦਰਤੀ ਹੱਦਾਂ ਰਾਜਨੀਤਕ ਤੌਰ ਤੇ ਪੱਕੀਆਂ ਹੋਈਆਂ। (ਅਜ ਕਲ ਦੀਆਂ ਕਮਿਸ਼ਨਰੀਆਂ ਵਿਚ ਪੱਕੀਆਂ ਹੋ ਰਹੀਆਂ ਹਨ ਤੇ ਇਹਨਾਂ ਦੀਆਂ ਹੱਦਾਂ ਵਿਚ ਪੰਜਾਬੀ ਦੀਆਂ ਹੱਦਾਂ ਵਿਚ ਸਹੀ ਹੋ ਰਹੀਆਂ ਹਨ।)

ਗੁਰੂਆਂ ਦੀ ਜਗਾਈ ਸਪਿਰਟ ਨੇ ਸਭਿਆਚਾਰਕ ਸਾਡੇ ਜਗਾ ਕੇ ਇਨ੍ਹਾਂ ਹੱਦਾਂ ਨੂੰ ਹੋਰ ਮਜ਼ਬੂਤ ਕੀਤਾ। ਭਾਈ ਗੁਰਦਾਸ ਤੇ 'ਪ੍ਰੇਸ਼ਨ' ਪੂਰਨ ਸਿੰਘ ਨੇ ਐਵੇਂ ਨਹੀਂ ਆਖਿਆ। ਇਹ ਕਵੀ-ਬਚਨ ਇਤਿਹਾਸਕ ਹਕੀਕਤ ਦਾ ਦਰਜਾ ਰੱਖਦੇ ਹਨ।

'ਪੰਜਾਬੀ ਗੁਰ ਦੀ ਵਡਿਆਈ।' [ਵਾਰ ਗਿਆਰੂਵੀ]

'ਪੰਜਾਬ, ਜੀਉਂਦਾ ਗੁਰ ਦੇ ਨਾਂ ਤੇ।' [ਖਲ੍ਹੇ ਮੈਦਾਨ]

ਇਹ ਤਾਂ ਅੰਜ਼ ਕੱਲ ਦੀ ਗੱਲ ਹੈ, ਜੇ ਗੁਰੂ ਦੇ ਸੂਰਮੇ ਜਿੰਧ ਅਠਾਰੂਵੀਂ ਸਦੀ ਵਿਚ ਵਰਿਆਂ-ਬਧੀ ਮਰਨਾ ਨਾ ਮੰਡਦੇ ਤਾਂ ਸ਼ਾਇਦ ਪੰਜਾਬ ਦਾ ਬਹੁਤਾ ਹਿੱਸਾ ਅਜ ਅਫਗਾਨਿਸਤਾਨ ਦਾ ਅੰਗ ਹੁੰਦਾ। ਹੁਣ ਵੀ ਰਾਜਨੀਤਕ ਸ਼ਹਰੰਜ਼ੀ ਚਾਲ ਨੇ ਘੱਟ ਨਹੀਂ ਗੁਜ਼ਾਰੀ, ਕੁਝ ਅਜਿਹੀ ਹੀ ਕਰ ਦਿਖਾਇਆ ਹੈ।

ਵਰਤਮਾਨ ਅਣ-ਵੇਡੇ ਪੰਜਾਬ ਦਾ ਘੇਰਾ 1 ਲਖ 35 ਹਜ਼ਾਰ 905 ਮੁੱਹੌਂ ਮੀਲਾਂ ਸੀ। ਭਾਵੇਂ ਇਸ ਦੇਸ਼ ਵਿਚਕਾਰ ਵਗਦ ਸਤਲਜ, ਬਿਆਸ, ਰਾਵੀ, ਜੇਹਲਮ ਤੇ ਝਨੀਂ-ਪੰਜਾਂ ਦਰਿਆਵਾਂ ਕਾਰਣ ਇਸ ਨੂੰ ਪੰਜਾਬ ਦਾ ਨਾ ਦਿੱਤਾ ਗਿਆ ਹੈ ਪਰੇਤੂ ਇਨ੍ਹਾਂ ਦਰਿਆਵਾਂ ਵਿਚਕਾਰਲੇ ਹਿੱਸੇ ਤੋਂ ਇਲਾਵਾ ਹੋਰ ਵੀ ਕਾਫ਼ੀ ਖਿੱਤਾ ਇਸ ਨਾਲ ਸਬੰਧਤ ਹਿੱਸਾ। ਜਿਵੇਂ ਹੁਣ ਵੀ ਸਤਲੂਜ ਪਾਰ ਦੱਖਣ ਵਲ ਨੂੰ ਜਮਨਾ ਤਕ ਦਾ ਅਤੇ ਜੇਹਲਮ ਤੋਂ ਸਿੰਧ ਦਰਿਆ ਤਕ ਦਾ ਇਲਾਕਾ ਬਲਕਿ ਸਿੰਧ ਤੋਂ ਵੀ ਪਾਰ ਦਾ ਕੁਝ ਹਿੱਸਾ (ਜਿਲਾ ਫੇਰਾ ਗਾਜ਼ੀ ਖਾਂ ਦੇ ਜ਼ਿਲਾ ਮੀਆਂ ਵਾਲੀ ਦੀ ਤਸੀਲ ਇਜ਼ਾਏਲ)। ਭਾਵੇਂ ਇਸ ਸਮੇਂ ਇਹ ਕੁਭਾਗ ਦੇਸ਼ ਰਾਜਨੀਤਕ ਤੌਰ ਤੇ ਪੂਰਬੀ ਪੰਜਾਬ ਤੇ ਪੱਛਮੀ ਪੰਜਾਬ ਨਾਂ ਹੇਠ ਦੇ ਥਾਈਂ ਵੇਡਿਆ ਗਿਆ ਹੈ ਪਰ ਪੰਜਾਬ ਨਾਂ ਦੋਹਾਂ ਖਿੱਤਿਆਂ ਨਾਲ ਨਹੀਂ ਮਾਸ ਵਾਛ ਜੁੜਿਆ ਹੋਇਆ ਹੈ। ਇਸ ਲਈ ਰਾਜਨੀਤਕ ਵੇਡੇ ਦੀ ਮਾਰੀ ਗੈਰ-ਕੁਦਰਤੀ ਲੋਕ ਨੂੰ ਅਣਡਿਠ ਕਰਕੇ ਕਿਹਾ ਜਾ ਸਕਦਾ ਹੈ ਕਿ ਇਸ ਸਮੇਂ ਦੇ ਪੰਜਾਬ ਦੀਆਂ ਹੱਦਾਂ ਜਿਥੇ ਪੂਰਬ ਵਲ ਜਮਨਾ ਨਾਲ ਖਹਿੰਦੀਆਂ ਹਨ, ਉਥੇ ਪੱਛਮ ਵਰਾ ਅਟਕ (ਸਿੰਧ) ਦਰਿਆ ਨਾਲ ਜਾ ਟਕਰਾਉਂਦੀਆਂ ਹਨ। ਜਿਥੇ ਉਤਰ ਵਲ ਠੰਢੇ ਹਿਮਾਲੀਆਂ ਦੀ ਨਿਚਲੀ ਪਹਾੜੀ ਕਤਾਰ ਤੇ ਹਿੰਦ ਦਾ ਬਗੀਚਾ ਕਸ਼ਮੀਰ ਹੈ, ਉਥੇ ਦੱਖਣ ਵੱਡ ਰਾਜਸ਼ਾਹਿਆਂ ਦਾ ਗਰਮ ਰੇਤ-ਬਲ ਹੈ। ਅਜੇਹੇ ਅਨੰਖੀ ਤਰ੍ਹਾਂ ਦੇ ਰਲਵੇਂ ਮਿਲਵੇਂ ਵਾਯੂ ਮੰਡਲ (120 ਦਰਤਕ ਦੀ ਗਰਮੀ ਤੇ ਬਰਮਾਮੀਟਰ ਨੂੰ 20 ਦਰਜੇ ਤਕ ਲਿਆਉਣ ਵਾਲੀ ਸਰਦੀ) ਨੇ ਅਸਰਗ-ਪੂਰਣ ਬਲਵਾਨ ਪੰਜਾਬੀਓਤ ਨੂੰ ਜਨਮ ਦਿੱਤਾ ਹੈ, ਜਿਸ ਲਈ ਗਰਮ ਮਾਰੂ ਬਲ ਬਰਫਾਨੀ ਪਹਾੜ ਦਿਕ ਸਮਾਨ ਹੁੰਦਾ ਹੈ।

ਇਸ ਜੇਮਜ਼ ਡੇਂਡੀ ਕ੍ਰਿਤ 'ਦੀ ਪੰਜਾਬ, ਨਾਰਬ-ਵੈਸਟ ਫਰੰਟੀਅਰ ਪ੍ਰਾਇਨਸਜ਼ ਅੰਕਸਮੀਰ' ਦੀ ਕੁਮਿਕਾ ਵਿਚ T. H. ਹਾਲੈਂਡ ਲਿਖਦਾ ਹੈ, 'The term "Punjabi" much more nearly, but still imperfectly, covers the people of the Punjab, the North West Frontier Province, Kashmir and the associated smaller native states.' ਕਿਸੇ ਜ਼ਮਾਨੇ ਸਰਹੱਦ ਕਸ਼ਮੀਰ ਆਦਿ ਦਾ ਇਲਾਕਾ ਪੰਜਾਬ ਦਾ ਹੀ ਅੰਗ ਸੀ।

§Such a climate breeds a hardy martial race and the war found the Punjab peasant equally capable of enduring a winter in the muds of Flanders, or a summer amidst the sands of Mesopotamia.'

ਇਹ ਪੰਜਾਬ ਦਿਆਵਾਂ ਦਾ ਦੇਸ਼ ਛੇ ਸੁਹਾਵਣੇ ਅਮੀਰ ਦੁਆਖਿਆਂ ਦਾ ਮਾਲਕ ਹੈ— ਸਤਲੁਜ ਦੁਆਬ, ਬਿਸਤ ਦੁਆਬ, ਬਾਰੀ ਦੁਆਬ, ਰਚਨਾ ਦੁਆਬ, ਚੱਜ ਦੁਆਬ ਤੇ ਸਿੰਘ ਸਾਗਰ ਦੁਆਬ। ਇਸ ਸਾਥੇ ਚਾਰ ਕੁ ਸੌ ਮੀਲ ਲੰਬੇ ਤੇ ਚਾਰ ਕੁ ਸੌ ਮੀਲ ਚੌੜੇ ਦੇਸ਼ ਦੀ ਬੋਲੀ ਪੰਜਾਬੀ ਹੈ ਜਿਸ ਵਿਚ ਪੂਰਬੀ ਪੰਜਾਬ, ਪੱਛਮੀ ਪੰਜਾਬ ਦਾ ਲਗਭਗ ਸਾਰਾ ਹਿੱਸਾ, ਹਿਮਾਂਚਲ ਪ੍ਰਦੇਸ਼ ਦਾ ਕੁਝ ਹਿੱਸਾ, ਜੰਮ੍ਹ ਦਾ ਇਲਾਕਾ, ਰਿ: ਬਹਾਵਲ ਪੁਰ ਦਾ ਕੁਝ ਭਾਗ ਤੇ ਰਾਜਸਥਾਨ ਦਾ ਇਕ ਜ਼ਿਲਾ ਸ਼ਾਮਲ ਹੈ।

ਭਾਵੇਂ ਇਸ ਵਿਚ ਦੁਆਖਿਆਂ, ਪਹਾੜੀ ਹੱਦ-ਬੰਦੀਆਂ ਅਤੇ ਅੱਡ ਅੱਡ ਵਾਤਾਵਰਣ ਕਾਰਣ ਤਰ੍ਹਾਂ ਤਰ੍ਹਾਂ ਦੇ ਭਿੰਨ ਭੇਦ ਪਾਏ ਜਾਂਦੇ ਹਨ ਪਰੰਤੂ ਉਚਾਰਣ ਤੇ ਸ਼ਬਦ-ਬੰਡਾਰ ਦੀ ਸਮਾਨਤਾ ਕਰਕੇ ਪੰਜਾਬੀਅਤ ਦਾ ਗੁਣ ਸਭ ਥਾਂ ਮੌਜੀ ਦਿਖਾਈ ਦਿੰਦਾ ਹੈ। ਦਿਸਦੀ ਭਿੰਨਤਾ ਕੇਵਲ ਉਪਭੋਗੀ ਕਿਸਮ ਦੀ ਹੈ, ਸੁਤੰਤਰ ਭਾਸ਼ਾ ਵਾਲੀ ਨਹੀਂ।

ਸਰ ਜਾਤਜ ਗ੍ਰੀਅਰਸਨ ਦਾ ਮਤ ਹੈ ਕਿ ਪੂਰਬੀ ਪੰਜਾਬ ਦੀ ਬੋਲੀ ਤਾਂ ਪੰਜਾਬੀ ਹੈ ਪਰੰਤੂ ਪੱਛਮੀ ਪੰਜਾਬ ਦੇ ਤਕਤੇ ਹਿੱਸੇ ਦੀ ਬੋਲੀ ਪੰਜਾਬੀ ਨਹੀਂ, ਲਹਿੰਦੀ ਹੈ। ਹਾਲਾਂਕਿ ਲੋਖਕ ਉਸ ਨੂੰ 'ਪੱਛਮੀ ਪੰਜਾਬੀ' ਨਾਂ ਨਾਲ ਵੀ ਯਾਦ ਕਰਦਾ ਹੈ। ਗ੍ਰੀਅਰਸਨ ਦੇ ਵਿਚਾਰ ਅਨੁਸਾਰ ਲਹਿੰਦੀ ਪੰਜਾਬੀ ਦੀ, ਉਪਬੰਧੀ ਮਾਤਰ ਨਹੀਂ ਸਗੋਂ ਸੁਤੰਤਰ ਬੋਲੀ ਹੈ ਜੋ ਕਿ ਜ਼ਿਆਦਾਤਰ ਝਨਾਂ ਤੇ ਜੇਹਲਮ ਦੇ ਇਲਾਕੇ—ਚੱਜ ਦੁਆਬ ਵਿਚ ਵਰਤੀਂਦੀ ਹੈ। ਪਰੰਤੂ ਗ੍ਰੀਅਰਸਨ ਸਾਹਿਬ ਲਹਿੰਦੀ ਦੀ ਹੱਦ ਨੀਅਤ ਕਰਨ ਲਗੇ ਫਿਰ ਮਜ਼ਬੂਰੀ ਪ੍ਰਗਟ ਕਰਦੇ ਹਨ ਕਿ ਪੰਜਾਬੀ ਤੇ ਲਹਿੰਦੀ ਦੇ ਦਰਮਿਆਨ ਹੱਦਬੰਧੀ ਨੀਅਤ ਕਰਨੀ ਬਿਲਕੁਲ ਅਸੰਭਵ ਹੈ। ਡਾ: ਸਿਧੇਸ਼੍ਵਰ ਵਰਮਾ ਤੇ ਪ੍ਰੋ: ਧੀਰੋਂਦਰ ਵਰਮਾ ਵੀ ਇਸੇ ਰਾਇ ਦੇ ਹਨ ਕਿ ਪੰਜਾਬੀ ਤੇ ਲਹਿੰਦੀ ਨੂੰ ਅੱਡ ਅੱਡ ਕਰਨਾ ਮੁਸ਼ਕਲ ਕੰਮ ਹੈ।

ਗ੍ਰੀਅਰਸਨ ਲਿਖਦਾ ਹੈ—

'It thus happens that, although in India we continually see two neighbouring languages gradually merging into each other, nowhere is the process so gradual as in the case of Panjab and Lahnda. It is quite impossible to point to any boundary line or approximate boundary line between the two forms of speech.' (L. S. of India, pp. 608.)

ਫਿਰ ਉਨ੍ਹਾਂ ਆਪਣੇ ਅਨੁਮਾਨ ਤੇ ਇਕ ਗੈਰ-ਕੁਦਰਤੀ ਹੱਦ ਖਿਰ ਕੇ ਲਹਿੰਦੀ ਦੀ ਵੱਖਣੀ ਥਾਂ ਉਲੀਕਣ ਦੀ ਕੋਸ਼ਿਸ਼ ਕੀਤੀ ਹੈ। ਉਹ ਕਹਿੰਦੇ ਹਨ ਕਿ ਜੰਕਰ ਜ਼ਿਲਾ ਗੁਜਰਾਤ ਵਿਚਲੀ ਪੱਧੀ (ਪਹਾੜੀ ਕਤਾਰ) ਦੇ ਉਤਰੀ ਸਿਰੇ ਤੋਂ ਜ਼ਿਲਾ ਗੁਜਰਾਂਵਾਲਾ ਦੇ ਇਤਿਹਾਸਕ ਨਗਰ 'ਰਾਮ ਨਗਰ' ਵਲ ਨੂੰ ਝਨਾਂ ਕੰਢੇ ਆਈਏ ਤੇ ਫਿਰ ਸਾਂਗਲਾ ਹਿਲ, ਗੋਜਰਾਂ, ਪਾਕਪਟਨ

[‡]With these exceptions, we may say that the vernacular of the whole of the eastern Panjab is Punjabi.

L. S. of India, P. 607.

ਤੋਂ ਹੁੰਦੇ ਹੁੰਦੇ ਜ਼ਿਲਾ ਮਿਟਗੁਮਰੀ ਦੇ ਉਤਰੀ ਕੇਨੇ ਵਲ ਆ ਕੇ ਸਤਲੁਜ ਦੇ ਨਾਲ ਨਾਲ ਚਲੀਏ ਤੇ ਰਿਆਸਤ ਬਹਾਵਲਪੁਰ ਦੇ ਉਤਰੀ ਕੇਨੇ ਨੂੰ ਜਾ ਛੋਹੀਏ । ਏਸ ਲੀਕ ਦੇ ਪੱਛਮੀ ਪਾਸੇ ਦੀ ਬੋਲੀ 'ਲਹਿੰਦੀ' ਅਖਵਾਏਗੀ ਤੇ ਪੂਰਬੀ ਪਾਸੇ ਦੀ ਪੰਜਾਬੀ ।

ਜੇਕਰ ਇਹ ਹੱਦਬੰਦੀ ਮੰਨ ਵੀ ਲਈ ਜਾਵੇ ਤਾਂ ਵੀ ਅਸੀਂ ਇਸ ਨੂੰ ਲਹਿੰਦੀ ਉਪਬੋਲੀ ਦਾ ਖਿੰਤਾ ਆਖਾਂਗੇ, ਬੋਲੀ ਦਾ ਨਹੀਂ । ਕਾਰਣ ਇਹ ਤੈ ਕਿ ਨਾ ਤਾਂ ਇਹ ਕੋਈ ਰੁਦਰਤੀ ਹੁੰਦੀ ਹੈ, ਜਿਸ ਵਿਚ ਆਮ ਤੌਰ ਤੇ ਬੋਲੀ ਦਾ ਵੱਖਰਾ ਮੁਹਾਂਦਰਾ ਬਣਿਆ ਕਰਦਾ ਹੈ ਅਤੇ ਨਾ ਹੀ ਇਸ ਇਲਾਕੇ ਵਿਚ ਲਹਿੰਦੀ ਦਾ ਰਾਜ ਹੀ ਹੈ । ਜੇਕਰ ਲਹਿੰਦੀ ਸੁਤੰਤਰ ਬੋਲੀ ਹੁੰਦੀ ਤਾਂ ਇਸ ਖਿੰਤੇ ਦੇ ਸਹਿਰਾਂ ਵਿਚ ਵੀ ਬੋਲ ਚਾਲ ਦੀ 'ਟਕਸਾਲੀ ਲਹਿੰਦੀ' ਦਾ ਵਰਤਾਵਾ ਹੋਣਾ ਸੀ । ਪਰ ਇਹ ਗੱਲ ਹੈ ਨਹੀਂ । ਸਹਿਰਾਂ ਵਿਚ ਇਕ ਤਰ੍ਹਾਂ ਜੀ ਪੰਜਾਬੀ ਹੀ ਵਰਤੀ ਦੀ ਹੈ । ਲਹਿੰਦੀ ਉਪਭਾਖਾ ਦਾ ਇਲਾਕਾ ਹੋਣ ਕਰਕੇ ਉਸ ਦਾ ਗੁੜ੍ਹਾ ਰੰਗ ਹੋਣਾ ਤਾਂ ਲਾਜ਼ਮੀ ਗੱਲ ਹੈ । ਇਹੋ ਗਾਲ ਲਹਿੰਦੇ ਦੇ ਸਾਹਿਤਕਾਰਾਂ ਦਾ ਹੈ । ਫਰੀਦ ਲੈ ਲਓ, ਚਾਹੇ ਦਮੋਦਰ ਜਾਂ ਅਲੀ ਵੈਦਰ, ਸਭ ਨੇ ਕੋਂਦਰੀ ਪੰਜਾਬੀ ਨੂੰ ਹੀ ਸਾਹਿਤਕ ਜਥਾਨ ਦੇ ਤੌਰ ਤੇ ਅਪਣਾਇਆ ਹੈ । ਪ੍ਰਸੀਪਲ ਤੇਜਾ ਸਿੰਘ ਜੀ ਨੇ 'ਸਾਹਿਤ ਦਰਸ਼ਨ' (ਪੰਨਾ 21) ਵਿਚ ਲਹਿੰਦੀ ਤੇ ਮਾਝੀ ਦੀਆਂ ਕਈ ਬਣਤਰੀ ਖੂਬੀਆਂ ਮਿਲਾ ਕੇ ਵੀ ਇਹ ਰਿਧ ਕੀਤੇ ਹੈ ਕਿ ਲਹਿੰਦੀ ਪੰਜਾਬੀ ਤੋਂ ਵੱਖਰੀ ਬੋਲੀ ਨਹੀਂ । ਅਸਲ ਗੱਲ ਰਿਹ ਹੈ ਕਿ ਲਹਿੰਦੀ, ਪੰਜਾਬ ਦੀ ਇਕ ਗੁੱਠ ਵਿਚ ਬੋਲੀ ਜਾਣ ਕਰਕੇ ਅਸਰ ਤੋਂ ਦੂਰ ਜ਼ਰੂਰ ਰਹੀ ਹੈ । ਇਸ ਲਈ ਡੋਗਰੀ ਵਾਡ ਲਹਿੰਦੀ ਦੀ ਖਾਸੀਅਤ ਕਾਫੀ ਵੱਖਰੀ ਹੈ । ਦੂਜੇ ਸਿੰਘੀ ਦੇ ਗਾਂਢੂ ਨੇ ਵੀ ਇਸ ਤੇ ਬੜਾ ਪ੍ਰਕਾਰ ਪਾਇਆ ਹੈ । ਇਸੇ ਕਰਕੇ ਗ੍ਰੰਥਾਂ ਨੇ ਇਸ ਨੂੰ ਵੱਖਰੀ ਬੋਲੀ ਸੁਮਾਰ ਕਰਨ ਦਾ ਟਪਲਾ ਖਾਪਾ ਹੈ । ਪਰ ਅਸਲ ਵਿਚ ਲਹਿੰਦੀ ਨੂੰ ਪੰਜਾਬੀ ਦੀ ਉਪਬੋਲੀ ਮੁਲਾਂ ਹੀ ਠੀਕ ਹੈ, ਵੱਖਰੀ ਭਾਸ਼ਾ ਨਹੀਂ ।

ਇਕ ਗੱਲ ਹੋਰ ਵੀ ਹਿਆਨ ਯੋਗ ਹੈ—ਪੰਜਾਬੀ ਸਾਹਿਤ ਦਾ ਮੁੱਢ ਚੂੰਕਿ ਲਹਿੰਦੇ ਵਿਚ ਬੱਚਾ ਸੀ, ਉਸ ਵੇਲੇ ਲਹਿੰਦੀ ਨੂੰ ਮਹੱਤਤਾ ਜ਼ਰੂਰ ਮਿਲੀ ਸੀ ਪਰ ਛੇਤੀ ਹੀ ਮੱਧ ਪੰਜਾਬ ਦੀ ਬੋਲੀ ਨੇ ਇਹ ਥਾ ਆਣ ਮੱਲ ਲਈ, ਇਸ ਲਈ ਲਹਿੰਦੀ ਦਾ ਇਤਿਹਾਸਕ ਵਿਕਾਸ ਰੁਕ ਗਿਆ ਤੇ ਉਹ ਉਪਭਾਖਾ ਮਾਤਰ ਹੀ ਰਹਿ ਗਈ ।

ਇਸ ਤਰ੍ਹਾਂ ਜਦ ਅਸੀਂ ਦੇਖਦੇ ਹਾਂ, 'ਪੱਛਮੀਪੰਜਾਬ ਤੇ ਕੀ ਪੂਰਬੀ ਪੰਜਾਬ—ਸਾਰੇ ਦੇਸ਼ ਦੀ ਬੋਲੀ ਪੰਜਾਬੀ ਹੈ । ਪੰਜਾਬੀ ਬੋਲੀ ਦਾ ਇਹ ਦੇਸ਼ ਚੂੰਕਿ ਰਾਜਨੀਤਕ ਜਾ ਪ੍ਰਬੰਧਕ ਤੌਰ ਤੇ ਕਈ ਭਾਗਾਂ ਵਿਚ ਵੇਡਿਆ ਹੋਇਆ ਹੈ, ਇਸ ਲਈ ਪੰਜਾਬੀ ਦੀਆਂ ਹੱਦਾਂ ਸਪਸ਼ਟ ਨਹੀਂ ।

ਹੁਣ ਭਾਸ਼ਾ ਦੇ ਆਧਾਰ ਤੇ ਨਵੀਂ ਹੱਦਬੰਦੀ ਹੋਣ ਦੇ ਬਾਵਜੂਦ ਫਿਰਕਾ ਪ੍ਰਸਤੀ ਨੇ ਪੰਜਾਬੀ ਬੋਲਦੇ ਕਾਫੀ ਇਲਾਕੇ ਇਸ ਤੋਂ ਬਾਹਰ ਛੱਡ ਦਿਤੇ ਹਨ, ਜਿਵੇਂ ਕਿ ਕਾਗਤਾ, ਜੰਮ੍ਹ, ਸੰਲਨ, ਬਿਲਾਸਪੁਰ, ਨਾਹਣ ਆਦਿ ਦੇ ਇਲਾਕੇ ਤੇ ਇਸੇ ਤਰ੍ਹਾਂ ਅੰਬਾਲਾ, ਕਰਨਾਕ ਆਦਿ ਦੇ ਮੰਦਾਨੀ ਹਿੱਸੇ ।

ਪੰਜਾਬੀ ਦਾ ਵੱਡੇਰਾ ਭਾਗ ਪੱਛਮੀ ਪੰਜਾਬ ਵਿਚ ਇਕ ਵੱਖਰੀ ਰਾਜਨੀਤਕ ਇਕਾਈ ਵਿਚ ਸ਼ਾਮਲ ਹੈ । ਨਵੇਂ ਦੇਸ਼ ਭੇਦ ਤੇ ਰਾਜ ਭੇਦ ਦੀਆਂ ਵੰਡਾਂ ਨੂੰ ਛੱਡ ਕੇ

ਸਾਚੇ ਤਿਨ ਕਰੋੜ ਤੋਂ ਉੱਤੇ ਹੈ | ਇਸ ਲੋਕ-ਗਾਜੀ ਯੁਗ ਵਿਚ ਇਤਨੇ ਲੋਕਾਂ ਦੇ ਸਮਾਜੀ ਸੰਬੰਧ ਜੋੜਨ ਵਾਲੀ ਬੋਲੀ ਦੀ ਸੁਰੰਤਰ ਹਸਤੀ ਨੂੰ ਜ਼ਿਆਦਾ ਦੇਰ ਨਜ਼ਰੇਦਾਚ ਨਹੀਂ ਕੀਤਾ ਜਾ ਸਕਦਾ ।

ਪੰਜ ਬੀ ਇਕ ਸੁਰੰਤਰ ਖੜੀਆਂ ਦੀ ਮਾਲਕ ਬੋਲੀ ਹੈ । ਗੁਆਂਢੀ ਬੋਲੀਆਂ ਦੇ ਅਸਰਾਂ ਦੇ ਬਾਵਜੂਦ ਇਸ ਨੇ ਆਪਣੇ ਬਹਾਦਰ ਪੰਜਾਬੀ ਬੁਲਾਰਿਆਂ ਦੇ ਸਦਕੇ ਆਪਣੇ ਆਪ ਨੂੰ ਨਵੇਕਲਿਆਂ ਰਖਿਆ ਹੋਇਆ ਹੈ । ਪੰਜਾਬੀ ਦੇ ਪੂਰਬ ਵਲ 'ਪੱਛਮੀ ਹਿੰਦੀ, ਪੱਛਮ ਵਲ ਪਸ਼ਡੇ ਤੇ ਸਿੰਘੀ, ਉਤਰ ਵਲ ਕਸਮੀਰੀ ਤੇ ਹੋਰ ਪਹਾੜੀ ਬੋਲੀਆਂ ਅਤੇ ਦੱਖਣ ਵਲ ਰਾਜਸਥਾਨੀ ਦਾ ਗੁਆਂਢ ਹੈ । ਇਸ ਗੁਆਂਢ ਦਾ ਪੰਜਾਬੀ ਉਤੇ ਤੇ ਪੰਜਾਬੀ ਦਾ ਇਨ੍ਹਾਂ ਉੱਤੇ ਅਸਰ ਹੋਣਾ ਇਕ ਕੁਦਰਤੀ ਗੱਲ ਹੈ । ਪਰੰਤੁ ਬਲਵਾਨ ਪੰਜਾਬੀ ਬੋਲੀ ਆਪਣੀਆਂ ਹੁੰਦਾ ਨੂੰ ਇਉਂ ਮਜ਼ਬੂਤ ਕਾਇਮ ਰੱਖੀ ਖੜੀ ਹੈ ਕਿ ਕੋਈ ਉਸ ਨੂੰ ਇਚਾ ਭਰ ਪਿਛੇ ਨਹੀਂ ਹਿਲਾ ਸਕਦਾ ਸਗੋਂ ਉਹ ਆਪਣੀ ਸ਼ਕਤੀ ਤੇ ਸਮਰੱਥਾ ਦੇ ਸਦਕੇ ਨਵੇਂ ਇਲਾਕੇ ਜਿਤ ਕੇ ਆਪਣੀਆਂ ਹੁੰਦਾ ਹੋਰ ਵਧਾ ਰਹੀ ਹੈ ।

ਦੰਡੀ ਵਿਚ ਪੰਜਾਬੀ ਬੋਲੀ ਦਾ ਵਧ ਰਿਹਾ ਗੌਰਵ ਇਸ ਦਾ ਨਵਾਂ ਪ੍ਰਮਾਣ ਹੈ ਤੇ ਭਾਰਤ ਦੇ ਬਾਕੀ ਸ਼ਹਿਰਾਂ ਵਿਚ ਵੀ ਪੰਜਾਬੀਆਂ ਦੀ ਚੜ੍ਹਦੀ ਕਲਾ ਇਸ ਦਾ ਬੋਲਬਾਲਾ ਵਧਾ ਰਹੀ ਹੈ ।

#1931 ਦੀ ਮਰਦੁਮ ਸ਼ੁਮਾਰੀ ਰੀਪੋਰਟ ਦੇ ਪੰਨਾ 272 ਉੱਤੇ ਖਾਨ ਅਹਿਮਤ ਹਸਨ ਖਾ ਸੁਪਰਿੰਟੈਂਡੇਟ ਮਰਦੁਮਸ਼ੁਮਾਰੀ ਨੇ ਲਿਖਿਆ ਹੈ, 'ਮੈਨੂੰ ਇਸ ਵਿਚ ਰਤਾ ਵੀ ਸੰਦੇਹ ਨਹੀਂ ਕਿ ਬਹੁਤ ਸਾਰੇ ਲੋਕਾਂ ਅਪਣੀ ਮਾਤਰ-ਬੋਲੀ ਪੰਜਾਬੀ ਦੀ ਥਾਂ ਉਤਰਦੂ ਜਾਂ ਹਿੰਦੀ ਲਿਖਾਈ ਹੈ ਤੇ ਇਉਂ ਪੰਜਾਬੀ ਬੋਲੀ ਦੀ ਕੀਮਤ ਦੇ ਹਿੰਦੁਸਤਾਨੀ ਦੇ ਅੰਕੜੇ ਨਿਰੱਕੇ ਵਧਾਏ ਗਏ ਹਨ ।'

ਸੰਨ 41 ਤੇ 51 ਦੀ ਮਰਦੁਮਸ਼ੁਮਾਰੀ ਸਮੇਂ ਇਹ ਗੱਲ ਇਸ ਤੋਂ ਵਧ ਢੀਠਤਾਈ, ਨਾਲ ਹੋਈ, ਜਿਸ ਕਰਕੇ ਸਰਕਾਰ ਨੇ ਰੀਪੋਰਟ ਵਿਚ ਬੋਲੀ ਦੇ ਗਲਤ ਅੰਕੜੇ ਦਰਜ ਕਰਨੇ ਹੀ ਉਚਿਤ ਨਹੀਂ ਸਮਝੇ । ਇਸ ਲਈ ਪੰਜਾਬੀ ਬੁਲਾਰਿਆਂ ਦੀ ਗਿਣਤੀ ਦਾ ਸਹੀ ਅਨੁਮਾਨ ਲਾਉਣਾ ਅੰਖਾ ਹੈ । ਵਸੋਂ ਦੀ ਗਿਣਤੀ ਤੋਂ ਇਸ ਦਾ ਲੱਖਣ ਲਾਇਆ ਜਾ ਸਕਦਾ ਹੈ :—

1941 ਦੀ ਪੰਜਾਬ ਪੈਪਸੂ ਦੀ ਕੁਲ ਗਿਣਤੀ 34309861 ਸੀ ।

1951 ਦੀ ਜਨ ਸੰਖਿਆ ਦਾ ਵੇਰਵਾ ਇਸ ਤਰ੍ਹਾਂ ਹੈ :—

ਪੱਛਮੀ ਪੰਜਾਬ—18814000

ਪੂਰਬੀ ਪੰਜਾਬ—12641205 ।

ਪੈਪਸੂ—3493685 | India, 359 ਪੰਨਾ

34948890 |

ਜਿਥੇ ਇਨ੍ਹਾਂ ਵਿਚੋਂ 4—5 ਜ਼ਿਲ੍ਹਿਆਂ ਦੀ ਆਬਾਦੀ ਕੱਟਣੀ ਪਵੇਗੀ, ਉਥੇ ਰਿਹਾਂ ਬਹਾਵਲਪੁਰ, ਹਿਮਾਚਲ ਪ੍ਰਦੇਸ਼, ਜੰਮੁ, ਰਾਜਸਥਾਨ ਦੇ ਜ਼ਿਲ੍ਹਾਂ ਗੁੰਗਾ ਨਗਰ ਦੀ ਪੰਜਾਬੀ ਵਸੋਂ ਵੀ ਇਸ ਵਿਚ ਸ਼ਾਮਲ ਕੀਤੀ ਜਾਵੇਗੀ । ਇਸੇ ਤਰ੍ਹਾਂ ਬਾਕੀ ਹਿੰਦ ਵਿਚ ਤੇ ਹੋਰ ਬਿਦੇਸ਼ੀ ਵਿਚ ਵਸਦੇ ਪੰਜਾਬੀ, ਮਿਲਾ ਕੇ ਇਹ ਗਿਣਤੀ 3½ ਕਰੋੜ ਤੋਂ ਘੱਟ ਨਹੀਂ ਬਣਦੀ ।

ਪੰਜਾਬੀ ਦੀ ਬਣਤਰ

ਬੋਲੀ ਦੇ ਅੰਗ ਵਾਕ, ਵਾਕਾਂ ਦੇ ਅੰਗ ਸ਼ਬਦ, ਸ਼ਬਦਾਂ ਦੇ ਅੰਗ ਅੱਖਰ ਹਨ। ਅੱਖਰ ਉਹ ਮੁਲ-ਧੁਨੀਆਂ ਜਾਂ ਮੂਲ ਅਵਾਜ਼ਾਂ ਹਨ ਜਿਨ੍ਹਾਂ ਨੂੰ ਅਗੇ ਹੋਰ ਨਿਖੇਡਿਆ ਨਹੀਂ ਜਾ ਸਕਦਾ। 'ਨ ਖਰਨ' ਜਾਂ ਨ ਨਿਖੇਤੇ ਜਾਣ, ਅਥਵਾ ਨ ਨਾਸ ਹੋਣ ਕਰਕੇ ਹੀ ਇਨ੍ਹਾਂ ਦਾ ਨਾਂ ਅ-ਖਰ ਪਾਇਆ ਗਿਆ ਹੈ। ਅੱਖਰ ਜਾਂ ਇਹ ਮੂਲ ਧੁਨੀਆਂ ਉਹ ਮਸਾਲਾ ਹੈ ਜਿਸ ਨਾਲ ਬੋਲੀ ਦਾ ਮੰਦਰ ਉਸਾਰਿਆ ਜਾਂਦਾ ਹੈ। ਇਨ੍ਹਾਂ ਬਗੈਰ ਬੋਲੀ ਦੀ ਕੋਈ ਹਸਤੀ ਨਹੀਂ। ਇਨ੍ਹਾਂ ਤੋਂ ਹੀ ਸ਼ਬਦ ਬਣਦੇ ਹਨ ਤੇ ਸ਼ਬਦਾਂ ਤੋਂ ਵਾਕ ਤੇ ਵਾਕਾਂ ਤੋਂ ਬੋਲੀ।

ਹਰ ਬੋਲੀ ਦਾ ਚੇਹਰਾ ਭਿੰਨ ਹੈ ਕਿਉਂਕਿ ਹਰ ਬੁਲਾਰੇ ਦੀ ਆਪਣੀ ਆਪਣੀ ਨਿਕੋਵਲੀ ਅਵਾਜ਼ ਹੈ ਤੇ ਅਪਣਾ ਅਪਣਾ ਉਚਾਰਣ-ਚੰਗ। ਇਕੋ ਥਾਂ ਦੀ ਬੋਲੀ ਨੂੰ ਬਾਲਕ ਹੋਰ ਤਰ੍ਹਾਂ ਬੋਲਦੇ ਹਨ, ਗੱਭਰੂ ਹੋਰ ਤਰ੍ਹਾਂ, ਬੁੱਢੇ ਹੋਰ ਤਰ੍ਹਾਂ ਤੇ ਤੀਵੀਆਂ ਇਨ੍ਹਾਂ ਸਭਨਾਂ ਤੋਂ ਵੱਖਰੀ ਤਰ੍ਹਾਂ। ਪੜ੍ਹਿਆਂ, ਅਣ-ਪੜ੍ਹਿਆਂ ਤੇ ਅਨਪੜ੍ਹਾਂ ਦੀ ਅਵਾਜ਼ ਵੀ ਅਲਹਿਦਾ ਅਲਹਿਦਾ ਹੈ। ਇਸ ਦਾ ਕਾਰਨ ਇਹ ਹੈ ਕਿ ਹਰ ਵਿਅਕਤੀ ਬਾਕੀ ਦੁਨੀਆਂ ਨਾਲੋਂ ਭਿੰਤਾ ਰੱਖਦਾ ਹੈ, ਕੋਈ ਵੀ ਕਿਸੇ ਨਾਲ ਹੁੰਗੀ ਤਰ੍ਹਾਂ ਸਾਵਾ ਨਹੀਂ ਝੁਲਦਾ। ਗੁਰਵਾਕ ਹੈ

ਮੇਰੇ ਪ੍ਰਭਿ ਸਾਚੇ ਇਕ ਖੇਤ੍ਰ ਰਚਾਇਆ।

ਕੋਇ ਨਾ ਕਿਸਹੀ ਜੇਹਾ ਉਪਾਇਆ। [ਮਾਰੂ ਮ. 3]

ਇਸ 'ਭਿੰਤਾ' ਵਿਚ ਹਰ ਇਕ ਦੇ ਮੁੰਹ ਦੀ ਅੰਦਰਲੀ ਬਣਤਰ ਵੀ ਅਪਣਾ ਹਿੱਸਾ ਰਖਦੀ ਹੈ, ਜਿਸ ਤੋਂ ਸਾਰੀਆਂ ਧਨੀਆਂ ਉਪਜਦੀਆਂ ਹਨ। ਇਹੋ ਨਿਆਰਾ ਧੁਨੀ-ਯੰਤਰ (ਅਵਾਜ਼ੀ ਮਸ਼ੀਨ) ਨਿਆਰੀਆਂ ਨਿਆਰੀਆਂ ਅਵਾਜ਼ਾਂ ਕੱਢ ਕੇ ਦੇਸ ਕਾਲ ਅਨੁਸਾਰ ਭਿੰਨ ਭਿੰਨ ਬੋਲੀਆਂ ਦੀ ਸਾਜਣਾ ਕਰਦਾ ਹੈ। ਆਮ ਤੌਰ ਤੇ ਹਰ ਬੋਲੀ ਦੇ ਦੋ ਰੂਪ ਹੁੰਦੇ ਹਨ—ਪੱਧਰਾ ਵਾਲਾ ਤੇ ਵਿਅਕਤੀਗਤ ; ਪੱਧਰਾ ਵਾਲਾ ਭੇਟਾਰ ਪੀਕ੍ਰੀਓ ਪੀਕ੍ਰੀ ਅਗੇ ਚਲਦਾ ਰਹਿੰਦਾ ਹੈ ਤੇ ਵਿਅਕਤੀ-ਗਤ ਵਿਸ਼ੇਸ਼ਤਾ ਉਸ ਦਾ ਕਾਇਆ ਕਲਪ ਕਰਦੀ ਰਹਿੰਦੀ ਹੈ। ਬਾਸ ਕਰਕੇ ਇਕ ਪੀਕ੍ਰੀ ਤੋਂ ਦੂਜੀ ਪੀਕ੍ਰੀ ਵਿਚ ਆ ਕੇ ਕਾਫੀ ਫਰਕ ਪੈਂਦਾ ਹੈ। ਅਜ, ਵੇਦਕ ਜਮਾਨੇ ਦੀਆਂ ਕਈ ਧੁਨੀਆਂ ਲੋਪ ਹੋ ਗਈਆਂ ਹਨ ਤੇ ਇਨ੍ਹਾਂ ਸੌਂਕੜੇ ਵਰਿਅਤ ਵਿਚ ਮਨੁਖੀ ਕੇਠ ਨੇ ਕਈ ਹੋਰ ਧਨਾਂ ਪ੍ਰਗਾਈਆਂ ਹਨ, ਜਿਨ੍ਹਾਂ ਪਰਿਵਰਤਨ ਲਿਆ ਕੇ ਬੋਲੀਆਂ ਦਾ ਨਵਾਂ ਸੁੱਜਾ ਬਟਾਉਣ ਵਿਚ ਤਕੜੀ ਬਾਰੀ-ਗਰੀ ਤੇ ਸਮਰੱਥਾ ਦਿਖਾਈ ਹੈ।

ਇਹ ਮੂਲ-ਧੁਨੀਆਂ ਦੀ ਅਦਲਾ ਬਦਲੀ ਜਾਂ ਪਰਿਵਰਤਨ ਹੀ ਤਾਂ ਹੈ ਜਿਸ ਨੇ ਵੇਦਕ ਸੰਸਕ੍ਰਿਤ, ਸੰਸਾਕ੍ਰਿਤ, ਪਾਲੀ, ਪ੍ਰਾਕ੍ਰਿਤ, ਅਪਖੰਸ ਤੇ ਵਰਤਮਾਨ ਬੋਲੀਆਂ ਦਾ ਰੂਪ ਬਣਾਇਆ।

ਭਾਵੇਂ ਇਨ੍ਹਾਂ ਬੋਲੀਆਂ ਵਿਚ ਹਜ਼ਾਰਾਂ ਵਰਤੀਆਂ ਤੋਂ ਪਰੰਪਰਾ ਵਾਲਾ ਸ਼ਬਦ-ਭੇਡਾਰ ਚਲਿਆ ਆਉਂਦਾ ਹੈ ਪਰ ਵਿਅਕਤੀਗਰ ਪ੍ਰਭਾਵ ਨੇ ਉਸ ਵਿਚ ਦੇਰ ਤਬਦੀਲੀਆਂ ਕਰ ਛਡੀਆਂ ਹਨ। ਦੇਸ਼ ਕਾਲ ਦਾ ਵੀ ਇਸ ਵਿਚ ਡਾਢਾ ਹੱਥ ਹੈ। ਜੇ ਮਨੁਖੀ ਅਵਾਜ਼ ਤੇ ਸਮੇਂ ਦੀ ਚਾਲ ਇਉਂ ਬੋਲੀਆਂ ਵਿਚ ਹੋਰ ਹੋਰ ਨਾ ਕਰਦੀ ਤਾਂ ਬੁੱਢੜ ਵੈਦਕ ਬੋਲੀ ਦਾ ਜਰਜਰਾ ਬਿਰਧ ਸਰੀਰ ਹੀ ਸਾਡੇ ਸਾਹਵੇਂ ਹੁੰਦਾ, ਗੱਭਰੂ ਤੇ ਮੁਟਿਆਰ ਬੋਲੀਆਂ ਦੇ ਨਵੇਂ ਹਰੋਏ ਜੁੱਸੇ ਕਿਧਰੇ ਨਜ਼ਰੀਂ ਨ ਪੈਂਦੇ।

ਇਸ ਸੰਖੇਪ ਜੇਹੀ ਵੀਚਾਰ ਤੋਂ ਅਸੀਂ ਇਸ ਸਿਟੇ ਉਤੇ ਪਹੁੰਚਦੇ ਹਾਂ ਕਿ ਮੂਲ-ਅਵਾਜ਼ਾਂ ਦਾ ਪਰਿਵਰਤਨ ਹੀ ਇਸ ਸਾਰੀ ਤਬਦੀਲੀ ਦਾ ਕਾਰਣ ਹੈ। ਹੁਣ ਇਸ ਗੱਲ ਨੂੰ ਵੀਚਾਰਨਾ ਜ਼ਰੂਰੀ ਹੈ ਕਿ ਇਹ ਅਵਾਜ਼ਾਂ ਕਿਵੇਂ ਤੇ ਕਿਉਂ ਉਪਜਦੀਆਂ ਹਨ ਅਤੇ ਕਿਉਂ ਬਦਲਦੀਆਂ ਰਹਿੰਦੀਆਂ ਹਨ।

ਇਹ ਅਵਾਜ਼ਾਂ ਅੰਦਰੋਂ ਨਿਕਲਦੇ ਸਾਹ ਨਾਲ ਬਣਦੀਆਂ ਹਨ ਤੇ ਇਹ ਸਾਹ ਮੌਹ ਦੇ ਅੰਦਰਲੇ ਭਾਗਾਂ—ਕੰਠ, ਤਾਲੂ, ਜੀਭ, ਦੰਦ, ਬੁੱਲ੍ਹ ਆਦਿ ਜਾਂ ਨੱਕ ਵਿਚ ਦੀ ਹੁੰਦਾ, ਜਿਸ ਜਿਸ ਬਾਂ ਨਾਲ ਰਗੜ ਖਾ ਕੇ ਬਾਹਰ ਆਉਂਦਾ ਹੈ, ਉਹੋ ਰਗੜ ਉਸ ਨੂੰ ਅੱਡ ਅੱਡ ਧੁਨੀ ਦਾ ਰੂਪ ਦੇਂਦੇ ਹੈ। ਅੰਤਰ-ਸੁਆਸੀ ਧੁਨੀਆਂ ਵੀ ਹੁੰਦੀਆਂ ਹਨ ਪਰ ਉਹ ਅੱਖਰੀ ਧੁਨੀਆਂ ਨਹੀਂ ਬਣਾਉਂਦੀਆਂ। ਜੇ ਬਾਹਰ ਨੂੰ ਨਿਕਲਦੇ ਸਾਹ ਦੀ ਰਗੜ ਤੋਂ ਹੀ ਅੱਖਰੀ ਅਵਾਜ਼ ਦਾ ਬਿਜਲਈ ਲਿਸਕਾਰਾ ਪੈਂਦਾ ਹੈ। ਸਾਹ ਦਾ ਰਾਹ ਫੇਫ਼ਤਿਆਂ ਤੋਂ ਲੌ ਕੇ ਬੁੱਲ੍ਹਾਂ ਰਕ ਹੈ। ਇਸ ਦੇ ਦਰਮਿਆਨ ਬਣਦੇ ਉਚਾਰਣ-ਸਥਾਨਾਂ ਨੂੰ ਵਿਦਵਾਨਾਂ 25-30 ਹਿਜਿਆਂ ਵਿਚ ਵੰਡਿਆ ਹੈ। ਅਸਲ ਵਿਚ ਤਾਂ ਜਿਤਨੀਆਂ ਕਿਸੇ ਬੋਲੀ ਵਿਚ ਮੂਲ-ਅਵਾਜ਼ਾਂ ਹੋਣ, ਉਤਨੇ ਹੀ ਉਚਾਰਣ-ਸਥਾਨਾਂ ਤੇ ਉਚਾਰਣ-ਵਿਧੀਆਂ ਦੀ ਕਲਪਣਾ ਕੀਤੀ ਜਾ ਸਕਦੀ ਹੈ ਕਿਉਂਕਿ ਹਰ ਅਵਾਜ਼ ਇਸ ਗੱਲ ਦਾ ਪ੍ਰਮਾਣ ਹੈ ਕਿ ਉਹ ਦੂਜੀ ਨਾਲੋਂ ਭਿਨ ਅਸਥਾਨ ਤੇ ਭਿਨ ਵਿਧੀ ਕਰਕੇ ਹੀ ਵਜੂਦ ਵਿਚ ਆਈ ਹੈ। ਹਰ ਬੋਲੀ ਦੀਆਂ ਸਮੂਹ ਮੂਲ-ਅਵਾਜ਼ਾਂ ਨੂੰ (ਧੁਨੀ-ਚਿਨ੍ਹਾਂ ਕਰਕੇ) ਵਰਣਮਾਲਾ ਦਾ ਨਾਂ ਦਿਤਾ ਜਾਂਦਾ ਹੈ। ਵਾਸਤਵ ਵਿਚ ਇਨ੍ਹਾਂ ਧੁਨੀ-ਚਿਨ੍ਹਾਂ ਹੇਠ ਸਾਰੀਆਂ ਅਵਾਜ਼ਾਂ ਨਹੀਂ ਸਮਾਉਂਦੀਆਂ, ਅਵਾਜ਼ਾਂ ਦੀ ਗਿਣਤੀ ਨੀਅਤ-ਚਿਨ੍ਹਾਂ ਨਾਲੋਂ ਕਿਤੇ ਜਿਆਦਾ ਹੁੰਦੀ ਹੈ ਤੇ ਇਹ ਗੱਲ ਸਾਰੀਆਂ ਬੋਲੀਆਂ ਵਿਚ ਹੀ ਹੈ। ਮਿ. ਵੈਂਦਰੇਜ਼ ਲਿਖਦੇ ਹਨ—

'The number of phonetics in a language cannot, of course, be calculated by the number of signs in its alphabet. languages generally have more sounds than signs. This is the case in French, Italian, English, and German.'

(Language, P. 34)

ਭਾਰਤੀ ਵਿਦਵਾਨਾਂ ਧੁਨੀਆਂ ਨੂੰ ਜੋ ਤੁਤੜੀਬ ਦਿਤੀ ਹੈ ਉਹ ਬਹੁਤ ਵਿਗਿਆਨਕ ਹੈ, ਇਸ ਦੀ ਮਿਸਾਲ ਕਿਸੇ ਹੋਰ ਬੋਲੀ ਵਿਚ ਨਹੀਂ ਮਿਲਦੀ। ਆਮ ਤੌਰ ਤੇ ਧੁਨੀਆਂ ਨੂੰ ਸੂਰ ਤੇ ਵਿਅਸਨ ਦੇ ਮੌਟੇ ਭਾਗਾਂ ਵਿਚ ਵੰਡਿਆਂ ਗਿਆ ਹੈ। ਜਦੋਂ ਸਾਹ ਦੀ ਹਵਾ ਬਿਨਾਂ ਕਿਸੇ ਬਾਂ ਰੁਕੇ ਯਾ ਰਗੜ ਖਾਧੇ ਅਵਾਜ਼ ਨੂੰ ਜਨਮ ਚੇਵੇ ਉਹ ਸੁਤਤਰ ਅਵਾਜ਼—'ਸੁਰ' ਕਹਾਉਂਦੀ ਹੈ।

ਜੇ ਅਵਾਜ਼ ਰਗੜ ਖਾ ਕੇ ਯਾ ਕਿਸੇ ਥਾਂ ਟਕਰਾ ਕੇ ਪ੍ਰਗਟੇ ਉਹ 'ਵਿਅੰਜਨ' ਕਹਾਉਂਦੀ ਹੈ। ਰੋਂਦੀ ਵਿਅੰਜਨ ਅਵਾਜ਼ ਸੁਰ ਅਵਾਜ਼ ਬਿਨਾਂ ਪੂਰੀ ਤਰ੍ਹਾਂ ਬੋਲੀ ਨਹੀਂ ਜਾ ਸਕਦੀ। ਇਸ ਲਈ ਵਰਤੋਂ ਵਿਚ ਹਰ ਵਿਅੰਜਨ ਵਿਚ ਸਰ ਰਹਿੰਦਾ ਹੈ, ਸਿਵਾਏ ਦੱਤਾਂ ਦੇ।

ਪੰਜਾਬੀ ਦੀਆਂ ਮੁੱਲ ਅਵਾਜ਼ਾਂ 35 ਹਨ । ਜਾਂ ਇਹ ਕਹਿ ਲਵੇਂ ਕਿ ਪੰਜਾਬੀ ਦੇ ਧੁਨੀ-ਛਿਨ੍ਹ 35 ਹਨ ਤੇ ਅਵਾਜ਼ਾਂ ਸ਼ਾਇਦ ਇਸ ਤੋਂ ਵੀ ਵਧੇ । ਇਨ੍ਹਾਂ ਵਿਚੋਂ ਉ, ਅ, ਤੇ ਏ ਤਿੰਨ ਸ੍ਰੁਟ ਹਨ ਤੇ ਬਾਕੀ 32 ਵਿਅੰਜਨ । ਸਾਰੀ ਵਰਣ-ਮਾਲਾ ਦੀ ਤਰਤੀਬ ਉਚਾਰਣ-ਸਥਾਨ ਮੁਤਾਬਕ ਹੈ । ਪਹਿਲੀ ਪਾਲ ਵਿਚ ਤਿੰਨ ਸੂਰਾਂ ਨਾਲ ਦੋ ਵਿਅੰਜਨ—ਸ, ਹ ਜੋੜ ਕੇ ਪੰਗਰੀ ਨੂੰ ਪੂਰਾ ਕੀਤਾ ਗਿਆ ਹੈ । ਪਰੰਤੁ ਇਸ ਤੋਂ ਵੀ ਚੰਗਾ ਹੁੰਦਾ ਜੇ ਇਥੇ ਯ ਤੇ ਵ ਜੋੜੇ ਜਾਂਦੇ । ਕਿਉਂਕਿ ਇਹ ਦੋਵੇਂ ਸੂਰਾਂ ਵਰਗੇ (Semi Vowels) ਹੀ ਹਨ । ਵੈਸੇ ਹ ਵੀ ਸੂਰ-ਸਮਾਨੀ ਹੀ ਹੈ । ਖੇਰ, ਸੂਰ-ਪਾਲੀ ਤੋਂ ਅਗੇ ਕੇਠ ਤੋਂ ਲੈ ਕੇ ਹੇਠਾਂ ਤਕ ਅੱਡ ਅੱਡ ਅੰਗਾ ਦੀ ਰਗਤ ਜਾ ਛੋਹ ਤੋਂ ਉਪਜਣ ਵਾਲੀਆਂ ਅਵਾਜ਼ਾਂ ਨੂੰ ਇਕ ਲੜੀ ਵਿਚ ਪ੍ਰੋ ਕੇ ਪੰਜ ਪੰਜ ਦੀ ਪਾਲ ਬਣਾਈ ਗਈ ਹੈ ਸਬਾਨ-ਕੇਵਾਂ ਕਰਕੇ ਇਸ ਧੁਨੀ-ਮਾਲਾ ਦੀ ਵੇਡ ਇਉਂ ਹੈ :—

- 1—ਕੰਠੀ (Guttarals)—ਅ ਹ ਕ ਖ ਗ ਘ ਛ
 - 2—ਤਾਲੂਣੀ (Palatals)—ਇ ਚ ਛ ਜ ਝ ਵ ਧ
 - 3—ਮੁਰਧਨੀ (Cerebrals)—ਟ ਠ ਡ ਰ ਙ
 - 4—ਦੰਦੀ (Dental)s—ਸ ਤ ਥ ਦ ਪ ਨ ਲ
 - 5—ਹੋਣੀ (Labials)—ਓ ਪ ਫ ਬ ਭ ਮ ਵ
 - 6—ਅਨੁਨਾਸਕ (Nasals)—ਇਨ੍ਹਾਂ ਵਿਚੋਂ ਛ, ਝ, ਣ, ਨ, ਤੇ ਮ ਆਪਣੀ ਆਪਣੀ ਜਾਂ ਤੋਂ ਨੱਕ ਥਾਣੀ ਨਿਕਲਕੇ ਪ੍ਰਗਟਦੇ ਸਨ, ਇਸ ਲਈ ਇਨ੍ਹਾਂ ਨੂੰ ‘ਅਨੁਨਾਸਕ’ ਕਿਹੜਾ ਹੈ।

ਪ੍ਰੋ: ਦੁਨੀ ਚੰਦ ਜੀ ਦਾ ਵਿਚਾਰ ਹੈ ਕਿ ਬੋਲਣ-ਸਥਾਨ ਦੇ ਲਿਹਾਜ਼ ਨਾਲ ਟਵਰਗ ਤੋਂ ਬਾਦ ਕਵਰਗ ਰਖਣਾ ਚਾਹੀਦਾ ਹੈ, ਬਾਦ ਵਿਚ ਚਲਰਗ ।²

ਮੇਰੇ ਬਿਆਲ ਵਿਚ ਜ਼ਵੀ ਣ ਦੀ ਥਾਂ ਟਵਰਗ ਵਿਚ ਪਹੋਏ ਜਾਣ ਦੇ ਲਾਈਕ ਹੈ ਪ
ਅਨਨਾਸਕ ਤਰਤੀਬ ਨੂੰ ਠੋਸ ਲਾਹੌਰੀ ।

ਅਣਬੀ ਫਾਰਸੀ ਦੇ ਅਸਰ ਕਰਕੇ ਸ, ਮ, ਗ, ਜ, ਛ ਇਹ ਧੂਨੀਆਂ ਵੀ ਪੰਜਾਬ ਵਿਚ ਆ ਸਾਮਲ ਹੋਈਆਂ ਹਨ, ਜੋ ਕਿ ਜ਼ਰਾ ਕਾਂ ਤੋਂ ਘਰੋੜ ਕੇ ਬੱਲੀਆਂ ਜਾਂਦੀਆਂ ਹਨ। ਇਥੁਂ ਸਾਡੇ ਸ ਤੇ ਜ ਦੀ ਜ਼ਿਆਦਾ ਵਰਤੋਂ ਹੈ।

ਘ, ਝ, ਢ, ਪ, ਤ ਦੀ ਅਵਾਜ਼ ਜੇਹੀ ਪੰਜਾਬੀ ਵਿਚ ਹੈ, ਉਹੀ ਹੋਰ ਕਿਸੇ ਬੋਲੀ ਵਿਠੀ ਨਹੀਂ। ਇਹ ਸੰਘ ਦੀਆਂ ਆਵਾਜ਼ਾਂ ਬਹੁਤ ਘੰਟਵੀਆਂ ਤੇ ਭਰਵੀਆਂ ਹਨ। ਇਸੇ ਤਰ੍ਹਾਂ ਪੰਜਾਬੀ ਦੀ ਖਾਸ ਧੂਨੀ ਹੈ, ਇਹ ਨ ਤਾਂ ਛੀਰਾਨੀ ਤੇ ਯੂਰਪੀਨ ਬੋਲੀਆਂ ਵਿਚ ਹੈ ਤੇ ਨਾ। ਪੁਰਾਣੀ ਸੰਸਕ੍ਰਿਤ ਅਦਿ ਭਾਰਤੀ ਬੋਲੀਆਂ ਵਿਚ ।

ਕਿਸੇ ਬੋਲੀ ਦੀ ਬਣਤਰ ਨੂੰ ਜਾਣਨ ਲਈ ਇਹਨਾਂ ਅਵਾਜ਼ਾਂ ਤੋਂ ਲੈ ਕੇ ਸ਼ਬਦਾਂ, ਵਾਰਤਾਂ ਅਤੇ ਅਰਥਾਂ ਦੀ ਬਣਤਰ ਤਕ ਨੂੰ ਜਾਣਨਾ ਜ਼ਰੂਰੀ ਹੁੰਦਾ ਹੈ ਤਾਂ ਹੀ ਉਸ ਬੋਲੀ ਦੇ ਸੁਭਾਗ ਤੇ ਉ

ਵਿਚ ਵਰਤੇ ਨੇਮਾਂ ਦਾ ਪਤਾ ਲਗ ਸਕਦਾ ਹੈ। ਇਸੇ ਕਰਕੇ ਭਾਸ਼ਾ-ਵਿਗਿਆਨੀਆਂ ਬੋਲੀ ਦੇ ਚਾਰ ਮੁੱਖ ਅੰਗ ਮੰਨੇ ਹਨ :—

1.—ਪੁਣੀ-ਬਣਤਰ (Phonology)

2.—ਸਥਦ-ਬਣਤਰ (Morphology)

3.—ਵਾਕ ਬਣਤਰ (Syntax)

4.—ਅਰਥ-ਬਣਤਰ (Semantics)

1. **ਪੁਣੀ-ਬਣਤਰ**—ਬੋਲੀ ਦੇ ਦੀਂਚੇ ਨੂੰ ਬਣਾਉਣ ਸਵਾਰਨ ਵਾਲਾ ਸਭ ਤੁਲ, ਮੂਲ-ਆਵਾਜ਼ਾਂ ਜਾਂ ਮੂਲ ਧੁਨੀਆਂ ਹੋ ਹਨ। ਇਹੋ ਬੋਲੀ ਦਾ ਤਾਣਾ ਹੈ ਤੇ ਇਹੋ ਪੇਟਾ। ਦੂਜੇ ਸ਼ਬਦਾਂ ਵਿਚ ਇਉਂ ਕਹੋ ਤਰਤੀਬਿਆ ਪੁਣੀ-ਸਮੂਹ ਹੀ ਬੋਲੀ ਹੈ। ਇਨ੍ਹਾਂ ਦੀ ਪੇਦਾਜਿਥ ਤੇ ਆਵਾਜ਼ਾਈ ਵਾਲੇ ਚਕੂਵਰਤੀ ਜੀਵਨ ਦੀ ਵਿਚਾਰ ਪੁਣੀ-ਵਿਗਿਆਨੂੰ ਕਰਦਾ ਹੈ।

ਹਰ ਬੋਲੀ ਦੀ ਧੁਨੀ-ਪ੍ਰਣਾਲੀ ਜਾ ਧੁਨੀ ਨੇਮ (Phonetic Law) ਆਪਣਾ ਰੂੰਦਾ ਹੈ, ਜਿਸ ਦੇ ਅਸਾਰੇ ਬੋਲੀ ਦੀ ਨਵੀਂ ਘਾੜਤ ਹੁੰਦੀ ਹੈ। ਇਸ ਘਾੜਤ ਵਿਚ ਸਭ ਤੋਂ ਵੱਧ ਹੱਥ, ਧੁਨੀ-ਪਰਿਵਰਤਨ (Phonetic change) ਦਾ ਹੁੰਦਾ ਹੈ ਤੇ ਇਹੋ ਅਦਲਾ-ਬਦਲੀ ਬੋਲੀ ਦੀ ਕਾਇਆ ਪਲਟਦੀ ਤੇ ਭਿੰਨਤਾ ਪੇਦਾ ਕਰਦੀ ਹੈ। ਜੇਕਰ ਇਹ ਗੱਲ ਨ ਹੁੰਦੀ ਤਾਂ ਇਕ ਬੋਲੀ ਹੀ ਰੋਣੀ ਸੀ, ਉਹ ਵੀ ਜਰਜਰੀ ਪੁਰਾਣੀ।

ਪਹਿਲੇ ਸਾਡੇ ਦੇਸ ਵਿਚ ਧੁਨੀ-ਵਿਚਾਰ ਦਾ ਕੰਮ ਵਿਆਕਰਣ ਦਾ ਹੀ ਅੰਗ ਸੀ ਪਰੰਤੁ ਹਣ ਇਹ ਇਕ ਵੱਖਰੀ ਸਾਇੰਸ ਬਣ ਗਈ ਹੈ। ਖਾਸ ਕਰਕੇ ਭਿੰਨ ਭਿੰਨ ਦੇਸਾਂ ਦੀਆਂ ਧੁਨੀਆਂ ਨੂੰ ਗੈਕਾਰਡ ਕਰਕੇ ਇਨ੍ਹਾਂ ਦਾ ਤੁਲਨਾਤਮਕ ਅਧਿਐਨ ਕਰਨਾ ਬੜਾ ਲਾਭਵੰਦਾ ਸਾਬਤ ਹੋਇਆ ਹੈ। ਹੁਣ ਸ਼ਬਦਾਂ ਤੇ ਵਾਕਾਂ ਦੀ ਬਣਤਰ ਦਾ ਕੰਮ ਤਾਂ ਵਿਆਕਰਣ ਦੇ ਚਿੰਮੇ ਰਹਿ ਗਿਆ ਹੈ ਤੇ ਧੁਨੀ-ਬਣਤਰ ਸਬੰਧੀ ਧੁਨੀ-ਵਿਗਿਆਨ ਰੌਸ਼ਨੀ ਪਾਉਂਦਾ ਹੈ। ਧੁਨੀ-ਵਿਗਿਆਨ ਸਾਨੂੰ ਇਹ ਸਮਝਾਉਂਦਾ ਹੈ ਕਿ ਕਿਵੇਂ ਧੁਨੀ-ਪਰਿਵਰਤਨ ਹੋ ਕੇ ਸਥਾਨ ਦਾ ਆਸਥਾਨ, ਥਾਨ ਜਾਂ ਥਾਂ ਬਣ ਜਾਂਦਾ ਹੈ। ਇਕੋ ਹੀ ‘ਆਸਤਿ’ ਸ਼ਬਦ ਤੋਂ, ਪੰਜਾਬੀ ਵਿਚ ਆਸੇ ‘ਹੈ’, ਹਿੰਦੀ ਵਿਚ “ਅਹੈ” ਲਹਿੰਦੀ ਤੇ ਮਰਾਠੀ ਵਿਚ ‘ਆਹੇ’ ਗੁਜਰਾਤੀ ਵਿਚ ‘ਛੇ’ ਮੈਥਲੀ ਵਿਚ ‘ਅਛਿ’ ਤੇ ਬੰਗਾਲੀ ਅਸਾਮੀ ਵਿਚ ‘ਆਛੇ’ ਬਣਿਆ ਹੋਇਆ ਹੈ। ਅੰਗਰੇਜ਼ੀ ਦਾ ‘ਦਿੜ’ ਵੀ ਇਸੇ ਨਸਲ ਦਾ ਹੋਣ ਦੀ ਸਾਖ ਭਰਦਾ ਹੈ। ਧੁਨੀ-ਵਿਗਿਆਨ ਇਨ੍ਹਾਂ ਅਦਲਾ ਬਦਲੀਆਂ ਦੀ ਪੁਣੀਅਣ ਕਰਕੇ ਹਰ ਬੋਲੀ ਵਿਚ ਵਰਤੇ ਮੁਲਾਂ ਅਸੂਲ ਲਭਦਾ ਹੈ। ਕਾਰਣ ਇਹ ਹੈ ਕਿ ਇਹ ਪਾਰਿਵਰਤਨ ਬੋਲੀ ਦੀਆਂ ਪੱਕੀਆਂ ਹੋਈਆਂ ਆਦਤਾਂ ਵਿਚੋਂ ਇਕ ਚਰੂਰੀ ਢੀਬ ਹੈ ਜੋ ਭਵੇਂ ਅਚੇਤ (Unconscious) ਵਰਤਦਾ ਹੈ ਪਰ ਹੈ ਬਾਕਾਇਦਾ (Regular)।^{*} ਜਿਵੇਂ ਕੋਈ

* “The science of sounds in Language, otherwise called Phonetics, ought then to comprise three sections, devoted respectively to the study of the production, transmission, and reception of sound.” [Language by J. Vendryes, P. 19]

ਬੋਲੀ ਸਮੁੱਚੀ ਕੇਮ ਦੀ ਅਚੇਤ ਕਿਰਤ ਹੁੰਦੀ ਹੈ ਤਿਵੇਂ ਉਸ ਵਿਚ ਅਦਲਾ-ਬਦਲੀ ਵੀ ਅਚੇਤ ਕੰਠ ਤੇ ਸਾਰੀ ਕੇਮ ਵਲੋਂ ਬੱਡੀ ਨੇਮਾਵਲੀ ਅਨੁਸਾਰ ਸੁਭਾਵਕ ਹੁੰਦੀ ਹੈ ਜੋ ਕਿ ਉਸ ਸਮੇਂ ਜੇ ਉਤਾਰਣ-ਦੰਗ ਤੋਂ ਸਾਖਿਆਤ ਹੁੰਦੀ ਹੈ।

ਇਨ੍ਹਾਂ ਤਬਦੀਲੀਆਂ ਵਿਚ ਆਮ ਤੌਰ ਤੇ ਇਸ ਕਿਸਮ ਦੀਆਂ ਗੱਲਾਂ ਹੁੰਦੀਆਂ ਹਨ— ਕਿਤੇ ਦੋ ਅੱਖਰ (ਪੁਨ) ਮਿਲ ਕੇ ਇਕ ਹੋ ਜਾਂਦੇ ਹਨ : ਕਿਤੇ ਕੋਈ ਨਵਾਂ ਅੱਖਰ ਆਂ ਲੱਗਦਾ ਹੈ, ਕਿਤੇ ਕੋਈ ਅੱਖਰ ਉੜ ਹੋ ਜਾਂਦਾ ਹੈ, ਕਿਤੇ ਕਿਸੇ ਅੱਖਰ ਦੀ ਥਾਂ ਦੁਜਾ ਹੋਰ ਆ ਜਾਂਦਾ ਹੈ। ਕਦੀ ਕਦਾਈ ਦੋ ਅੱਖਰ ਆਪੋ ਵਿਚ ਥਾਂ ਬਦਲ ਲੈਂਦੇ ਹਨ, ਇਹ ਜ਼ਰੂਰੀ ਨਹੀਂ ਕਿ ਇਕ ਸ਼ਬਦ ਇਨ੍ਹਾਂ ਵਿਚੋਂ ਇਕੋ ਨੇਮ ਲਗ ਕੇ ਹੀ ਬਣਿਆ ਹੋਵੇ। ਕਈ ਵੇਰ ਇਕੋ ਸ਼ਬਦ ਦੀ ਬਟਤਰ ਵਿਚ ਸਾਰਾ ਵਿਆਕਰਣੀ ਵਿਧਾਨ ਲਗ ਜਾਂਦਾ ਹੈ। ਮਿਸਾਲ : ਲਈ 'ਅਪੁਤਰ' ਸ਼ਬਦ ਹੈ। ਇਸ ਵਿਚਲਾ 'ਪ' ਉੜ ਕੇ 'ਅਉਤਰ' ਰਹਿ ਗਿਆ। ਫਿਰ 'ਅ-ਉ' ਦਾ ਮੇਲ ਹੋ ਕੇ 'ਅਤਰ' ਹੋ ਗਿਆ ਅਤੇ ਬਾਦ ਵਿਚ 'ਰ' ਉੜ ਜਾਣ ਨਾਲ 'ਅੰਤ' ਬਣ ਗਿਆ। ਅਜਿਹੀਆਂ ਮਿਸਾਲਾਂ ਆਮ ਹਨ।

ਹੁਣ ਸਵਾਲ ਇਹ ਉਠਦਾ ਹੈ ਕਿ ਇਹ ਅਵਾਜ਼ੀ ਅਦਲਾ-ਬਦਲੀਆਂ ਦਾ ਮੁਢ ਕਿਵੇਂ ਬੱਚਦਾ ਹੈ?

ਪ੍ਰੋ: ਪੀ. ਡੀ. ਗੁਣੇ ਇਸ ਦਾ ਉਤਰ ਦਿੰਦੇ ਕਹਿੰਦੇ ਹਨ ਕਿ 'ਜਦੋਂ ਇਕ ਵਿਆਕਰਤੀ ਕਿਸੇ ਧਨੀ ਨੂੰ ਆਪਣੇ ਢੰਗ ਨਾਲ ਉਚਾਰਦਾ ਹੈ, ਉਸ ਦਾ ਉਹ ਰੂਪ ਸਾਰੀ ਬੋਲੀ ਵਿਚ ਫੈਲ ਜਾਂਦਾ ਹੈ ਤੇ ਇਕ ਬਾਕਾਈਦਾ ਤਬਦੀਲੀ ਬਣ ਜਾਂਦਾ ਹੈ। ਇਹੋ ਪਰਵਾਣਿਤ ਬਾਕਾਈਦਗੀ ਹੀ ਧਨੀ ਨੇਮਾਵਲੀ (Phonetic Law) ਦਾ ਰੂਪ ਧਾਰ ਲੈਂਦੀ ਹੈ।'

ਇਸ ਮਸਲੇ ਦੀ ਇਉਂ ਵੀ ਵਿਆਖਿਆ ਕੀਤੀ ਜਾਂਦੀ ਹੈ ਕਿ ਜਦੋਂ ਇਕ ਆਵਾਜ਼ ਕਿਸੇ ਮੁੰਹੋਂ ਨਿਕਲਕੇ ਦੂਜੇ ਦੇ ਕੰਨ ਤਕ ਪਹੁੰਚੀ ਹੈ ਤਾਂ ਸੁਣਨ ਵਾਲਾ ਉਸ ਦਾ ਆਵਾਜ਼ੀ-ਚਿਤਰ ਆਪਣੀ ਬਾਦ ਵਿਚ ਸੰਭਾਲ ਲੈਂਦਾ ਹੈ ਤੇ ਲੋੜ ਪੈਣ ਤੇ ਉਸਦੀ ਆਪਣੇ ਮੂੰਹ ਰਾਹੀਂ ਵਰਤੋਂ ਕਰਦਾ ਹੈ। ਇਹ ਅਵਾਜ਼ ਦਰਸਾਲ ਪਹਿਲੀ ਦੀ ਨਕਲ ਹੁੰਦੀ ਹੈ। ਨਕਲ ਅਸਲ ਵਿਚ ਫਰਕ ਹੋਣਾ ਲਾਜ਼ਮੀ ਗਲ ਹੈ ਤੇ ਇਹ ਸਿਲਸਿਲੈਵਾਰ ਚਲਿਆ ਆਉਂਦਾ ਫਰਕ ਬੋਲੀ ਦੇ ਪਰਿਵਰਤਨ ਦਾ ਅਧਿਕ ਬਣਦਾ ਹੈ। ਕਈ ਵਿਦਵਾਨਾਂ ਦਾ ਵਿਚਾਰ ਹੈ ਕਿ ਧਨੀਆਂ ਚੂਕਿ ਮਿਲਵੀਆਂ ਬੋਲੀਆਂ ਜਾਂਦੀਆਂ ਹਨ, ਇਸ ਲਈ ਇਹ ਇਕ ਦੂਜੇ ਤੇ ਅਸਰ ਪਾ ਕੇ ਵੀ ਪਰਿਵਰਤਨ ਦਾ ਮੁੰਢ ਬਣਦੀਆਂ ਹਨ। ਇਹ ਸਾਰੇ ਹੀ ਕਾਰਣ ਪਰਿਵਰਤਨ ਵਿਚ ਆਪਣਾ

[†]When a change, thus produced by an individual speaker in an individual form, spreads itself over similar forms in the whole language, it becomes a regular change. It is this regularity of the change, as also of the preservation of the old material, that makes linguistic study possible. The rules deduced from such a uniform change, or preservation are called Phonetic Law."

ਆਪਣਾ ਹਿੱਸਾ ਪਾਉਂਦੇ ਹਨ। ਜਦੋਂ ਕੋਈ ਪਰਿਵਰਤਨ ਪੱਕ ਤੌਰ 'ਤੇ ਬਾਕਾਇਦਾ ਹੁੰਦਾ ਰਹਿੰਦਾ ਹੈ, ਉਸ ਨੂੰ ਪੱਜੀ ਲੋਕ, ਥੋੜੀ ਦੇ ਵਿਆਕਰਣੀ ਜਾਂ ਭਾਸ਼ਾ, ਵਿਗਿਆਨਕ ਵਿਧਾਨ ਵਿਚ ਸੂਤਰ-ਬੱਧ ਕਰਕੇ ਪੇਸ਼ ਕਰਦੇ ਹਨ। । ਕੋਈ ਪ੍ਰਾਣ (ਨੀਤੀ) । ਨੀਤੀ ਵਿਚ ਵਿਖੀਧ
ਭਾਰਤੀ ਧਨੀ-ਵਿਗਿਆਨੀਆਂ ਇਸ ਅਵਾਜ਼ੀ ਅਦਲਾ ਬਦਲੀ ਨੂੰ ਪੰਜ ਭਾਸ਼ਾਵਿਚ
ਵੰਡਿਆ ਹੈ :—

1. ਸੰਧੀ (Combination)

2. ਆਗਮ (Prothesis)

3. ਲੋਪ (Elision)

4. ਵਿਪਰੀਤੀ (Metathesis)

5. ਆਦੇਸ਼ (Change of sound)

1. ਸੰਧੀ—ਦੋ ਨਿਕਟਵਰਤੀ ਧਨੀਆਂ ਦੇ ਮਿਲ ਕੇ ਇਕ ਹੋ ਜਾਣ ਨੂੰ 'ਸੰਧੀ' ਕਹਿੰਦੇ ਹਨ।

(੧) ਜੇਕਰ ਇਕੇ ਤਰ੍ਹਾਂ ਦੋ ਸੂਰ ਇੜ੍ਹੇਂ ਹੋਣ ਤਾਂ ਦੋਹਾਂ ਦੀ ਥਾਂ ਇਕੋ ਦੀਰਘ ਸੂਰ ਹੋ ਜਾਂਦਾ ਹੈ।

ਦੋ ਅਵਿਆਂ ਦਾ ਮੇਲ—
ਜਿਵੇਂ—ਪਥਮ + ਆਤਮਾ—ਪਰਮਾਤਮਾ

ਦੂਧ + ਅਧਾਰੀ—ਦੂਧਾਧਾਰੀ

ਪਰ + ਅਧੀਨ—ਪਰਾਧੀਨ

ਵਾਰਤਾ + ਅਲਾਪ—ਵਾਰਤਾਲਾਪ

ਪਤਿ + ਅਰਥ—ਪਦਾਰਥ | ਸ਼ਬਦ + ਅਰਥ—ਸ਼ਬਦਾਰਥ | ਕਤਲਿ + ਅਮ-ਖੇਤਰਾਮ | ਕਲਾ + ਆਤਮਕ—ਕਲਾਤਮਕ | ਰਸ + ਆਤਮਕ—ਰਸਾਤਮਕ | ਬੰਸਾ + ਆਵਲੀ—
ਬੰਸਾਵਲੀ, ਸੰਚਾਵਲੀ, ਪਾਣਾਵਲੀ, ਸ਼ਬਦਾਵਲੀ, ਚਿਤ੍ਰਾਵਲੀ, ਮ੍ਰਿਗਾਵਲੀ, ਹਿਮਾਲਾ, ਵਿਦਿ-
ਆਲੀ, ਸਿਵਾਲਾ ਆਦਿ।

ਕਈ ਵਾਰ ਦੀਰਘ ਨਹੀਂ ਵੀ ਹੁੰਦਾ, ਜੂੜ ਕੇ ਢੱਡ ਦਾ ਰੂਪ ਧਾਰ ਲੈਂਦਾ ਹੈ :—

ਬਾਲ-ਅੰਮ੍ਰਿਤ—ਬਾਲੰਮ੍ਰਿਤ | ਕਮ-ਅਕਲੀ—ਕਮੱਕਲੀ |

ਬੰਸ-ਅੱਖਾ—ਪੰਜੱਖਾ | ਬਾਵਨ-ਅੱਖਰੀ—ਬਾਵਨੰਖਰੀ |

(ਅ) ਦੋ ਈਝੀਆਂ ਦਾ ਮੇਲ—
ਜੋਗੀ + ਈਸਰ—ਜੋਗੀਸਰ | ਰਿਖੀ + ਈਸਰ—ਰਿਖੰਸਰ | ਕਵੀ + ਈਸਰ—
ਕਵੀਸਰ | ਤਪੀ + ਈਸਰ—ਤਪੀਸਰ |

(ੳ) ਜੋ ਅ ਦੇ ਮੂੜਰੇ ਉ ਆ ਜਾਵੇ ਤਾਂ ਦੋਗਾ ਦਾ ਮੇਲ ਹੋ ਕੇ ਹੋੜਾ ਜਾਂ ਕਨੌੜਾ (ਐ) ਹੋ ਜਾਂਦਾ ਹੈ। ਜਿਵੇਂ ਪ੍ਰਸ਼ਨ + ਉਤਰੀ—ਪ੍ਰਸ਼ਨੋਤਰੀ | ਅਠ + ਉਤਰੀ—ਅਠੋਤਰੀ | ਪੁਸ +
ਉਤਮ—ਪੁਰਸ਼ੋਤਮ | ਅਉਸਰ-ਐਸਰ | ਅਉਖਧ-ਐਖਧ | ਅਉਗੁਣ-ਐਗੁਣ | ਭਉਰ-ਭੋਰ |
ਕਉਲ-ਕੈਲ | ਧਉਲ-ਧੈਲ | ਸਾਉਲਾ-ਸੈਲਾ | ਰਾਉਣ-ਰੈਣ | ਬਾਉਨਾ-ਬੈਨਾ | ਦਾਉਣ-ਦੈਣ |
ਸਾਉਣ-ਸੈਣ | ਦਸਾਉਰ-ਦਸੈਰ : ਅਮਾਉਸ-ਮੈਸ |

(ਜ) ਜੇ ਅ ਦੇ ਮੁਹਰੇ ਦ ਆ ਜਾਵੇ ਤਾਂ ਲਾਂਵ ਜਾਂ ਦੁਲਾਂਵ ਹੋ ਜਾਂਦੀ ਹੈ।
 ਹਬ-ਨ-ਇਕ—ਹਰੇਕ। ਨਰ + ਈਸ — ਨਰੇਸ। ਗਣ + ਈਸ — ਗਣੇਸ। (ਯਦਿ) ਜਾਇ-ਜੇ ।
 ਮਈ-ਮੈਂ । ਬਇਨ-ਬੈਣ । (ਭਗਨ) ਭਇਨ-ਭੈਣ । ਡਾਇਨ-ਡੈਣ । ਸੁਦਾਇਣ-ਸੁਦੇਣ ।
 ਲਾਇਨ-ਲੈਨ । ਕੁਸਟਰ ਆਇਲ-ਕਸਟਰੈਲ । (ਆਇਤਵਾਰ) ਆਇਤਵਾਰ-ਐਤਵਾਰ । ਅਜਾਇਬ-
 ਅਜੈਬ । ਖਰਾਇਤ-ਖਰੈਤ । ਪੈਦਾਇਸ਼-ਪਦੇਸ਼ । ਬੀਏਟਰ-ਬੇਟਰ । ਟਾਇਮ-ਟੈਮ ।

ਕਈ ਵਾਰ ਦੀਰਘ ਨਹੀਂ ਵੀ ਹੁੰਦਾ, ਮੇਲ ਹੋ ਜਾਂਦਾ ਹੈ—

ਮਾਲਵ-ਹਿੰਦਰ-ਮਾਲਵਿੰਦਰ । ਜੋਤੀ-ਹਿੰਦਰ-ਜੋਗਿੰਦਰ ।

(ਹ) ਵਿਅੰਜਨਾਂ ਦੀ ਸੰਧੀ ਬਹੁਤ ਘੱਟ ਹੁੰਦੀ ਹੈ । ਜੇ ਇਕੋ ਤਰ੍ਹਾਂ ਦੇ ਦੋ ਇਕੱਠੇ ਹੋਣ
 ਤਾਂ ਉਨ੍ਹਾਂ ਵਿਚੋਂ ਦੋ ਦੀ ਥਾਂ ਇਕੋ ਰਹਿ ਜਾਂਦਾ ਹੈ । ਇਸ ਨੂੰ Haplology ਕਹਿੰਦੇ ਹਨ ਪ੍ਰੰ
 ਹ ਚੁੰਕਿ ਅੱਧਪਰਚੰਗ ਸੂਰਾਂ ਵਰਗਾ ਹੀ ਹੈ ਇਸ ਲਈ ਇਹ ਵੀ ਦੂਜੇ ਗੁਆਢੀ ਵਿਅੰਜਨ ਨਾਲ
 ਸੰਧੀ ਕਰ ਲੈਣ ਦੇ ਹੱਕ ਵਿਚ ਰਹਿੰਦਾ ਹੈ ।

ਜਿਵੇਂ—ਨਰ-ਕਟਾ—ਨਕਟਾ। ਉਹ+ਹੀ—ਉਹੀ । ਗਲ-ਹੱਥਾ—ਗਲੱਥਾ । ਬਹਿਸਤ-
 ਛਿਸਤ । ਬਿਊਸਤ-ਘ੍ਰੂਸਥ ।

2. ਆਗਾਮ—ਕਈ ਵੇਰ ਉਚਾਰਣ ਦੀ ਸੰਖ ਜਾਂ ਕਿਸੇ ਹੋਰ ਕਾਰਣ ਕਰਕੇ ਸ਼ਬਦ ਦੇ
 ਅਗੇ ਪਿਛੇ ਕੋਈ ਨਵਾਂ ਅੱਖਰ ਆ ਲਗਦਾ ਹੈ, ਇਸ ਨੂੰ ‘ਆਗਾਮ’ ਕਹਿੰਦੇ ਹਨ ।

ਜਿਵੇਂ—ਸਥਾਨ-ਅਸਥਾਨ । ਸਤੋਤਰ-ਅਸਤੋਤਰ । ਸਨਾਨ-ਇਸਨਾਨ । ਸਤੁਤੀ-ਉਸਤੁਤੀ ।
 ਸਟੇਸਨ-ਅਸਟੇਸਨ । ਸਟੈਪ-ਅਸਟਾਮ । ਸਟੂਲ-ਅਸਟੂਲ । ਸਟੇਟ-ਅਸਟੇਟ ।

3. ਲੋਪ—ਜਤਨ-ਸੰਜਮ ਜਾਂ ਸੰਖੇਪਕਾਰੀ ਰੂਚੀ ਦੇ ਕਾਰਣ ਕਿਸੇ ਸ਼ਬਦ ਦਾ ਮੁਢਲਾ,
 ਵਿਚਾਰਲਾ ਜਾ ਅੰਤਲਾ ਅੱਖਰ ਉਡ ਜਾਂਦਾ ਹੈ, ਇਸ ਨੂੰ ‘ਲੋਪ’ ਕਹਿੰਦੇ ਹਨ । ਸੂਰਾਂ ਦਾ ਵੀ
 ਲੋਪ ਹੁੰਦਾ ਹੈ ਪਰੰਤੂ ਜਿਆਦਾ ਵਿਅੰਜਨ ਹੀ ਲੋਪ ਹੁੰਦੇ ਹਨ । ਆਮ ਤੌਰ ਤੇ ਨਿਰਵਲ ਅੱਖਰ
 ਜਿਆਦਾ ਮਰਦੇ ਹਨ, ਬਲੀ (Stressed) ਨਹੀਂ ਮਰਦੇ ਸਗੋਂ ਡਟੇ ਰਹਿੰਦੇ ਹਨ । ਲੋਪ
 ਹੋਣ ਦੀ ਘਟਨਾ ਦਾ ਬੇਲੀ ਦੇ ਘੜਨ ਭੇਨਣ ਵਿਚ ਬਹੁਤ ਹੱਥ ਹੈ । ਕਈ ਵੇਰ ਲੋਪ ਦੀ
 ਕਿਰਿਆ ਸ਼ਬਦ ਦਾ ਜੁੰਮਾ ਇਤਨਾ ਦੁਬਲਾ ਕਰ ਦੇਂਦੀ ਹੈ ਕਿ ਪਛਾਣ ਕਰਨੀ ਔਖੀ ਹੋ ਜਾਂਦੀ
 ਹੈ ਕਿ ਇਹ ਉਹੋ ਲਫਜ਼ ਹੈ । ਮਿਸਾਲ ਲਈ ਲੋਪ ਦੀ ਮੇਹਰਬਾਨੀ ਨਾਲ ‘ਉਪਾਧਿਆਇ’
 (ਅਚਾਰਜ) ਸ਼ਬਦ ਤੋਂ ਮੇਵਾਡੀ ਵਿਚ ‘ਉਪਾਧਾ’ ਤੇ ਪੰਜਾਬੀ ਵਿਚ ‘ਪਾਧਾ’ ਬਣ ਗਿਆ ਹੈ ਅਤੇ
 ਬਿਹਾਰੀ ਆਦਿ ਬੋਲੀਆਂ ਵਿਚ ‘ਓਕਾ’ ਜਾਂ ‘ਝਾ’ ਹੀ ਰਹਿ ਗਿਆ ਹੈ ।

(ਉ) ਸੂਰ ਲੋਪ—ਅੰਤ ਦੀ ਸਿਹਾਰੀ, ਬਿਹਾਰੀ ਜਾਂ ਐਕੜ, ਦੁਲੈਂਕੜ ਲੋਪ ਹੋ ਜਾਂਦਾ
 ਹੈ ਤੇ ਕਈ ਵਾਰ ਦੀਰਘ ਵੀ । ਜਿਵੇਂ—ਜਾਤਿ-ਜਾਤ ਜਾਂ ਜਾਤੀ । ਗਤਿ-ਗਤ ਜਾਂ ਗਤੀ । ਮਤਿ-
 ਮਤ ਜਾਂ ਮਤੀ । ਉਸਤਿ-ਉਸਤਤ ਜਾਂ ਉਸਤੁਤੀ । ਬੁਧਿ-ਬੁਧ ਜਾਂ ਬੁਧੀ । ਪ੍ਰੀਤਿ-ਪ੍ਰੀਤ ਜਾਂ
 ਪ੍ਰੀਤੀ । ਬਾਹੂ-ਬਾਹੀ । ਪਾਤੁ-ਧਾਤ ਜਾਂ ਪਾਤੂ । ਸਾਪੂ-ਸਾਧ ।

(ਊ) ਅਸੈ-ਅਹੈ-ਹੈ । ਇਕੱਠ-ਕੱਠ । ਅਵਾਜ਼-ਵਾਜ਼ । ਅਸੀਸ-ਸੀਸ । ਅੰਗੂਠਾ-ਗੂਠਾ । ਵਿਸ਼ਣੁ-
 ਬਿਸ਼ਨ । ਉਪਰ-ਪਰ । ਵਾਇ-ਵਾ । ਅਨਾਜ-ਨਾਜ । ਅਕਾਲ-ਕਾਲ । ਅਰਾਮ-ਰਾਮ ।
 ਅਰਮਾਨ-ਰੂਮਾਨ ।

(अ) विअंजन लेप—उँज तां हर विअंजन दा ही लेप संभव है परंतु 'र' उे 'ह' दा लप बहुत जिआदा अते आम हुंदा रहिंदा है। मिसाला—

मधान—धान। मनेह-हेह। मरेड-धेड। बालक-बाल। जगत-जग। धीज-धी। अग्नि-अँग। पादूका-पृष्ठिआ। माता-मा। पिता-पे। पॅड्म-पॅड़े। पूरक-पूरा। उँलूक-उलू। साद बास-साबास। श्हितुउ-सतुउ। श्वषद-सूद। अहर-अर। विस्टा-विंठ। भसम-भैस। चमत्कार-चमकार। रकत-रैत। दृश्य-दृष्ट। हसत-हैस। वस्त-वैष। मस्तक-मैष।

मुडावउ—सेंधती। युक्त-सुत। सवरू-सतू। दृसतर-दृउर। निसतारा-नितारा। गलप-गैल। हिरूज-हिरदा। भूउरिज-भूतीजा। चकर-चैक। मूउरन-मूउ। मूउरन-सूउ। पूउर-पूउ। गतर-गोउ। पैतरा-पैता। सूउरन-सूउ। सरट-सैर। गरब-गैब। गुरजर-गुंजर। करन-कैन। अरय- अैय। कारज-काज। जैदरा-जैदा। मैंदरी-मैंदी। छिर-छिंद। त्रिण-तिण। मारग-मैंग। सिंग-सिंग। नींदू-नींद। वारता-धात। मिसर-मिंस। पूरबारप-पूआप। गिरदावरी-गिरदावरी। उपालेड-उलांडा। अजपाल-अजाली। निसपुउर-निपुउ। निरेग-नरेआ। दीपावली-दीवाली। लैंडभी-लैंडी। विच-च। मैडम-मैम। सटेस्न-टेस्न। अटेन्स्न-टिचन। लैंडटीनैट-लैंडटैन। कारब-कैग। कारड-काट। लारड-लाट। गारड-गाड। आरडर-आडर। गोपेट-रपेट। मैक्रोटरी-मैक्टर। कुलैकटर-कलैटर। कुआरटर-कुआटर। बैंधु कारट-बैंधु काट आदिक।

4. विपरीती—कदी वेर इक स्वषद विचले लांगे लांगे दे अँधर आपस विच थां बदल लैं दे हन, इस 'नु विपरीती' करिंदे हन' पर इह बिरिआ हुंदी बहुत घंट है। जिवे—तिस-धित। पसलेटा-पलसेटा। देगरा-देजका। नुस्खा-नुक्सा। नुक्सान-नुस्कान। चरणा-चैज-जार। तिलक—(टीका) टिकला। मतलब-मतबल। चानू-काचु।

सिगरट-सिरगट। पुलटस-पुलसट। कपाह-पकाह। एकादसी-कादमी-कामती। बधमं-धसके (माझी)

5. आदेस—इक अँधर सी थां दूजा अँधर हौं जाण दा नां आदेस जा अँधर-परिवरतन है। इह अँधरां दी अदला बदली बेली दी उबदीली विच सब तें व्यप हिंसा पाउंदी है। इह उबदीली कोई बेहिसाब या बेनियमी नहीं हुंदी सर्वे कुदरती ते युनी-परिवरतन दे नैमां अनुसार हुंदी है। न इह कोई जाण बुझ के करदा है ते ना ही इस नु जाण बुझ के रोकिआ जा सकदा है। लेक-उचारण दी वगदी पारा विच इह सरिज सुडा हुंदा रहिंदा है ते कदी वार इक उबदीली लाई सदीआं लग जांदीआं हन। अम तेर ते बेलण-असघान दी सांक रधण वाले अँधर ही इक दूजे दी थां मलदे हन। बिदेसी स्वषदां लाई इह जरूरी नहीं। सूरां दी अदला बदली नहीं मात्र हुंदी है। जिआदातर विअंजन ही इस मैदान दे खिलाफी बहुदे हन। विअंजन विच व्ही 'ह' इक अजेह डुडानी अँधर है जे थां थां छालां मारदा रहिंदा

ਹੈ। ਕਈ ਵੇਰ ਇਹ ਆਖ ਕਿਸੇ ਅੱਖਰ (ਆਮ ਤੌਰ ਤੇ ਪਾਲੀ ਦੇ ਚੋਥੇ ਅੱਖਰ) ਦੀ ਥਾਂ ਹੋ ਜਾਂਦਾ ਹੈ ਤੇ ਕਈ ਵੇਰ ਅਪਣੀ ਥਾਂ ਕਿਸੇ ਨੂੰ ਦੇ ਜਾਂਦਾ ਹੈ। ਪਾਣੀਨੀਜ ਨੂੰ ਅਪਣੇ ਮੂਲ ਸੂਤਰ ਵਿਚ 'ਹ' ਦੀ ਮਹਾਨਤਾ ਮੰਨਦਿਆਂ ਦੇ ਵੇਰ ਥਾਂ ਦੇਣੀ ਪਈ ਹੈ। ਅਗੇ ਇਸ ਅੱਖਰ-ਤਬਦੀਲੀ ਦੀਆਂ ਕੁਝ ਮਿਸਾਲਾਂ ਦਿਤੀਆਂ ਸ਼ਾਮਲੀਆਂ ਹਨ :—

(ੳ) ਪਾਲੀ ਦੇ ਪਹਿਲੇ ਅੱਖਰ ਦੀ ਥਾਂ ਉਸੇ ਪਾਲੀ ਦਾ ਜ਼ਿਆਦਾ ਅੱਖਰ ਹੋ ਜਾਂਦਾ ਹੈ—

ਸੁਪਨਾ-ਸੁਫਨਾ । ਧੁਪ-ਧੂਫ । ਸਿਆਣਪ-ਸਿਆਣਡ । ਪੁਹਾਰ-ਫੁਹਾਰ । ਪਾਰਸੀ-ਫਾਰਸੀ । ਸਰਾਪ-ਸਰਾਫ । ਸੰਦੂਕ-ਸੰਦੂਖ । ਬੰਦੂਕ-ਬੰਦੂਖ । ਵਕਤ-ਵਖਤ । ਕੁਪ-ਖੂਹ । ਕਨਾ-ਖੂਜਾ । ਕਾਨ-ਖਾਣ । ਕੁਰਮੀ-ਖੁਰਸੀ । ਕਫਨ-ਖਫਣ । ਮੁਲਕ-ਮੁਲਖ । ਤਰੀਕ-ਤਰੀਖ । ਵਿਸਤਾਰ-ਵਿਸਥਾਰ । ਕਾਸਟ-ਕਾਠ । ਮਿਸਟ-ਮਿਠਾ । ਪ੍ਰਿਸ਼ਠ-ਪਿੱਠ । ਦਸਤਾ-ਦੱਬਾ । ਸਤਕ-ਪੱਥੀ । ਸਤਕਥ-ਬੱਬਾ । ਹਸਤੀ-ਹਾਥੀ । ਵਿਸਟਾ-ਬਿੱਠ ।

(ਅ) ਪਾਲੀ ਦੇ ਪਹਿਲੇ ਅੱਖਰ ਦੀ ਥਾਂ ਉਸੇ ਪਾਲੀ ਦਾ ਤੀਜਾ ਅੱਖਰ ਹੋ ਜਾਂਦਾ ਹੈ—

ਅੰਤਰ-ਅੰਦਰ । ਕੰਧਾਰ-ਗੰਧਾਰ । ਕੰਕਨ-ਕੰਗਣ । ਅੰਕ-ਅੰਗ । ਅੰਕੂਰ-ਅੰਗੂਰ । ਪ੍ਰਕਟ-ਪਰਗਟ । ਸ਼ਾਕ-ਸਾਗ । ਲੋਕ-ਲੋਗ । ਸ਼ਕਨ-ਸ਼ਗਨ । ਸਕਲ-ਸਗਲ । ਸ਼ਤੀ-ਸਦੀ । ਪੰਚ-ਪੰਜ । ਤੇਤੂ-ਤੇਦ । ਪੰਕਤਿ-ਪੰਗਤ । ਵਿਕਾਸ-ਵਿਗਾਸ । ਆਕਾਸ਼-ਅਗਾਸ । ਨਕਦ-ਨਗਦ । ਨਕਾਰਾ-ਨਗਾਰਾ । ਤਾਕੀਦ-ਤਗੀਦ । ਤਾਕਤ-ਤਾਗਤ । ਟਿਕਟ-ਟਿਗਟ । ਟਕਾ-ਟਗਾ । ਰੈਕਰੂਟ-ਰੰਗਰੂਟ । ਸੰਕਚ-ਸੰਗੋਚ । ਕ੍ਰੋਚ-ਕ੍ਰੋਜ । ਕ੍ਰੇਚ-ਕ੍ਰੇਜ । ਪਿਤਾਂਤਰ-ਪਤੰਤਰ । ਕਰੋਕ-ਕਰੰਗ । ਕੰਟਕ-ਕਡਾ । ਕੰਕਮ-ਕੰਗੁ । ਤਖਾਣ-ਦਖਾਣ । ਦੰਤ-ਦੰਦ । ਕਰੋਤਿ-ਕਰਦਾ । ਯਾਤਿ-ਜਾਂਦਾ । ਪਤਤਿ-ਪੈਂਦਾ । ਦਾਤਿ-ਦੇਂਦਾ । ਹਸਤਿ-ਹਸਦਾ । ਗ ਯਤਿ-ਗਾਊਂਦਾ ਆਦਿ । ਕਈ ਬਿਦੇਸੀ ਸ਼ਬਦਾਵਿਚ ਤੀਜੇ ਦੀ ਥਾਂ ਪਹਿਲਾਂ ਹੋਣ ਦੀਆਂ ਮਿਸਾਲਾਂ ਵੀ ਹਨ—ਕਾਰਡ-ਕਾਟ । ਲਾਰਡ-ਲਾਟ । ਪਰੋਡ-ਪਰੇਟ ।

(ੳ) ਪਾਲੀ ਦੇ ਪਹਿਲੇ ਅੱਖਰ ਦੀ ਥਾਂ ਦੰਬਾ ਅੱਖਰ ਵੀ ਹੋ ਜਾਂਦਾ ਹੈ, ਜਿਵੇਂ ਪੰਘੂੜਾ-ਭੰਗੂੜਾ । ਚੜ੍ਹਾਈ-ਛੜ੍ਹਾਈ (ਬੋਲਣ ਵਿਚ) ਧੁਰੰਤਰ-ਪੁਰੰਤਰ । ਅਪਿ-ਬੀ ।

(ੳ) ਹਰ ਪਾਲੀ ਦੇ ਚੋਥੇ ਅੱਖਰ ਦੀ ਥਾਂ 'ਹ' ਹੋ ਜਾਂਦਾ ਹੈ। ਸੂਰਾਂ ਵਾਲੀ ਪਹਿਲੀ ਪਾਲੀ ਤੇ ਵੀ ਇਹ ਨੇਮ ਲਾਗੂ ਹੈ। ਅਰਥਾਤ ਸ ਦੀ ਥਾਂ ਹੋਣਾ। ਡਾ: ਚੋਟਰਜੀ ਦੇ ਕਥਨ ਮੁਤਾਬਕ “ਪੂਰਬੀ ਪੰਜਾਬੀ, ਹਿੰਦੀ ਯਾ ਲਹਿੰਦੀ ਤੇ ਸਿੰਧੀ ਵਿਚ 'ਸ' ਦਾ 'ਹ' ਹੋ ਜਾਣਾ ਨਿਹਾਇਤ ਚੁਗੂ ਹੈ”†

ਅਸਥਿ-ਹੱਡੀ, ਸਰਸੋਂ ਸਰਰੋਂ । ਸੰਦੇਸਾ-ਸੰਨੇਹਾ । ਗ੍ਰਾਸ-ਗ੍ਰਾਹ । ਸਸੁਰਾ-ਸਹੁਰਾ । ਵਿਸ਼ਵਾਸ-ਵਿਸਾਹ । ਸਾਸ-ਸਾਹ । ਦਸ ਸਿਰ-ਦਹ-ਸਿਰ । ਕੋਸ-ਕੋਹ । ਰੋਸ-ਰੋਹ । ਵਿਸ-ਵਿਹੁ । ਨਿਸਚਾ-ਨਿਹਚਾ । ਨਿਸਫਲ-ਨਿਹਫਲ । ਜੇਸਾ-ਜੇਹਾ । ਤੇਸਾ-ਤੇਹਾ । ਕੈਸਾ-ਕੈਹਾ । ਸਿੰਧ-ਹਿੰਦ । ਸਭ-ਹਭ ।

ਮੇਘ-ਮੇਹ (ਮੀਹ) । ਮੱਧ-ਮਹਿੰ । ਮੱਝ-ਮੰਝ । ਬਧੂ-ਬਹੂ । ਦਧੀ-ਦਹੀ । ਬਧੂਟੀ-ਵਹੂਟੀ । ਬਧਰ-ਬਹਰਾ । ਪੰਧ-ਪਹਾ । ਅਧੁਨਾ-ਅਹੁਣ-ਹੁਣ । ਛੂਪਾ-ਬੋਹ । ਲਾਭ-ਲਾਹਾ । ਸੁਭਾਗ-ਸੁਹਾਗ । ਅਭੀਰ-ਅਹੀਰ । ਗੰਭੀਰ-ਗਾਹੀਰ । ਸੋਭਨ-ਸੋਹਣ । ਲੱਭਣਾ-ਲੱਧਣ । ਲੱਭਣਾ-ਲਹਿਣ । ਸੰਹਰ-ਸੰਘਾਰ । ਸਿੰਹ-ਸਿੰਘ ।

(ਹ) ਕਈ ਵਾਰ ਪਾਲੀ ਦੇ ਦੁਜੇ ਅੱਖਰ ਦੀ ਥਾਂ 'ਹ' ਹੋ ਜਾਂਦਾ ਹੈ :— ਨਿਆਰ-ਕਲਾਹੁ
ਵਿਖ-ਵਿਹ | ਤਿਖਾ-ਤਿਹਾ | ਮੁਖ-ਮੂਹ | ਨਖ-ਨਹੂ | ਕੁਠਾਰੀ-ਕੁਹਾੜੀ | ਕਬਣੀ-ਕਹਣੀ |
ਕਥਾਨਕ-ਕਹਾਣੀ |

(ਕ) ਅੱਗੜ ਪਿਛੜ ਅਨੁਨਾਸਕ ਧੂਨੀ ਹੋਣ ਤੇ, ਜਾਂ ਐਵੇਂ ਪਾਲੀ ਦੇ ਹਰ ਅੱਖਰ ਦੀ ਥਾਂ
ਪੰਜਵੇਂ ਹੋ ਜਾਂਦਾ ਹੈ :—

ਰੰਡ-ਰੰਨ | ਚੰਦਨ-ਚੰਠਣ | ਕੁਦਨ-ਕੁਨਣ | ਜੰਜ-ਜੰਝ-ਜੰਨ | ਡੰਡ-ਡੰਨ | ਪਿੰਡ-ਪਿੰਨ |
ਅੰਧਾ-ਅਨਾ | ਬੰਧ-ਬੰਨ੍ਹ | ਸੰਧ-ਸੰਨ੍ਹ | ਕੰਧਾ-ਕੰਨ੍ਹ | ਈਧਾਨ-ਇਨ੍ਹਣ | ਰਿਧਿਆ-ਰਿਨ੍ਹਿਆ |
ਸਿਧਿਆ-ਸਿੰਨ੍ਹਿਆ | ਵਿਧਾਨ-ਵਿਨ੍ਹਿਆ | ਅਫਸੋਸ-ਮਸੋਸ |

(ਖ) ਪਾਲੀ ਦਾ ਪੰਜਵੇਂ ਅੱਖਰ (ਅਨੁਨਾਸਕ) ਬਿੰਦੀ ਯਾਂ ਟਿਪੀ ਵਿਚ ਬਦਲ ਜਾਂਦਾ ਹੈ—
ਨਾਮ-ਨਾਂ | ਥਾਨ-ਥਾਂ | ਗ੍ਰਾਮ-ਗ੍ਰਾਂ | ਥੁਮ-ਪੂ | ਭੁਮ-ਭੂ | ਲੋਮ-ਲ੍ਹੂ | ਛਾਮ-ਛਾਂ | ਨਿਮੰਤ-
ਨਿਊ-ਦਾ | ਆਮ-ਅੰਬ | ਸਿਗਨਲ-ਸੰਗਲ | ਅੰਡਵਾਨਸ-ਅੰਡਵੈਸ | ਬਹੁਆਣ੍ਹ-ਬਹੁਆਂ |
ਸੰਕਾਣ੍ਹ-ਸੰਕਾਂ | ਆਦ੍ਰੂਟਿ-ਅੰਦਰਾਂ |

(ਗ) ਤਵਰਗ ਨੂੰ ਚਵਰਗ ਦਾ ਆਗਾਮ ਹੋ ਜਾਂਦਾ ਹੈ—
ਸੱਤ-ਸੱਚ | ਨ੍ਹਿਤ-ਨਾਰ | ਸਤ-ਜਨ-ਸੱਜਨ | ਅਦਯ-ਅੱਜ | ਦਾੜ੍ਹ-ਜਾੜ੍ਹ | ਇਮਾਮ ਦਸਤਾ-
ਇਮਾਮ-ਜਿਸਤਾ | ਕਾਗਦ-ਕਾਗਜ | ਖਿਦਮਤ-ਖਿਜਮਤ | ਨਜਰ-ਨਦਰ | ਅਨਾਦ-ਅਨਾਜ |
ਬੰਧਿਆ-ਬੰਝਿਆ | ਸੰਧਿਆ-ਸੰਝ | ਬੁਧਾਜਤੇ-ਬੁਝਣਾ | ਬੁਧਿ-ਬੁਝ | ਰਿਧਾ-ਰਿੱਝ | ਧੀਵਰ-ਧੀਵਰ |
ਧੁਨਕਾਰ-ਧੁਨਕਾਰ |

(ਘ) ਤਵਰਗ ਨੂੰ ਟਵਰਗ ਵੀ ਹੋ ਜਾਂਦਾ ਹੈ—
ਪਤਨ-ਪੱਟਣ | ਤਿਕਤ-ਟੀਟ | ਤਿੜ੍ਹਕ-ਟੇਢਾ | ਏਕ੍ਰਸਥ ਜਾਂ ਏਕ੍ਰੋ-ਇਕੱਠ | ਸਥੂਲ-
ਨ੍ਹੂਲ੍ਹਾ | ਸਥਿਲ-ਵਿਲਾ | ਅਸਥਿ-ਹੱਡੀ | ਸਥਾਨ-ਠਾਣਾ | ਦਰਦਰ-ਡੱਕ੍ਹੁ | ਬੁਧ-ਬੁਚਾ |
ਪ੍ਰਸ਼ਟ-ਛੀਠ | ਦਿਸਟਿ-ਭੀਠ | ਗ੍ਰੰਥਿ-ਗੰਢ | ਦੰਡ-ਡੰਡ | ਦੌਲਿਕਾ-ਡੱਲੀ | ਬਰਾਮਦਾ-ਬਰਾਂਡਾ |

(ਙ) ਟ ਦੀ ਥਾਂ ਜਾਂ ਜ਼ ਹੋ ਜਾਂਦਾ ਹੈ—
ਬਿਕਟ-ਬਿਖੜਾ | ਰਿਕਟੀ-ਤਿਉੜੀ | ਨਿਕਟ-ਨੈੜੇ | ਅਉਘਟ-ਐਕੜ | ਚੌਪੰਟ-ਚੌਪੜ |
ਕਪਾਟ-ਕਿਵਾੜ | ਚਪੇਟ-ਚਪੇੜ | ਬਾਟਿਕਾ-ਬਾੜੀ | ਪੀਠਿਕਾ-ਪੀੜੀ | ਘਣ-ਘੜਾ | ਘਟੀ-
ਘੜੀ | ਕੀਟ-ਕੀੜੀ | ਕੇਟ-ਕ੍ਰੂੜ | ਅਬਿਸ਼ਟਕ-ਐੜੇ | ਕਵਾਹ-ਕੜਾਹਾ | ਕੁਟੰਬ-ਕੇੜਮਾ |
ਕਰਪਟ-ਕਪੜਾ | ਮੂਢ-ਮੂੜ੍ਹੁ |

(ਚ) ਬਿਦੇਸੀ ਜਥਾਨ ਦੇ ਸਥਦਾਂ ਵਿਚਲੇ ਟਵਰਗ ਦੀ ਥਾਂ ਤਵਰਗ ਹੋ ਜਾਂਦਾ ਹੈ।
ਬੋਟਲ-ਬੇਤਲ | ਗਾਰਡ-ਗਾਰਦ | ਰਸੈਟ-ਰਸੀਦ | ਪਿਸਟਲ-ਪਿਸੰਲ | ਗੋਡਾਉਨ-
ਗੋਦਾਮ | ਡਜਨ-ਦਰਜਨ | ਟਰੂਪ-ਤਰੁਪ | ਸੈਕ੍ਰੋਟੀ-ਸੁਕੱਤਰ | ਡਾਕਟਰ-ਡਾਕਦਾਰ |

(ਛ) ਵਿਚਕਾਰਲੇ ਜਾਂ ਅੰਤਲੇ 'ਨ' ਦੀ ਥਾਂ 'ਣ' ਹੋ ਜਾਂਦਾ ਹੈ। ਅਪਡ੍ਰੈਸ ਵਿਚ 'ਣ' ਹੋ
ਜਾਣ ਦੀ ਬਹੁਤ ਰੀਤ ਸੀ— ਨਾਲ ਮਨ ਛੋਂ ਕਿ ਉਛਲਾ ਕਿ ਕੁਨਵਾ | ਹੀ ਵਿਚ
ਗੁਨ-ਗੁਣ | ਨਿਜਨ-ਨੈਣ | ਪਵਨ-ਪੈਣ | ਪ੍ਰਾਨ-ਪ੍ਰਾਣ | ਆਸਨ-ਆਸਣ | ਕਾਨ-ਖਾਣ |
ਹਾਨ-ਹਾਣ | ਬਟਨ-ਬਟੇਣ |

(ਜ) ਬਿਦੇਸੀ ਜਥਾਨ ਦੇ ਸਥਦਾਂ ਵਿਚਲੇ ਨ ਦੀ ਥਾਂ ਲ ਵੀ ਹੋ ਜਾਂਦਾ ਹੈ ਕਿਉਂਕਿ ਦੋਵੇਂ

ਊਚਾਰਣ-ਸਥਾਨੋਂ ਭਾਈ ਹਨ—

ਨੰਬਰ-ਲੰਬਰ | ਨੋਟ-ਲੋਟ | ਸਿਨਮਾ-ਸਿਲਮਾ | ਫਨੂਸ-ਫਲੂਸ | ਲੈਨਟਰਨ-ਲਾਲਟਰਨ | ਪਿਨਸ਼ਨ-ਪਿਲਸ਼ਨ | ਨੀਲਾਮ-ਲਲਾਮ | ਨੀਲਾਰੀ-ਲਲਾਰੀ | ਕਈ ਵਾਰ ਇਸ ਤੋਂ ਉਲਟ ਵੀ ਹੋ ਜਾਂਦਾ ਹੈ ਜਿਵੇਂ ਲੰਡਨ ਤੋਂ ਨੰਦਨ | ਲੁਣ-ਨੁਣ |

(ੴ) ਯ ਤੇ ਵ ਇਕ ਤਰ੍ਹਾਂ ਸੂਰਾਂ ਵਰਗੇ (Semi Vowels) ਹੀ ਹਨ। ਇਸ ਲਈ 'ਯ' ਦੀ ਥਾਂ 'ਈ' ਤੇ 'ਵੀ' ਦੀ ਥਾਂ 'ਊ' ਹੋ ਜਾਂਦਾ ਹੈ।

ਵਿਦਯਾ-ਵਿਦਿਆ | ਗਯਾਨੀ-ਗਿਆਨੀ | ਨਿਯਮ-ਨੈਮ | ਸੁਆਮੀ-ਸੁਆਮੀ | ਸੁਾਦ-ਸੁਆਦ ਸੁਪਨ-ਸੁਪਨਾ | ਧੂਜਾ-ਧੂਜਾ | ਸੂਰ-ਸੂਰ | ਦੂਰ-ਦੂਆਰ | ਸੁਗਾਵ-ਸੁਗਾਉ | ਨਾਵ-ਨਾਉਂ | ਜੀਵ-ਜੀਉ | ਸਾਰਥ-ਸੁਆਰਥ | ਸੂਦੇਸੀ-ਸੁਦੇਸੀ | ਯਾਦਵ-ਯਾਦਉ | ਦਸਾਵਰ, ਕਵਲ, ਧਵਲ, ਭਵਰ ਦੀ ਥਾਂ ਦਸਾਉਰ, ਕਉਲ, ਧਉਲ ਤੇ ਭਉਰ ਆਇ।

(੬) **ਊਚਾਰਣ-ਸਥਾਨ** ਦੀ ਸਾਂਝ ਕਰਕੇ ਯ ਦੀ ਥਾਂ ਜ ਹੋ ਜਾਂਦਾ ਹੈ।

ਯੋਗੀ-ਜੋਗੀ | ਧੁੱਧ-ਜੁੱਧ | ਯਮ-ਯੁਮ | ਕਾਰਜ-ਕਾਰਜ | ਯੰਤਰ-ਜੰਤਰ | ਯੋਵਨ-ਯੋਬਨ | ਯਾਤ੍ਰੂ-ਯਾਤ੍ਰੂ | ਯੱਗ-ਯੱਗ | ਧੈਰਯ-ਧੀਰਯ।

(੮) ਰ ਤੇ ਲ ਪਰਸਪਰ ਵਟ ਜਾਂਦੇ ਹਨ। ਕਾਤਿਆਇਨ ਨ ਗੀ ਤੇ ਲ੍ਹੀ ਨੂੰ 'ਸਵਰਣੀ' ਕਿਹਾ ਹੈ। ਇਹ ਵਟਾਂਦਰਾ ਪਾਲੀ ਤੇ ਸੰਸਕ੍ਰਿਤ ਵਿਚ ਵੀ ਸੀ। ਅਸੋਕੀ ਸਿਲਾਲੇਖਾ ਵਿਚ ਇਸ ਦੀਆਂ ਮਿਸਾਲਾਂ ਆਮ ਹਨ। ਦਰਿਦਰ-ਦਲਿਦਰ | ਚਰਿਤਰ-ਚਲਿਤਰ | ਰੋਮ-ਲ੍ਹੋਮ-ਲ੍ਹੂ | ਕਾਜਰ-ਕਾਜਲ | ਪੱਤਰ-ਪੱਤਲ | ਬੱਸਰੀ-ਬੱਕਲੀ | ਰੱਜੂ-ਲੱਜੂ | ਨਾਰਿਅਲ-ਨਲੇਰ | ਚਰਣ-ਚਲਣ | ਗ੍ਰਿਧ-ਗਿਲਝ | ਨੱਗਰ-ਨੱਗਲ | ਜੈਂਟਲਮੈਨ-ਜੈਂਟਰਮੈਨ | ਬੈਰਿਸਟਰ-ਬਲਿਸਟਰ | ਟੈਂਪਰੇਗੀ-ਟੈਂਪਰੇਲੀ।

(੯) ਰ ਦੀ ਥਾਂ ਜ ਹੋ ਜਾਂਦਾ ਹੈ—

ਵਿਕਾਰ-ਵਿਗਾੜ | ਕੁਠਾਰ-ਕੁਹਾੜ | ਕਟਹਿਰਾ-ਕਟੜਾ | ਆਗਡਰਲੀ-ਅੜਦਲੀ | ਅਹੋਝੀ-ਹੋਝੀ | ਮੂਗਾ-ਮੂਝਾ-ਮੈਂਡਾ।

(੧੦) **ਊਚਾਰਣ-ਸਥਾਨ** ਦੀ ਸਾਂਝ ਕਾਰਣ ਵ ਦੀ ਥਾਂ ਬ ਹੋ ਜਾਂਦਾ ਹੈ :—

ਵੱਛ-ਬੱਛਾ | ਵਜਾਈ-ਬਿਆਪੀ | ਵਿਸਨ-ਬਿਸਨ | ਵੀਰ-ਬੀਰ | ਵੱਟਾ-ਬੱਟਾ | ਵਿਆਹ-ਬਿਆਹ | ਵਿਚ-ਬਿਚ।

(੧੧) ਵ ਤੇ ਮ ਪਰਸਪਰ ਵਟ ਜਾਂਦੇ ਹਨ—ਜਿਵੇਂ-ਜਿਮੇਂ | ਤਿਵੇਂ-ਤਿਮੇਂ | ਭਾਵੇਂ-ਭਮੇਂ | ਉਬਲਵਾਂ-ਉਬਲਮਾ | ਤੀਵੀਂ-ਤੀਮੀ | ਸੇਵੀਆਂ-ਸੇਮੀਆਂ | ਲਾਂਵ-ਲਾਮ | ਦੁਲਾਵ-ਦੁਲਾਮ | ਨਾਮ-ਨਾਵ | ਸ਼ਾਮਲਾ-ਸ਼ਾਵਲਾ | ਦਾਮਨ-ਦਾਵਣ।

(੧੨) ਸੰਸਕ੍ਰਿਤ ਥ ਤੇ ਥ ਦੀ ਥਾਂ ਪੰਜਾਬੀ ਵਿਚ ਥ ਜਾਂ ਛ ਹੋ ਜਾਂਦਾ ਹੈ—

ਕੁ਷ਿ-ਤਿਖੀ | ਪਕਾ-ਪੱਖ | ਪਥੀ-ਪੰਫੀ | ਰਖਾ—ਰੱਖਿਆ।

ਬਾਕੀ ਨਾਵਾਂ ਤੇ ਕ੍ਰਿਆਵੀ ਸ਼ਬਦਾਂ ਦੀ ਬਣਤਰ ਵੀ ਇਸੇ ਤਰ੍ਹਾਂ ਦੇ ਨੇਮਾਂ ਅਧੀਨ ਬਣਦੀ ਰਹਿੰਦੀ ਹੈ। ਪੜਨਾਵਾਂ ਦੀ ਬਣਤਰ ਉਤੇ ਵੀ ਇਹੋ ਨੇਮ ਲਾਗੂ ਹੁੰਦੇ ਹਨ। ਕਿਤੇ ਸੰਪੀ, ਕਿਤੇ ਅਖਮ ਤੇ ਕਿਤੇ ਲੋਪ ਜਾਂ ਆਦੇਸ਼। ਵਖ ਵਖ ਥਾਂ ਖਿਲਾਰਨ ਦੀ ਬਜਾਏ ਇਨ੍ਹਾਂ ਦਾ ਇਕੱਠਾ

ਨਕਸਾ ਦਿੱਥੇ ਦਿੱਤਾ ਜਾਂਦਾ ਹੈ। ਨਾਲੋਂ ਕਾਰਕਾਂ ਤੇ ਸਹਾਇਕ ਕ੍ਰਿਆਵਾਂ ਦਾ ਹੀ, ਜਿਨ੍ਹਾਂ ਦੀ ਵਰਤੋਂ ਬਹੁਤ ਆਮ ਹੈ।

ਪੜਨਾਵ—

ਪੰਜਾਬੀ	ਅਪੰਸ	ਪ੍ਰਕਿਤ	ਸੰਸਕ੍ਰਿਤ
ਮੈਂ	ਮਹਿ	ਮਏ	ਮਯਾ
ਤੈਂ,	ਤਾਂਥਿ	ਤਏ	ਤ੍ਰਯਾ (ਵੈਦਕ-ਤੁਵੰ-ਸੰ. ਤ੍ਰੈ)
ਉਹ, ਉਸ	ਸੋ	ਸੁ	ਸ:
ਅਸੀਂ	ਅਮੈ	ਅਮੈ	ਅਸਮਦ us
ਤੁਸੀਂ	ਤੁਮੈ	ਤੁਮੈ	ਯਸਮਦ you
ਆਪ	ਅਪਣੂ	ਅਪਨ	ਆਤਮਨ
ਇਹ	ਏਹੋ	ਏਹੋ	ਏਤਦ-ਏਸਾ
ਜੋ	ਜੋ	ਜੁ	ਯਦ
ਜਿਨ੍ਹਾਂ	ਜੇਣ	ਜੇਨ	ਯੇਠ
ਤਿਨ੍ਹਾਂ	ਤੇਣ	ਤੇਨ	ਤੇਨ
ਕਿਉਂ, ਕੀ, ਕੋਈ-ਕੋ	ਕੇ	ਕੇ	ਕਿਮ

ਸਹਾਇਕ ਕ੍ਰਿਆ—

ਹੈ—(ਅਹਦਿ, ਅਛ ਅਪੰਸ) ਅਹੈ-ਅਸੇ, ਸੰ. ਅਜਤਿ।
ਸੰਤਿ-ਗੁੰਤਿ-ਹਨ।

ਸੀ-ਤੀ-ਬੀ-ਸੰ. ਆਸੀਤ। ਆਸਨ-ਸਨ।

ਗਾ—ਅਪੰਸ ਵਿਚ 'ਹੋਂਚੁ' ਰੂਪ ਮਿਲਦਾ ਹੈ, ਜਿਸ ਦਾ ਫਿਰ 'ਹੋਂਗੁ' ਬਣਿਆ। ਇਸੇ ਭਵਿਸ਼ਤ ਵਾਚੀ ਗ ਨੇ ਗਾ, ਗੇ, ਗੀ ਦੇ ਰੂਪ ਧਾਰੇ।

ਕਾਰਕ—

ਨ-ਸੰ. ਏਠ] ਨੇ, ਨੂੰ ਦੀ ਅਪੰਸ ਵਿਚ ਵਰਤੋਂ ਨਹੀਂ ਮਿਲਦੀ
ਨੂੰ-ਸੰ. ਆਨ੍] ਨੇ, ਨੂੰ ਦੀ ਅਪੰਸ ਵਿਚ ਵਰਤੋਂ ਨਹੀਂ ਮਿਲਦੀ
ਦਾ-ਸੰ. ਤਸਜ। ਅਪੰਸ-ਤੇਂ ਤੇਰਿਂਡੂ ਜਾਂ 'ਕ੍ਰਿਤ ਪ੍ਰਤਯਜ ਤੋਂ। ਤੋਂ ਸੰ. ਆਵ
(ਤਸਾਰ)

ਹਿੰਦੀ ਦਾ 'ਕਾ' ਪੰਜਾਬੀ 'ਦਾ' ਤੋਂ ਦੀ ਬਣਿਆ ਹੈ।*

? . ਸ਼ਬਦ-ਬਣਤਰ :—'ਸ਼ਬਦ-ਬਣਤਰ' (Morphology) ਤੋਂ ਮੁਗਦ ਉਹ ਵਿਆਕਰਣ ਪ੍ਰਲਾਲੀ ਹੀ ਹੈ ਜੋ ਵਾਕ ਵਿਚ ਵਰਤੋਂ ਦੇ ਹਰ ਸ਼ਬਦ ਨੂੰ ਲਿੰਗ, ਵਚਨ ਤੇ ਕਾਰਕ ਭੇਦ ਅਨੁਸਾਰ ਢਾਲਦੀ ਹੈ। ਹਰ ਬੋਲੀ ਦਾ ਅਪਣਾ ਵਿਆਕਰਣ ਹੁੰਦਾ ਹੈ ਜਿਸ ਅਨੁਸਾਰ ਸ਼ਬਦ ਚਲਦੇ ਹਨ। ਇਸੇ ਕਰਕੇ ਕਿਹਾ ਜਾਂਦਾ ਹੈ ਕਿ ਬੋਲੀਆਂ ਵਾਕ ਬਣਤਰ (Syntex) ਨਾਲੋਂ ਸ਼ਬਦ ਬਣਤਰ (Morphology) ਵਿਚ ਵਧੇਰੇ ਫਰਕ ਵਾਲੀਆਂ ਹੁੰਦੀਆਂ ਹਨ।*

*ਪੀ. ਗੌ. ਗੁਣੇ, ਪੰਨਾ 276

ਫਿਰਿਦੀ ਨਿਰੁਕਤ (ਕਿਸੋਗੀ ਦਾਸ ਬਾਜਪੇਈ) ਪੰਨਾ 58

*Language, (ਬਲੂਮਫੋਲਡ) ਪੰਨਾ 207

ਵਾਕ-ਬਣਤਰ ਤਾਂ ਕਈ ਬੋਲੀਆਂ ਦੀ ਆਪਸ ਵਿਚ ਰਲ ਵੀ ਜਾਂਦੀ ਹੈ ਪਰ 'ਸ਼ਬਦ-ਬਣਤਰ' ਕਿਸੇ ਦੀ ਘਟ ਹੀ ਰਲਦੀ ਹੈ।

ਮਿਸਾਲ ਲਈ ਪੁਨੀ ਬਣਤਰ (Phonology) ਰਾਹੀਂ ਅਸੀਂ ਇਹ ਤਾਂ ਜਾਣ ਲਿਆ ਕਿ ਅੰਗਰੇਜ਼ੀ ਸ਼ਬਦ 'ਸਟੇਸ਼ਨ' ਦਾ ਪੰਜਾਬੀ ਉਚਾਰਣ ਨੇ ਟੋਸਣ ਯਾ ਅਸਟੋਸਣ ਬਣਾ ਦਿਤਾ ਯਾ ਫਿਰ ਉਹੋ ਤਤਸਮ ਰੂਪ ਸਟੇਸ਼ਨ ਹੀ ਰਹਿਣ ਦਿਤਾ। ਇਹ ਸ਼ਬਦ, ਵਾਕ-ਵਰਤੋਂ ਵਿਚ ਆ ਕੇ ਕੀ ਕੀ ਰੂਪ ਧਾਰਦਾ ਹੈ, ਇਸ ਦਾ ਨਿਰਣਾ ਕਰਨਾ ਸ਼ਬਦ-ਬਣਤਰ ਪ੍ਰਣਾਲੀ ਦਾ ਕੰਮ ਹੈ। ਜਿਹਾ ਕਿ ਅਸੀਂ ਪਿਛੇ ਕਿਹਾ ਹੈ ਕਿ ਇਹ ਪ੍ਰਣਾਲੀ ਹਰ ਬੋਲੀ ਦੀ ਆਪਣੀ ਆਪਣੀ ਹੁੰਦੀ ਹੈ। ਅੰਗਰੇਜ਼ੀ ਪਦ ਸਟੇਸ਼ਨ ਜਦੋਂ ਅੰਗਰੇਜ਼ੀ ਵਿਚ ਵਰਤਿਆ ਜਾਵੇਗਾ ਤਾਂ ਉਸ ਦਾ ਬਹੁ ਵਚਨ 'ਸਟੇਸ਼ਨਜ਼' ਹੋਵੇਗਾ ਪੰਜਾਬੀ ਵਿਚ 'ਸਟੇਸ਼ਨਾਂ' ਤੇ ਹਿੰਦੁਸਤਾਨੀ ਵਿਚ 'ਸਟੇਸ਼ਨੋਂ' ਬਣੇਗਾ ਅਤੇ ਕਾਰਕ ਭੇਦ ਨਾਲ ਕਈ ਥਾਂ 'ਸਟੇਸ਼ਨ' ਹੀ ਬਹੁ ਵਚਨ ਦੇ ਤੌਰ 'ਤੇ ਵਰਤਿਆ ਜਾਵੇਗਾ। ਜਿਵੇਂ 'ਪੰਜਾਬ ਦੇ ਸਟੇਸ਼ਨ ਬਹੁਤ ਸੌਂਹਣੇ ਹਨ।'

ਸੋ ਇਹ ਪ੍ਰਗਟ ਹੋਇਆ ਕਿ ਪੁਨੀ-ਬਣਤਰ ਦੇ ਸਾਂਚੇ ਵਿਚ ਢਲ ਕੇ ਜੋ ਇੱਟਾਂ ਤਿਆਰ ਹੋਈਆਂ, ਉਨ੍ਹਾਂ ਨੂੰ ਮੰਦਰ-ਉਸਾਰੀ ਵਿਚ ਲਾਉਣ ਜਮੇਂ ਕਾਰੀਗਰ ਲੋੜ ਅਨੁਸਾਰ ਫਿਰ ਘੜਦਾ ਤਰਾਸਦਾ ਹੈ ਤੇ ਇਹੋ ਘਾੜਤ ਸ਼ਬਦ-ਬਣਤਰ ਯਾ ਵਿਆਕਰਣ-ਪ੍ਰਣਾਲੀ ਕਹਾਉਂਦੀ ਹੈ। ਸ਼ਬਦ ਕਿੰਨੀ ਕਿਸਮ ਦੇ ਹਨ, ਇਨ੍ਹਾਂ ਦੇ ਅੰਗੜ ਪਿੱਛੜ ਪ੍ਰਤਯਜ ਲਗਕੇ, ਕਿਵੇਂ ਰੂਪ ਬਦਲਦੇ ਅਤੇ ਫਿਰ ਲਿੰਗ, ਵਚਨ ਤੇ ਕਾਰਕ-ਭੇਦ ਨਾਲ ਇਨ੍ਹਾਂ ਵਿਚ ਕੀ ਕੀ ਤਬਦੀਲੀ ਹੁੰਦੀ ਹੈ, ਇਹ ਸਾਰੀਆਂ ਗੱਲਾਂ ਇਸੇ ਵੀਚਾਰ-ਪੇਰੇ ਵਿਚ ਆ ਜਾਂਦੀਆਂ ਹਨ।

ਸਾਰੇ ਵਿਦਵਾਨਾਂ ਇਸ ਸੰਮਤੀ ਦੇ ਹਨ ਕਿ ਇਸ ਸ਼ਬਦੀ-ਢਾਂਚੇ ਦੀ ਵਿਆਕਰਣਕ ਵਾਚਾਰ ਦਾ ਬੁਨਿਆਦੀ ਪੱਧਰ ਹਿੰਦ ਦੇ ਸ਼ਬਦ-ਵਿਗਿਆਨੀਆਂ ਰੱਖਿਆ। ਇਸ ਖਤਰ ਵਿਚ ਸੰਸਕ੍ਰਿਤ ਵਿਆਕਰਣੀ ਪਾਣਿਨੀ ਦਾ ਨਾਂ ਬਹੁਤ ਮਹੱਤ ਰਖਦਾ ਹੈ। ਇਸੇ ਤਰ੍ਹਾਂ ਵਰਗੁਚੀ ਨੇ ਪ੍ਰਕ੍ਰਿਤ ਤੇ ਹੋਮਰੰਦ੍ਰ ਨੇ ਅਪਭੂਸ ਵਿਆਕਰਣ ਲਿਖਕੇ ਇਸ ਸ਼ਬਦ-ਨੇਮਾਵਲੀ ਨੂੰ ਸੂਤਰ-ਬੱਧ ਕੀਤਾ।

ਭਾਰਤੀ ਵਿਆਕਰਣੀਆਂ ਸ਼ਬਦ ਦੇ ਮੋਟੇ ਤਿੰਨ ਭੇਦ ਕੀਤੇ ਹਨ: ਸੰਗਿਆ, ਕ੍ਰਿਆ ਤੇ ਅਵਯਜ। ਕਿਸੇ ਚੀਜ਼ ਦੇ ਵਾਚਕ ਪਦ ਸੰਗਿਆ ਕਹਾਉਂਦੇ ਹਨ। ਕ੍ਰਿਆ ਪਦ ਉਹ ਹਨ, ਜਿਨ੍ਹਾਂ ਤੋਂ ਕੁਝ 'ਹੋਣਾ' ਪ੍ਰਗਟ ਹੋਵੇ। ਅਵਯਜ ਉਹ ਹਨ, ਜੋ ਸੰਗਿਆ ਤੇ ਕ੍ਰਿਆ ਜਾਂ ਇਨ੍ਹਾਂ ਦੋਹਾਂ ਨੂੰ ਜੋੜਦੇ ਹਨ ਜਿਵੇਂ ਨੂੰ, ਨੇ, ਦਾ, ਦੀ, ਤੇ, ਪਰ, ਵਿਚ, ਨਾਲ ਆਦਿ। ਪੱਛਮੀ ਵਿਆਕਰਣੀਆਂ ਨਾਂਵ, ਪੜਠਾਂਵ, ਵਿਸ਼ੇਸ਼ਣ, ਕ੍ਰਿਆ, ਕ੍ਰਿਆ ਵਿਸ਼ੇਸ਼ਣ, ਸਬੰਧਕ, ਯੋਜਕ ਤੇ ਵਿਸਮੱਕ-ਅੱਠ ਭੇਦ ਕੀਤੇ ਹਨ।

ਸੰਸਕ੍ਰਿਤ ਵਿਚ ਲਿੰਗ (ਪੁਲਿੰਗ, ਇਸਤ੍ਰੀ ਲਿੰਗ ਤੇ ਨਿਪੁੰਸਕ ਲਿੰਗ), ਵਚਨ (ਇਕ ਵਚਨ, ਦ੍ਰਿੜ ਵਚਨ ਤੇ ਬਹੁ ਵਚਨ) ਤਿੰਨ ਤਿੰਨ ਮੰਨੇ ਗਏ ਹਨ ਪਰੰਤੂ ਪੰਜਾਬੀ ਵਿਚ ਪੁਲਿੰਗ ਤੇ ਇਸਤ੍ਰੀ ਲਿੰਗ ਦੋ ਹੀ ਹਨ ਤੇ ਦੋ ਹੀ ਵਚਨ—ਇਕ ਵਚਨ ਤੇ ਬਹੁਵਚਨ।

(x) ਇਸੇ ਤਰ੍ਹਾਂ—ਕਰਤਾ (ਨੇ) ਕਰਮ (ਨੂੰ), ਕਰਣ (ਦੁਆਰਾ, ਰਾਹੀਂ) ਸੰਪੂਦਨ (ਲਈ, ਵਾਸਤੇ), ਅਪਾਦਾਨ (ਤੋਂ), ਸਬੰਧਕ (ਦਾ), ਤੇ ਅਧਿਕਰਣ (ਵਿਚ, ਉਤੇ) ਸੱਤ ਕਾਰਕ ਮੰਨੇ ਜਾਂਦੇ ਹਨ। ਸਬੰਧਕ ਨੂੰ ਕਾਰਕ ਮੰਨਣਾ ਠੀਕ ਨਹੀਂ ਕਿਉਂਕਿ ਇਹ ਕ੍ਰਿਆ ਦੀ ਥਾਂ ਆਮ ਤੌਰ 'ਤੇ ਸੰਗਿਆ ਨਾਲ ਹੀ ਸਬੰਧ ਪ੍ਰਗਟਾਉਂਦਾ ਹੈ। ਇਹ ਕਾਰਕ (ਵਿਭਗਤੀਆਂ), ਵਾਕ ਵਿਚਲੇ ਸ਼ਬਦਾਂ ਦ

ਪਰਸਪਰ ਸਬੰਧ ਦਰਸਾਉਣ ਲਈ ਹੁੰਦੇ ਹਨ, ਖਾਸ ਕਰਕੇ ਕ੍ਰਿਆ ਨਾਲ।

ਹਿੰਦ ਦੀਆਂ ਹੋਰ ਮੌਜੂਦਾ ਬੋਲੀਆਂ ਵਾਡ ਪੰਜਾਬੀ ਬੋਲੀ ਸੰਜੋਗੀ ਜਾਂ ਗੁਦਵੀ (Synthetic) ਹੋਣ ਦੀ ਥਾਂ ਵਿਜੋਗੀ ਜਾਂ ਨਿਖੜਵੀਂ (Analytic) ਬਣਤਰ ਵਾਲੀ ਹੈ। ਇਸ ਕਰ ਕੇ ਆਮ ਤੌਰ 'ਤੇ ਹੁਣ ਵਿਭਗਤੀਆਂ ਸ਼ਬਦਾਂ ਦੇ ਨਾਲ ਸੜਵੀਆਂ ਨਹੀਂ ਹੁੰਦੀਆਂ, ਜੇਹਾ ਕਿ ਸੰਸਕ੍ਰਿਤ ਵਿਚ ਸੀ। ਕਿਤੇ ਕਿਤੇ ਗੁਦਵੀਂ ਬਣਤ ਵਾਲੀ ਵਰਤੋਂ ਅਜੇ ਵੀ ਹੈ ਜਿਵੇਂ ਲਹਿੰਦੀ ਪੰਜਾਬੀ ਵਿਚ—

‘ਚਾਚੇ ਆਖਿਓ ਸੁ—ਚਾਚੇ ਨੇ ਉਸ ਨੂੰ ਆਖਿਆ।

ਪੂਰਬੀ ਪੰਜਾਬੀ ਵਿਚ ਵੀ ਕਿਤੇ ਕਿਤੇ ਕਾਰਕ ਨਾਲ ਨੱਥੀ ਹੁੰਦਾ ਹੈ ਜਿਵੇਂ—ਘਰੋਂ, ਘਰੇ, ਘਰੀਂ ਆਦਿ ਵਿਚ। ਗੁਰਖਾਣੀ ਵਾਲੀ ਮੱਧ ਕਾਲ ਦੀ ਪੰਜਾਬੀ ਵਿਚ ਇਹ ਕਾਰਕ, ਸਿਹਾਰੀ ਜਾਂ ਐਂਕੜ ਦੇ ਰੂਪ ਵਿਚ ਸ਼ਬਦ ਦੇ ਅੰਤ ਲਗ ਕੇ ਸਾਰਾ ਕੰਮ ਸਾਰਦੇ ਸਨ। ਹੁਣ ਜਿਆਦਾ ਤਰ ਵਖਰੇ ਹੀ ਲਗਦੇ ਹਨ। ਸੋ ਅਜ ਦੀ ਬੋਲੀ ਵਿਚ ਜਿਥੇ ਅੱਡ ਅੱਡ ਅੱਡ ਕਾਰਕਾਂ ਦਾ ਕੰਮ ਦਿੰਦੇ ਹਨ, ਉਥੇ ਕ੍ਰਿਆ ਦਾ ਸਰੂਪ ਵੀ ਨਿਖੜਵਾਂ ਹੋ ਗਿਆ ਹੈ। ‘ਹਵਹਿ’ ਦੀ ਥਾਂ ‘ਹੁੰਦਾ ਹੈ।’, ‘ਕਰਸੀ’ ਦੀ ਥਾਂ ਕਰੇ ਗਾ’ ਆਦਿ।

ਇਸ ਤਰ੍ਹਾਂ ਇਸ ਵਿਯੋਗੀ ਬਣਤਰ ਨੇ ਕੀ ਸੰਗਿਆਂ ਤੋਂ ਕੀ ਕ੍ਰਿਆ—ਸਭ ਦਾ ਹੀ ਢਾਂਚਾ ਬਚਲ ਦਿਤਾ ਹੈ। ਜਮਾਨੇ ਦੀ ਨਿਖੜਕ ਤੇ ਖੁਲਾਸੀ ਰੂਚੀ ਦੇ ਪ੍ਰਕਾਵ ਤੋਂ ਕੋਈ ਬੋਲੀ ਬਚ ਨਹੀਂ ਸਕੀ।

ਇਕ ਗੱਲ ਹੋਰ ਵੀ ਧਿਆਨ ਜਗ ਹੈ ਕਿ ਇਸ ਬਣਤਰ ਵਿਚ ਸਮਾਨ-ਰੂਪਤਾ (Analogy) ਬਹੁਤ ਹਿੱਸਾ ਅਦਾ ਕਰਦੀ ਹੈ। ਬਣੇ ਹੋਏ ਸ਼ਬਦਾਂ ਦੇ ਅਗੇ ਪਿਛੇ ਅਗੋਤ੍ਰ (Prefix) ਪਿਛੇਤ੍ਰ (Suffix) ਲਾ ਕੇ ਜਾਂ ਕਿਵੇਂ ਹੋਰ ਜਾਂਦੇ ਮਨ ਪਹਿਲੇ ਜਾਣੇ ਪਛਾਣੇ ਮਾਡਲ ਦੇ ਅਧਾਰ 'ਤੇ ਇਕ ਨਵਾਂ ਰੂਪ, ਨਵਾਂ ਸ਼ਬਦ ਜਾਂ ਪ੍ਰਗਟਾਉ ਦਾ ਨਵਾਂ ਢਾਂਚਾ ਖਤਾ ਕਰਦਾ ਹੈ, ਉਸ ਨੂੰ ਸਮਾਨ-ਰੂਪਤਾ (Analogy) ਕਹਿੰਦੇ ਹਨ। ਇਹ ਗੱਲ ਤਾਂ ਪ੍ਰਗਟ ਹੈ ਕਿ ਮਨਖੀ ਮਨ ਏਕਤਾ ਤੇ ਇਕ-ਸਾਰਤਾ ਦੇਖ ਕੇ ਖੁਸ਼ ਹੁੰਦਾ ਹੈ ਤੇ ਬੋਲੀ ਦੇ ਮਾਮਲੇ ਵਿਚ ਵੀ ਇਸ ਇਕਸਾਰਤਾ ਦੀ ਕੋਸ਼ਲ ਜੋਹਰ ਦਿਖਾਉਂਦੀ ਰਹਿੰਦੀ ਹੈ। ਇਸ ਨੂੰ ਨਕਲ ਕਰਿ ਲਵੇ ਚਾਹੇ ਕੁਝ ਹੋਰ, ਇਕ ਸ਼ਬਦ ਨੂੰ ਮਾਡਲ ਮੰਨ ਕੇ ਫਿਰ ਅਨੇਕਾਂ ਉਸੇ ਦੇ ਨਮੂਨੇ ਤੇ ਤਿਆਰ ਹੁੰਦੇ ਰਹਿੰਦੇ ਹਨ।

ਮਿਸਾਲ ਲਈ ਇਕ ਲਫੜ ਹੈ ਕਾਰਖਾਨਾ—ਇਸ ਦੀ ਨਕਲ ਜਾਂ ਇਸ ਦੇ ਨਮੂਨੇ ਤੇ ਦੇਲਤਖਾਨਾ, ਜੇਲੁਖਾਨਾ, ਤਹਿਖਾਨਾ, ਬੁਚੜਖਾਨਾ ਪਤਾ ਨਹੀਂ ਕਿਨੇ ਸ਼ਬਦ ਬਣੇ ਹਨ। ਇਵੇਂ ਚੰਗਿਆਈ, ਬੁਰਿਆਈ, ਭਲਿਆਈ, ਮਿਠਿਆਈ, ਬੁਢਾਪਾ, ਕੁਟਾਪਾ, ਜਣੇਪਾ। ਮੂਰਖਤਾ, ਚਤੁਰਤਾ, ਬੀਰਤਾ, ਕਵਿਤਾ। ਅਣਪੜ੍ਹ, ਅਣਡਿਨ, ਅਣਪਚ। ਬੇਸੁਆਦ, ਬੇਸਰਮ, ਬੇਸਮਣ। ਕੁਲਛਣਾ, ਕੁਕਰਮੀ, ਕਸੂਤਾ ਆਦਿਕ।

‡‘That is to say the need of uniformity is satisfied by recourse to analogy. This term signifies the process by which the mind creates a form, a word or a turn of expression according to a Known model.’ (J. V., P. 156)

ਕਈ ਵਾਰ ਭਿੰਨ ਭਿੰਨ ਮਾਡਲਾਂ ਦੇ ਅਧਾਰ ਤੇ ਇਕੋ ਸ਼ਬਦ ਦੇ ਕਈ ਰੂਪ ਤਿਆਰ ਹੋ ਜਾਂਦੇ ਹਨ ਜਿਵੇਂ ਕੀਤਾ, ਜਾਤਾ, ਮੌਹਿਆ, ਫਾਥਾ ਆਦਿ ਸ਼ਬਦਾਂ ਦੇ ਕਰਿਆ, ਜਾਣਿਆ, ਮਰਿਆ, ਫਸਿਆ ਆਦਿ। ਕਈ ਵਾਰ ਕੁੜੀ ਸਦਿਸ਼ਤਾ ਵੀ ਵਰਤਦੀ ਹੈ ਜਿਵੇਂ—ਬੰਦੂਲ, ਬੇ ਮੁਫਤ, ਪਰ ਇਹ ਨਿਰਾਵਰਕ ਹੁੰਦੀ ਹੈ।

ਇਸੇ ਤਰ੍ਹਾਂ ਇਕ ਤੋਂ ਵਧ ਲਫੜਾਂ ਦਾ ਮੇਲ ਜਾਂ ਸਮਾਂ (Compound) ਹੋਣ ਨਾਲ ਵੀ (ਜਿਵੇਂ ਉਦਾਰ-ਚਿਤ, ਖੁਸ਼-ਦਿਲ, ਬੋਲ-ਵਿਗਾੜ, ਹਡ-ਚੰਨ, ਕੰਨ-ਪਾਟਾ, ਵੀਰਾਂ-ਵੱਚੀ, ਮੂੰਹ-ਜੋਰ, ਮਿਠ-ਬੋਲਾ ਆਦਿ) ਨਵੇਂ ਸ਼ਬਦਾਂ ਦਾ ਪ੍ਰਕਾਸ਼ ਹੁੰਦਾ ਹੈ, ਜੋ ਬੋਲੀ ਨੂੰ ਨਵਾਂ ਜੀਵਨ ਤੇ ਸਮਰੱਥਾ ਬਖਸ਼ਦੇ ਹਨ।

3. ਵਾਕ ਬਣਤਰ :—ਭਾਸ਼ਾ-ਵਿਗਿਆਨੀਆਂ ਦਾ ਆਮ ਖਿਆਲ ਹੈ ਕਿ ਮਨੁੱਖ ਵਾਕਾਂ ਦੇ ਰੂਪ ਵਿਚ ਹੀ ਸੋਚਦਾ ਹੈ। ਜਦੋਂ ਅਸੀਂ ਕਿਸੇ ਚੀਜ਼ ਦਾ ਧਿਆਨ ਧਰਦੇ ਹਾਂ ਤਾਂ ਨਾਲ ਹੀ ਉਸ ਬਾਰੇ ਕੁਝ 'ਹੇਠਾਂ' ਵੀ ਪ੍ਰਗਟ ਹੁੰਦਾ ਹੈ। ਮਿਸਾਲ ਲਈ ਜੋ ਅਸੀਂ 'ਹਰਨ' ਦਾ ਖਿਆਲ ਲਿਆਈ ਹੈ ਤਾਂ ਉਸ ਨਾਲ 'ਬੈਠਾ ਹੈ' ਜਾਂ 'ਦੌੜਦਾ ਹੈ' ਆਦਿ ਜ਼ਰੂਰ ਆਵੇਗਾ ਕਿਉਂਕਿ ਕ੍ਰਿਆ ਸਮੇਤ ਆਉਣ ਤੇ ਹੀ ਉਸ ਦਾ ਆਉਣਾ ਸਫਲ ਹੁੰਦਾ ਹੈ, ਬਾਵਜੂਦ ਕਾਫੀ ਹੱਦ ਤਕ ਠੀਕ ਹੋਣ ਦੇ ਪਰ ਇਹ ਗੱਲ ਪੂਰੀ ਤਰ੍ਹਾਂ ਮੰਨਣ ਯਾਹੀ ਨਹੀਂ।

ਅਸਲੀਅਤ ਇਹ ਹੈ ਕਿ ਹਰ ਸ਼ਬਦ ਦੀ ਹਸਤੀ ਮਨੁੱਖੀ ਦਿਮਾਗ ਵਿਚ ਆਪਣਾ ਵੱਖਰਾ ਵਜੂਦ ਰਖਦੀ ਹੈ। ਬੋਲਣ ਦੀ ਕਿਆਂ ਵੇਲੇ ਥਾਂ-ਥਾਂ ਸ਼ਬਦ ਜੁੜ ਕੇ ਵਾਕ ਬਣਾਉਂਦੇ ਜਾਂਦੇ ਤੇ ਜੀਹੇ ਰੀਹਾਂ ਦਾ ਪ੍ਰਗਟਾ ਹੁੰਦਾ ਜਾਂਦਾ ਹੈ। ਵਾਕ, ਬੋਲੀ ਦੇ ਦਰਿਆ ਦੀ ਇਕ ਛੋਟੀ ਜੇਹੀ ਲਹਿਰ ਹੈ ਜਿਸ ਵਿਚ ਭਾਂਤ ਭਾਂਤ ਦੇ ਸ਼ਬਦ, ਤਰੰਗਾਂ ਵਾਂਝ ਹੁੰਦੇ ਹਨ ਤੇ ਉਨ੍ਹਾਂ ਸ਼ਬਦਾਂ ਵਿਚਲੀਆਂ ਧੁਨੀਆਂ ਜਲ-ਬੂੰਦਾਂ। ਇਸ ਲਹਿਰ ਦੀ ਇਕ ਆਪਣੀ ਤਰਤੀਬ ਤੇ ਬਣਤ ਹੁੰਦੀ ਹੈ ਜੋ ਖਾਸ ਨੇਮਾਂ ਅਧੀਨ ਚਲਦੀ ਹੈ। ਮਿਸਾਲ ਲਈ ਪੰਜਾਬੀ ਵਾਕ-ਬਣਤਰ ਦੀ ਮੌਟੀ ਜੇਹੀ ਰਹਿੰਗੀ ਇਹ ਹੈ ਕਿ ਪਹਿਲੇ ਕਰਤਾ, ਫਿਰ ਕਰਮ ਤੇ ਪਿਛੋਂ ਕ੍ਰਿਆ ਜਿਹਾ ਕਿ ਸੰਸਕ੍ਰਿਤ ਤੇ ਪ੍ਰਾਕ੍ਰਿਤ ਆਦਿ ਵਿਚ ਸੀ। ਅਗਰੇਜ਼ੀ ਵਿਚ ਕਰਤਾ ਤੇ ਕ੍ਰਿਆ ਤੋਂ ਪਿਛੋਂ ਕਰਮ ਆਉਂਦਾ ਹੈ। ਇਹੋ ਹਾਲ ਕ੍ਰਿਆ ਵਿਸ਼ੇਸ਼ਣ ਦਾ ਹੈ ਜੋ ਪੰਜਾਬੀ ਵਿਚ ਕ੍ਰਿਆ ਦੇ ਪਹਿਲਾਂ ਆਉਂਦਾ ਹੈ ਤੇ ਅਗਰੇਜ਼ੀ ਵਿਚ ਪਿਛੋਂ। ਗੱਲ ਬਾਤ ਵਿਚ ਇਸ ਵਿਆਕਰਣੀ ਤਰਤੀਬ ਦਾ ਰਹਿਣਾ ਲਾਜ਼ਮੀ ਨਹੀਂ, ਲਿਖਤ ਵਿਚ ਜ਼ਰੂਰ ਅਜਿਹਾ ਹੀ ਹੁੰਦਾ ਹੈ।

ਇਸ ਕਰਕੇ ਵਿਦਵਾਨਾਂ ਵਾਕ ਦੇ ਦੋ ਭਾਗ ਕੀਤੇ ਹਨ—ਆਦਿਮ (Subject) ਤੇ ਅਤੇਮ (predicate)। ਕਰਤਾ, ਕਰਮ ਵਾਲਾ ਹਿਸਾ ਆਦਿਮ ਵਿਚ ਆ ਜਾਂਦਾ ਹੈ ਤੇ ਕ੍ਰਿਆ ਵਾਲਾ ਭਾਗ ਅੰਤਮ ਵਿਚ ਗਿਣਿਆ ਜਾਂਦਾ ਹੈ। ਹਰ ਵਾਕ ਵਿਚ 'ਕਰਮ' ਦਾ ਆਉਣਾ ਜ਼ਰੂਰੀ ਨਹੀਂ, ਕਈ ਵਾਰ ਕਰਮ ਵਾਲਾ ਕੰਮ ਕਰਤਾ ਉਤੇ ਵਿਆਪਣ ਕਰ ਕੇ ਲੋੜ ਹੀ ਨਹੀਂ ਪੇਂਦੀ।

[‡]It is well to realize that we accept facts as language presents them to us, that is to say, that we think of verbal-images in the form in which language clothes them. This is the meaning to be attributed to the idea above expressed 'We think in sentences'. (J. Vendryes, pp. 73,

ਜਿਵੇਂ, 'ਕੀਰਤ ਸਿੰਘ ਕਹਾਣੀ ਲਿਖਦਾ ਹੈ।' ਇਸ ਵਿਚ ਕੀਰਤ ਸਿੰਘ ਕਰਤਾ, 'ਕਹਾਣੀ' ਕਰਮ, ਅਤੇ 'ਲਿਖਦਾ ਹੈ' ਕ੍ਰਿਆ ਹੈ। ਜੇ ਕਰ 'ਕਹਾਣੀ' ਸ਼ਬਦ ਵਾਕ ਵਿਚ ਨਾ ਸ਼ਾਮਲ ਹੋਵੇ ਫਿਰ ਵੀ ਇਹ ਵਾਕ 'ਕੀਰਤ ਸਿੰਘ ਲਿਖਦਾ ਹੈ' ਠੀਕ ਹੋ ਕਿਹਾ ਜਾਏਗਾ। ਇਸੇ ਕਰ ਕੇ ਵਿਆਕਰਣੀ ਕ੍ਰਿਆ ਨੂੰ ਅਕਰਮਕ ਤੇ ਸਕਰਮਕ ਦੇ ਹਿਸਿਆਂ ਵਿਚ ਵੰਡਦੇ ਹਨ, ਅਰਥਾਤ ਕਰਮ ਹੀਠ ਕਿਰਿਆ ਤੇ ਕਰਮ ਵਾਲੀ ਕ੍ਰਿਆ।

ਦਰਅਮਲ ਵਾਕ ਦੀ ਜਾਨ ਕ੍ਰਿਆ ਹੈ, ਇਸੇ ਆਸਰੇ ਸਾਰੀ ਵਾਕ-ਬਣਤਰ ਦੇ ਢਾਢੇ ਦਾ ਪਤਾ ਲਗਦਾ ਹੈ। ਕ੍ਰਿਆ ਬਿਨਾਂ ਦੂਜੇ ਸ਼ਬਦ ਇਕ ਤਰ੍ਹਾਂ ਮੁਰਦਾ ਲਾਗਦਾ ਹੈ। ਕ੍ਰਿਆ ਹੀ ਹੈ ਜੋ ਉਨ੍ਹਾਂ ਵਿਚ ਰੂਹ ਹੂਕ ਕੇ ਖਤਿਆਂ ਕਰਦੀ ਹੈ। ਕ੍ਰਿਆ ਨੂੰ ਅਸੀਂ 'ਵਾਕ ਦੀ ਮਾ' ਕਹਿ ਸਕਦੇ ਹਾਂ। ਬਾਕੀ ਸ਼ਬਦ ਤਾਂ ਉਸ ਨਾਲ ਇਉਂ ਲਟਕਦੇ ਹੁੰਦੇ ਹਨ, ਜਿਵੇਂ ਮਾ ਦੇ ਗਲ ਨਿਆਣੇ। ਇਸੇ ਕਰ ਕੇ ਇਹ ਕਿਹਾ ਜਾਂਦਾ ਹੈ ਕਿ ਕਿਸੇ ਬੌਲੀ ਦੀ ਬਣਤ ਦਾ ਪੂਰਾ ਪਤਾ ਵਾਕ-ਬਣਤਰ ਤੋਂ ਲਗਦਾ ਹੈ, ਇਕੱਲਾ ਸ਼ਬਦਾਂ ਤੋਂ ਨਹੀਂ। ਸ਼ਬਦ ਤਾਂ ਗੈਰ-ਬੌਲੀਆਂ ਦੇ ਆ ਕੇ ਵੀ ਰਲਦੇ ਰਹਿੰਦੇ ਹਨ ਪਰ ਨਿਗਾਪੂਤਾ ਸ਼ਬਦਾਵਲੀ ਦੇ ਅਧਾਰ ਤੇ ਬੌਲੀ ਦਾ ਫੈਸਲਾ ਨਹੀਂ ਦਿਤਾ ਜਾ ਸਕਦਾ। ਉਰਦੂ ਵਿਚ ਢੇਰ ਡਾਰਸੀ ਸ਼ਬਦ ਹਨ ਪਰ ਇਸ ਨੂੰ 'ਛਾਰਸੀ ਦੀ ਬੋਟੀ' ਨਹੀਂ ਕਹਿ ਸਕਦੇ। ਇਸੇ ਤਰ੍ਹਾਂ ਡਾਰਸੀ ਵਿਚ ਅਰਬੀ ਸ਼ਬਦ ਬੇਅੰਤ ਗਿਣਤੀ ਵਿਚ ਹਨ ਪਰੰਤੂ ਇਸ ਵਜੋਂ ਤਰਕੇ ਡਾਰਸੀ ਨੂੰ 'ਸਾਮੀ ਖਾਨਦਾਨ ਦੀ ਜ਼ਬਾਨ' ਨਹੀਂ ਕਿਹਾ ਜਾ ਸਕਦਾ। ਸਚਾਈ ਇਹ ਹੈ ਕਿ ਕ੍ਰਿਆ ਤੇ ਅਵਯਕ ਹੀ ਹਨ ਜੋ ਬੌਲੀ ਦਾ ਸੱਚਾ ਤੇ ਸਹੀ ਪਰਿਦਰਸ਼ਨ ਕਰਦੇ ਹਨ। ਜੇ ਕਿਸੇ ਦੇਸ ਦੀ ਬੌਲੀ ਦੂਜੇ ਦੇਸ ਦੀ ਬੌਲੀ ਦੇ ਅਸਰ ਹੇਠ ਆ ਕੇ ਪੂਰੀ ਤਰ੍ਹਾਂ ਦਲੀ ਮਲੀ ਵੀ ਜਾਵੇ ਤਾਂ ਵੀ ਕ੍ਰਿਆ ਤੇ ਅਵਯਕ ਕਾਇਮ ਰਹਿੰਦੇ ਹਨ।

ਅਵਯਕ ਦੀ ਹੈਸੀਅਤ ਛੋਟੀ ਹੈ, ਮਗਰ ਕ੍ਰਿਆ ਦੀ ਹਸਤੀ ਬਹੁਤ ਮਹੱਤਤਾ ਰਹਦੀ ਹੈ। ਇਹ ਜਿਥੇ ਕਿਸੇ ਚੀਜ਼ ਦੇ ਕੁਝ ਵੀ 'ਹੋਣ' ਬਾਰੇ ਭਾਵ ਨੂੰ ਪ੍ਰਗਟਾਉਂਦੀ ਹੈ, ਉਥੇ ਨਾਲ ਹੀ ਕਾਲ ਦਾ ਗਿਆਨ ਵੀ ਕਰਾਉਂਦੀ ਹੈ ਕਿ ਇਹ ਗੱਲ ਕਦੋਂ ਹੋਣੀ। ਇਸੇ ਕਰ ਕੇ ਭੂਤ, ਵਰਤਮਾਨ ਤੇ ਭਵਿਸ਼ਤ ਕ੍ਰਿਆ ਕਰ ਕੇ ਇਸ ਦੇ ਭਿੰਨ ਭਿੰਨ ਰੂਪ ਬਣਦੇ ਹਨ।

ਵਰਤੋਂ ਦੇ ਲਿਹਾਜ਼ ਨਾਲ ਕ੍ਰਿਆ ਦੀਆਂ ਦੋ ਸਾਂਖਾਂ ਹਨ—ਕਰਤੀ ਵਾਚ (Active Voice) ਤੇ ਕਰਮਣੀਵਾਚ (Passive Voice)। ਪਹਿਲੀ ਵਿਚ ਕਰਤਾ ਮੁਖ ਹੁੰਦਾ ਹੈ, ਦੂਜੀ ਵਿਚ ਕਰਮ। ਪੰਜਾਬੀ ਵਿਚ ਜਿਆਦਾ ਕਰਤਰੀ ਵਾਕ ਰੂਪ ਹੀ ਚਲਦਾ ਹੈ। ਜਿਵੇਂ,

ਕਰਤਰੀ ਵਾਚ—'ਰਾਮ ਨੇ ਛੁਲ ਤੋਂਕਿਆ।'

ਕਰਮਣੀ ਵਾਚ—'ਛੁਲ, ਰਾਮ ਵਲੋਂ ਤੋਂਕਿਆ ਗਿਆ।'

ਪੰਜਾਬੀ ਦੀ ਵਾਕ-ਬਣਤਰ ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਬਹੁਤ ਸਾਰੀਆਂ ਭਾਰਤੀ ਬੌਲੀਆਂ ਨਾਲੋਂ ਜਿਆਦਾ ਨਿਖਰਵੀਂ ਤੇ ਨਿਖੜਵੀਂ ਹੈ। ਸੁਲਭੇ ਹੋਏ ਨਿਕੇ ਵਾਕਾਂ ਵਿਚ ਤੁਰਨ ਵਾਲੀ ਬੌਲੀ ਆਦਰ ਲਾਇਕ ਹੁੰਦੀ ਹੈ। ਇਸ ਪੱਖੋਂ ਪੰਜਾਬੀ ਪੂਰੀ ਤਰ੍ਹਾਂ ਸਪਸ਼ਟ ਤੇ ਸਰਲ ਵਾਕ-ਮਰਯਾਦਾ ਰਖਦੀ ਹੈ, ਜਿਸ ਨੂੰ ਸਮਝਣ ਵਿਚ ਕੋਈ ਅੰਖ ਨਹੀਂ ਹੁੰਦੀ। ਇਹ ਗੱਲ ਵੀ ਅਟੱਲ ਸਚਾਈ ਵਰਗੀ ਹੈ ਕਿ ਹਿੰਦੁਸਤਾਨੀ ਜਾਂ ਹਿੰਦੀ ਉਰਦੂ ਦੀ ਵਾਕ ਬਣਤਰ ਵੀ ਬਹੁਤੀ ਪੰਜਾਬ ਦੀ ਹੀ ਨਕਲ ਹੈ। ਇਸ ਤੋਂ ਪੰਜਾਬੀ ਵਾਕ-ਬਣਤਰ ਦਾ ਗੌਰਵ ਪ੍ਰਗਟ ਹੁੰਦਾ ਹੈ।

4. ਅਰਥ-ਬਣਤਰ—ਸ਼ਬਦ ਨਾਲ ਅਰਥ ਦਾ ਡੂੰਘਾ ਸਥਿਤ ਹੈ। ਕਈ ਵਾਰ ਇਕ

ਸ਼ਬਦ ਬਹੁ-ਅਰਥਾ ਹੁੰਦਾ ਹੈ ਪਰ ਅਮ ਤੌਰ 'ਤੇ ਉਸ ਦੀ ਵਰਤੋਂ ਸਮੇਂ ਇਕ ਵੇਲੇ ਇਕੋ ਅਰਥ ਦਸਣਾ ਹੀ ਨਿਸ਼ਾਨਾ ਹੁੰਦਾ ਹੈ, ਸਿਵਾਇ ਕਿਸੇ ਅਲੰਕਾਰਕ ਬਿਆਨ ਦੇ। ਇਹ ਅਰਥ ਦੀਆਂ ਨੀਂਹਾਂ ਪੱਕੀਆਂ ਨਹੀਂ ਹੁੰਦੀਆਂ, ਵਰਤੋਂ ਅਨੁਸਾਰ ਅਰਥ ਬਦਲਦਾ ਵੀ ਰਹਿੰਦਾ ਹੈ। ਕਈ ਵਾਰ ਉਸ ਵਿਚ ਕਾਫੀ ਵਿਸਤਾਰ ਆ ਜਾਂਦਾ ਹੈ, ਕਈ ਵਾਰ ਸੰਕੇਤ ਅਤੇ ਕਈ ਵਾਰੀ ਸਾਰਾ ਅਰਥ ਹੀ ਉਲਟ ਪੁਲਟ ਹੋ ਜਾਂਦਾ ਹੈ ਤੇ ਉਸ ਦੀ ਥਾਂ ਨਵਾਂ ਅਰਥ ਮੱਲ ਲੈਂਦਾ ਹੈ। ਇਹ ਸਭ ਕੁਝ ਮਨੁਖ ਦੀ ਵੀਚਾਰ-ਧਾਰਾ ਮੁਤਾਬਕ ਹੁੰਦਾ ਹੈ। ਸ਼ਬਦ ਤਾਂ ਇਕ ਮਾਮੂਲੀ ਭਾਡਾ ਹੈ, ਜਿਸ ਵਿਚ ਜੇ ਦੁਧ ਪਾਓਗੇ, 'ਦੂਧ ਵਾਲਾ' ਕਹਾਏਗਾ ਜੇ ਸ਼ਰਾਬ ਪਾਓਗੇ 'ਸਰਾਬ ਵਾਲਾ' ਆਖਿਆ ਜਾਏਗਾ। ਸਾਰਾ ਖੇਡ ਅਰਥਾਂ ਦਾ ਹੈ। ਪੱਧਤੀ, ਮੰਜ਼ਦ, ਪੀਰ, ਭਾਈ ਜੀ ਆਦਿ ਸ਼ਬਦ ਕਿਸੇ ਜਮਾਨੇ ਚੁੰਗਾ ਅਰਥ ਰਖਣ ਕਰ ਕੇ ਬੜੀ ਮਾਨਤਾ ਰਖਦੇ ਸਨ ਪਰ ਜਦੋਂ ਹਣ ਅਸੀਂ ਇਨ੍ਹਾਂ ਦੀ ਵਰਤੋਂ ਕਰਦੇ ਹਾਂ ਤਾਂ ਆਦਰ ਦੀ ਥਾਂ ਨਿਰਾਦਰ ਪ੍ਰਗਟ ਕਰਨ ਦੀ ਭਾਵਨਾ ਹੁੰਦੀ ਹੈ।

ਸੰਸਕ੍ਰਿਤ ਦਾ 'ਹਰਸ' ਸ਼ਬਦ ਖੁਸ਼ੀ ਵਾਚਕ ਹੈ, ਅਸੀਂ 'ਹਰਖ'—ਗੁਸੇ ਲਈ ਵਰਤਦੇ ਹਾਂ। ਅਰਥੀ ਦਾ 'ਖਸਮ' ਸ਼ਬਦ ਦੁਸ਼ਮਣ ਦਾ ਅਰਥ ਰਖਦਾ ਹੈ ਪਰ ਸਾਡੀ ਵਰਤੋਂ 'ਮਾਲਕ' ਦੇ ਅਰਥਾਂ ਵਿਚ ਹੈ। ਅਰਥੀ ਦਾ 'ਸੈਰ' 'ਤਮਾਸਾ', 'ਮੱਧਮ ਚਾਲ' ਜਾਂ 'ਜਾਣ' ਦਾ ਵਾਚਕ ਹੈ, ਅਸੀਂ 'ਦਿਲ ਬਹਿਲਾਵੇ ਦੀ ਯਾਤਰਾ ਜਾਂ' ਖੇਡ ਲਈ ਵਰਤਦੇ ਹਾਂ। ਅਰਥੀ ਦਾ 'ਬੈਰਾਤ' ਨੇਕੀ ਲਈ ਹੈ, ਅਸੀਂ 'ਦਾਨ ਪੁੰਨ' ਵਾਸਤੇ ਆਖਦੇ ਹਾਂ। ਫਾਰਸੀ ਵਿਚ 'ਰੇਜ਼ਗਾਰ' 'ਵੇਲੇ' ਨੂੰ ਕਹਿੰਦੇ ਹਨ, ਪੰਜਾਬੀ ਵਿਚ ਇਹੋ 'ਕੰਮ ਧੰਦੇ' ਲਈ ਵਰਤਿਆ ਜਾਂਦਾ ਹੈ। ਅੰਗਰੇਜ਼ੀ ਲਟੜ 'ਜੈਟਲਮੈਨ' 'ਸ਼ਾਉ ਆਦਮੀ' ਲਈ ਹੈ ਪਰੰਤੂ ਪੰਜਾਬੀ ਨੇ ਅਰਥ-ਪਰਿਵਰਤਨ ਕਰਕੇ ਇਸ ਨੂੰ 'ਸੌਕੀਨ' ਲਈ ਧਰ ਵਰਤਿਆ ਹੈ।

ਇਸੇ ਤਰ੍ਹਾਂ ਅਰਥਾਂ ਦੇ ਸੰਕੇਤ ਤੇ ਵਿਸਥਾਰ ਦਾ ਮਾਮਲਾ ਹੈ। ਸੰਸਕ੍ਰਿਤ ਕੀਰ ਸ਼ਬਦ ਦਾ ਅਰਥ ਦੁਧ ਹੈ, ਪੰਜਾਬੀ ਵਿਚ ਵੀ 'ਖੀਰ' ਸ਼ਬਦ ਸੋਲ੍ਹਵੀਂ ਸਦੀ ਤਕ ਇਹੋ ਅਰਥ ਦੇਂਦਾ ਆਇਆ ਹੈ। ਜਿਵੇਂ ਕਿ— 'ਖੀਰ' ਅਧਾਰ ਬਾਰਕ ਜਥੁਂ ਹੋਤਾ, ਬਿਨ ਖੀਰੇ ਰਹਿਣ ਨਾ ਜਾਈ। [ਮ: ੫] ਪਰ ਹਣ ਅਸੀਂ ਦੁਧ ਵਿਚ ਰਿੰਨ੍ਹੇ ਚੌਲਾਂ ਨੂੰ 'ਖੀਰ' ਕਹਿੰਦੇ ਹਾਂ, ਆਮ ਦੁਧ ਨੂੰ ਨਹੀਂ। ਇਸੇ ਤਰ੍ਹਾਂ ਖੀਰ ਸ਼ਬਦ ਦੇ ਅਰਥ ਸੰਕੁਚਤ ਹੋ ਗਏ। ਇਵੇਂ ਜਿਵੇਂ ਜਦੋਂ ਅਸੀਂ ਕਿਸੇ ਆਦਮੀ ਨੂੰ ਗਦਾਰੀ ਕਾਰਣ 'ਜੇ ਚੰਦ' ਯਾਂ 'ਰਾਸਪੈਟਨ' ਆਖਦੇ ਹਾਂ ਤਾਂ ਇਹ ਨਾਂ ਵਿਅਕਤੀ-ਵਾਚਕ ਹੋਣ ਦੀ ਥਾਂ ਗੁਣ-ਵਾਚਕ ਬਣ ਕੇ ਆਪਣੇ ਅਰਥਾਂ ਦਾ ਵਿਸਤਾਰ ਕਰ ਲੈਂਦੇ ਹਨ। ਇਹੋ ਗੱਲ ਕਿਸੇ ਮੁਰਖ ਦੀ ਮੁਰਖਤਾ ਦੱਸਣ ਲਈ ਉਸ ਲਈ ਪਸੂ, ਚਰਖਾ, ਪਜਾਮਾ, ਜਾਂ ਢੱਕਣ ਆਦਿ ਲਵਜ਼ਾਂ ਦੀ ਵਰਤੋਂ ਕਰਨ ਵਿਚ ਹੈ। ਜਦੋਂ ਕਿਸੇ ਨੂੰ 'ਬੱਗਾ ਸੌਰ' ਕਿਹਾ ਜਾਂਦਾ ਹੈ ਤਾਂ ਭਾਵ ਉਸ ਦੀ ਬਹਾਦਰੀ ਦਸਣਾ ਹੁੰਦਾ ਹੈ ਤੇ ਇਉਂ 'ਬੱਗਾ ਸੌਰ' ਇਕ ਜਾਨਵਰ ਦਾ ਵਾਚਕ ਹੁੰਦਾ ਹੋਇਆ ਵੀ ਮਨੁਖ ਨਾਲ ਮਨਸੂਬ ਹੋਣ ਜੋਗ ਹੋ ਜਾਂਦਾ ਹੈ। ਹੋਰ ਮਿਸਾਲ ਲਈ, ਮਿਠਾ ਜਾਂ ਕੰਡਾ ਜਥਾਨ ਰਾਹੀਂ ਜਾਣੇ ਜਾਣ ਵਾਲੇ ਰਸ ਹਨ ਪਰ ਜਦ ਇਹ ਕਿਹਾ ਜਾਂਦਾ ਹੈ ਕਿ ਇਸ ਦਾ ਸੁਭਾ ਜਾਂ ਇਸ ਦੀ ਗੱਲ ਬਾਤ ਮਿਠੀ ਹੈ ਤਾਂ 'ਮਿਠੀ' ਸ਼ਬਦ ਦੇ ਅਰਥਾਂ ਵਿਚ ਇਕ ਫੇਲਾਅ ਆ ਜਾਂਦਾ ਹੈ। ਆਮ ਕੌਸ਼ੀ ਅਰਥਾਂ ਦੀ ਥਾਂ ਨਵਾਂ ਅਰਥ ਆ ਮੱਲਦਾ ਹੈ। ਇਹ 'ਪਰਿਵਰਤਨ' ਭਾਵੇਂ ਬੋਲੀ ਦੇ ਉਤਲੇ ਸਰੂਪ ਨੂੰ ਤਾਂ ਨਹੀਂ ਵਿਗਾੜਦਾ ਪਰ ਉਸ ਦੀ ਗੁਰੂ ਬਦਲਕੇ ਇਕ ਨਵੀਂ ਬੋਲ-ਦੁਨੀਆਂ ਬਣਾਉਂਦਾ ਹੈ, ਜਿਸ ਦਾ ਕੌਸ਼ਕ ਰਾਂ ਨੂੰ ਚਿਤ ਚੇਤਾ ਵੀ ਨਹੀਂ ਹੁੰਦਾ। ਜਾਂ ਇਹ ਕਹੋ ਕਿ ਪੁਰਾਣੇ ਹਥਿਆਰਾਂ ਨੂੰ ਨਵੇਂ ਕੰਮਾਂ ਲਈ ਵਰਤ ਕੇ ਦੂਹਰਾ ਫਾਇਦਾ ਉਠਾਇਆ ਜਾਂਦਾ ਹੈ।

ਬੋਲੀ ਵਿਚ ਕਿੰਨੇ ਹੀ ਸ਼ਬਦ ਅਜਿਹੇ ਹਨ, ਜਿਨ੍ਹਾਂ ਦੇ ਵਿਆਕਰਣੀ ਜਾਂ ਕੋਸ਼ੀ ਅਰਥ ਤੋਂ ਹੋਰ ਹਨ ਤੇ ਵਰਤੋਂ ਵਿਚ ਕਈ ਤਰ੍ਹਾਂ ਦਾ ਹੋਰ ਹੀ ਰੰਗ ਖਿੜਾਉਂਦੇ ਅਣਹੋਏ ਸ਼ਬਦਾਂ ਦੀ ਧਾਰ ਪੂਰੀ ਕਰਦੇ ਹਨ। ਇਹ ਸਭ ਅਰਥ-ਪਰਿਵਰਤਨ ਦਾ ਹੀ ਸਮਤਕਾਰ ਹੈ। ਭਾਵੇਂ ਸਿਧੇ ਤੌਰ 'ਤੇ ਇਸ ਦਾ ਸ਼ਬਦ-ਵਿਗਿਆਨ ਨਾਲ ਸਥਿਪਤ ਨਹੀਂ। ਇਹ ਕੰਮ ਅਭਿਆ, ਲੱਛਣਾ ਤੇ ਵਿਅੰਜਨਾਂ ਆਦਿ ਸ਼ਬਦ ਦੀਆਂ ਬ੍ਰਿਤੀਆਂ ਦਾ ਹੈ ਪਰੰਤੂ ਫਿਰ ਵੀ ਬੋਲੀ ਉਤੇ ਇਸ ਦਾ ਘਣਾ ਅਸਰ ਹੈ, ਇਸੇ ਕਰਕੇ ਇਸ ਫੀਠ ਤੋਂ ਵੀ ਬੋਲੀ ਦੇ ਢਾਂਚੇ ਨੂੰ ਵੀਸਾਰਿਆ ਤੇ ਪਰਖਿਆ ਜਾਂਦਾ ਹੈ।

ਪੰਜਾਬੀ ਵਿਚ ਅਰਥ-ਪਰਿਵਰਤਨ ਦਾ ਆਮ ਵਰਤਾਰਾ ਹੈ। ਇਸ ਦਾ ਵੱਡਾ ਕਾਰਣ ਹੈ ਖੂਲ੍ਹਾ ਪੰਜਾਬੀ ਸੁਭਾ, ਜਿਸ ਤੇ ਨਵੇਂ ਅਰਥ ਦੇਣ ਵਿਚ ਕੋਈ ਹਿੱਚਕਚਾਹਟ ਨਹੀਂ ਹੁੰਦੀ। ਪੰਜਾਬੀ ਜਿਥੇ ਆਪਣੇ ਸ਼ਬਦਾਂ ਨੂੰ ਨਵੇਂ ਅਰਥ ਦੇਂਦੀ ਹੈ, ਉਥੇ ਬਿਵੇਂ ਸ਼ਬਦਾਂ ਨੂੰ ਵੀ ਬਹੁਤੀ ਵਾਰੀ ਆਪਣੀ ਅਰਥ-ਰੰਗਣ ਦੇ ਕੇ ਹੀ ਵਰਤਦੀ ਹੈ, ਇਹ ਇਕ ਮਹਾਨ ਗੁਣ ਹੈ।

ਇਉਂ ਅਸੀਂ ਦੇਖਦੇ ਹਾਂ, ਪੰਜਾਬੀ ਬੋਲੀ, ਧੁਨੀ-ਬਣਤਰ, ਸ਼ਬਦ-ਬਣਤਰ, ਝਾਕ ਬਣਤਰ ਤੇ ਅਰਥ-ਬਣਤਰ ਸਾਰਿਆਂ ਭੇਤਰਾਂ ਵਿਚ ਹੀ ਆਪਣਾ ਮੌਲਿਕ ਸਰੂਪ ਰਖਦੀ ਹੈ, ਕਿਸੇ ਗੱਲੇ ਕਿਸੇ ਦੀ ਠਕਲ ਨਹੀਂ ਕਰਦੀ। ਇਹ ਇਕ ਸੁਤੰਤਰ ਬੋਲੀ ਦਾ ਖਾਸ ਲੱਛਣ ਹੈ ਕਿ ਉਹ ਧੁਨੀਆਂ, ਸ਼ਬਦਾਂ, ਵਾਕਾਂ ਤੇ ਅਰਥਾਂ, ਗੱਲ ਕੀ ਹਰ ਤਰ੍ਹਾਂ ਦੀ ਘਾੜਤ ਵਿਚ ਆਪਣੀ ਨਿਵੇਕਲੀ ਰਹੁ-ਰੀਤੀ ਦੀ ਮਾਲਕ ਹੋਵੇ। ਜੇਕਰ ਉਹ ਦੂਜੀ ਬੋਲੀ ਦੇ ਸ਼ਬਦ ਨੂੰ ਵੀ ਅਪਣਾਵੇ, ਤਾਂ ਵੀ, ਉਸ ਨੂੰ ਆਪਣੀ ਟਕਸਾਲ ਵਿਚ ਢਾਲ ਕੇ ਮਿਲਾਵੇ, ਪੰਜਾਬੀ ਇਨ੍ਹਾਂ ਸਾਰਿਆਂ ਗੁਣਾਂ ਵਿਚ ਪੂਰੀ ਹੈ। ਇਸ ਦਾ ਬਣਤ-ਪੱਖ ਨਵਾਂ ਨਰੋਆਂ ਤੇ ਆਪਣੀ ਕਿਸਮ ਦਾ ਹੈ, ਹੋਰ ਸਹਿਸਥਾਰ ਦੇਖ-ਭਾਲ ਲਈ ਇਸ ਦੇ ਸ਼ਬਦ-ਕੰਡਾਰ ਨੂੰ ਜਾਚਿਆ ਜਾ ਸਕਦਾ ਹੈ।

ਇਹ ਪ੍ਰਤੀ ਵਿਖੀ ਜਿ ਕਿਹੜਮਾਲੀ ਦੀ 'ਗੁਜ਼ੀ' ਨਾਲ ਇਸੋਂ ਕਲਾ ਦੀ ਠੰਡੀ ਜ਼ਬੀ ਲਿਹੀ ਜਾਂ ਕਿ ਮੁਖ ਕੱਢਾ ਕੌਣੀਦੀ ਹੋਵੇ ਕਿ ਹੋਏ ਹੋ ਗੁਚਿਹ੍ਹ ਕਿਸੀ 'ਉਛਲੇ' ਵਿੱਚ ਵਿੱਚ ਹੋ ਨਾਲ ਹੁਣੇ ਹੋਣੇ ਵਿੱਚੀ, 'ਕੋਈ' ਦੀ ਕਾਵਚਮਲ ਹਿੱਤ ਨਾਲਭਾਪ-ਕਲਾ ਕਰ ਜਾਂਦੀ। ਨਾਲ ਕਿਛਾ ਜਿੜ੍ਹੁ ਰਿਸਾਵਾਂ ਦੀ ਰਾਫ਼ਕਲ, ਸਾਡੀਆਂ ਮਹੱਤ ਹੋਣੀਆਂ ਹਿੱਤ ਪਾਂਨ ਰੂਪ ਨਾਲ ਜੀਵੀ-ਸ਼ਬਦ ਅਤੇ ਸ਼ਬਦੀ ਵਿੱਚੀ, ਹੀ ਗੁਜ਼ੀ ਨਾਲ ਹੋ ਸਕੀ ਹੁਣੇ ਲਿਹੇ ਕਿ ਹੋਣੀ ਹੁਲਪ ਹੋ ਗੁਣਵਾਲੀ ਗੁਣਵਾਲੀ ਸ਼ਬਦ ਪ੍ਰਾਨ

। ਇੰਦੀਆਂ ਮੁਖਾਂ ਵਿੱਚੀ ਹੋ ਗੁਣਵਾਲੀ ਹੁਣੇ ਲਿਹੇ ਕਿ ਹੋਣੀ ਹੁਲਪ ਹੋ ਗੁਣਵਾਲੀ ਗੁਣਵਾਲੀ ਸ਼ਬਦ ਪ੍ਰਾਨ
ਹੋ ਜਾਂਦੀ। ਇੰਦੀਆਂ ਵਿੱਚੀ ਹੋ ਗੁਣਵਾਲੀ ਮੁਖ ਦੀ ਕਾਵਚਮਲ ਕਿਸੀ ਵਿੱਚੀ ਹੋ ਗੁਣਵਾਲੀ ਸ਼ਬਦ ਪ੍ਰਾਨ

ਪੰਜਾਬੀ ਸ਼ਬਦ-ਕੰਡਾਰ

ਜਿਸੇ ਬੋਲੀ ਦੀ ਥੋਂਗਤਾ ਪਰਖਣ ਲਈ ਵਿਚਵਾਨਾਂ ਤੰਨੀਂ ਬਸਵੱਟੀਆਂ ਰੱਖੀਆਂ ਹੋਈਆਂ ਹਨ : ਉਚਾਰਣ, (Pronunciation) ਵਿਆਕਰਣਕ ਬਣਤਰ (Grammatical forms) ਤੇ ਸ਼ਬਦ-ਕੰਡਾਰ (Vocabulary)। ਸਭ ਤੋਂ ਪਹਿਲੀ ਗੱਲ ਇਹ ਦੇਖੀ ਜਾਂਦੀ ਹੈ ਕਿ ਉਚਾਰਣ ਦੇ ਲਿਹਾਜ਼ ਨਾਲ ਕੋਈ ਬੋਲੀ ਕਿੰਨੀ ਕੁ ਸੌਂਖੀ ਸਰਲ ਤੇ ਸੁਆਦਲੀ ਹੈ। ਇਸ ਦਾ ਨਿਰਣਾ ਕੇਵਲ ਬੋਲਣ ਤੇ ਹੀ ਕੀਤਾ ਜਾ ਸਕਦਾ ਹੈ। ਦੂਸਰੀ ਚੀਜ਼ ਹੈ ਬਣਤਰ, ਹਰ, ਸੁਤੰਤਰ ਬੋਲੀ ਆਪਣੇ ਮੌਲਕ ਬਣਤਰੀ ਗੁਣ ਰਖਦੀ ਹੈ, ਕਿਸੇ ਦੀ ਨਕਲ ਨਹੀਂ ਕਰਦੀ। ਕੀ ਧੁਨੀਆਂ, ਕੀ ਸ਼ਬਦਾਂ, ਕੀ ਵਾਕਾਂ ਤੇ ਕੀ ਅਰਥਾਂ ਦੀ ਆਕਤ ਵਿਚ, ਹਰ ਪਾਸੇ ਉਸ ਦੀ ਚਾਲ ਢਾਲ ਤੇ ਮਰਯਾਦਾ ਅਪਣੀ ਨਿਵੇਕਲੀ ਹੁੰਦੀ ਹੈ।

ਪੰਜਾਬੀ ਦੀ ਬਣਤਰੀ ਮੌਲਕਤਾ ਉਤੇ ਪਿਛੇ ਕੁਝ ਚਰਚਾ ਕੀਤੀ ਜਾ ਚੁਕੀ ਹੈ। ਹੁਣ ਵੀਚਾਰਨ ਵਾਲੀ ਗੱਲ ਇਹ ਹੈ ਕਿ ਇਸ ਬਣਤਰੀ ਕਾਰਖਾਨੇ ਵਿਚ ਕਿੰਨਾ ਕੁ ਸਮਾਨ ਤਿਆਰ ਹੁੰਦਾ ਹੈ ਅਤੇ ਨਤੀਜੇ ਦੇ ਤੌਰ ਤੇ ਬੋਲੀ ਦੇ ਪੱਲੇ ਕੀ ਕੁਝ ਹੈ? ਇਸ ਗੱਲ ਦਾ ਨਿਤਾਰਾ ਸ਼ਬਦ-ਕੰਡਾਰ ਦੀ ਦੇਖ ਭਾਲ ਕਰਨ ਤੇ ਹੋ ਸਕਦਾ ਹੈ।

ਜਿਵੇਂ ਕਿਸੇ ਆਦਮੀ ਕੌਲ ਟਕਸਾਲ ਤਾਂ ਹੋਵੇ ਪਰ ਸੋਨਾ ਚਾਂਦੀ ਨ ਹੋਵੇ ਤਾਂ ਉਹ ਸਿਕੇ ਤਿਆਰ ਨਹੀਂ ਕਰ ਸਕਦਾ। ਇਸੇ ਤਰ੍ਹਾਂ ਕੋਈ ਬੋਲੀ ਵਖਰੇ ਬਣਤ-ਗੁਣ ਰਖਣ ਦੇ ਬਾਵਜੂਦ ਸ਼ਬਦ-ਕੰਡਾਰ ਬਗੂਰ ਕੰਗਾਲ ਹੀ ਸਮਝੀ ਜਾਂਦੀ ਹੈ, ਉਹ ਨ ਸਾਹਿਤ ਦੇ ਜੋਗ ਹੁੰਦੀ ਹੈ ਤੇ ਨਾ ਹੀ ਹੋਰ ਉਚੇ ਵੱਡੇ ਕਾਰ ਵਿਹਾਰਾਂ ਦੇ। ਵਿਸਾਲ ਸ਼ਬਦ-ਕੰਡਾਰ ਦਾ ਆਧਾਰ ਕਿਸੇ ਕੌਮ ਦੇ ਸਰਬ-ਪੱਧੇ-ਵਿਕਾਸ ਉਤੇ ਨਿਭਰ ਹੈ। ਕੌਮੀ ਉਨਤੀ ਬਗੂਰ ਇਹ ਖਜ਼ਾਨੇ ਨਹੀਂ ਭਰਦੇ ਤੇ ਨਾ ਹੀ ਇਹਨ੍ਹੀਂ ਖਜ਼ਾਨਿਆਂ ਇਨਾ ਬੋਲੀ ਦੀ ਸ਼ਾਨ ਬਣਦੀ ਹੈ। ਲੋਕੀਂ ਆਖਦੇ ਹਨ—‘ਜੀਹਦੀ ਕੋਠੀ ਦਾਣੇ, ਉਹਦੇ ਕਮਲੇ ਵੀ ਸਿਆਣੇ।’

‘ਕਿਸੇ ਇਕ ਬੋਲੀ ਦੀ, ਵਾਕ-ਬਣਤਰ ਦੀ ਕਸਵੱਟੀ ਤੇ ਪੂਰੀ ਉਤਰਨ ਵਾਲੀ ਸਮੂਹ ਬੋਲ-ਮਾਲਾ ‘ਸ਼ਬਦ-ਕੰਡਾਰ’^f ਦੇ ਨਾਂ ਨਾਲ ਧਾਰ ਕੀਤੀ ਜਾਂਦੀ ਹੈ।’ ਵਾਕ ਵਰਤੋਂ ਵਿਚ ਫਿੱਟ ਹੋਣ ਦੀ ਸ਼ਰਤ ਇਸ ਲਈ ਲਾਈ ਜਾਂਦੀ ਹੈ ਕਿ ਭਾਵੇਂ ਕੋਈ ਸ਼ਬਦ ਬਿਦੇਸੀ ਚਥਾਨ ਦਾ ਵੀ ਕਿਉਂ ਨ ਹੋਵੇ ਜੇ ਉਹ ਲੋਕਾਂ ਦੀ ਆਮ ਵਰਤੋਂ ਵਿਚ ਆ ਚੁਕਾ ਹੈ ਤਾਂ ਉਸ ਨੂੰ ਉਸ ਬੋਲੀ ਦੇ ਸ਼ਬਦ-ਕੰਡਾਰ ਦਾ ਅੰਗ ਹੋਣ ਦਾ ਮਾਣ ਮਿਲ ਜਾਂਦਾ ਹੈ। ਮਿਮਾਲ ਲਈ ‘ਪੁਲੀਸ’ ਸ਼ਬਦ ਯੂਠਾਨੀ

^f Vocabulary is the term used to indicate all the words belonging to a language considered from the point of view of their semantic value.

ਮਾਨਦਾਨ ਦਾ ਤੇ ਅੰਗਰੇਜ਼ੀ ਸ਼ਬਦ-ਬੰਡਾਰ ਦਾ ਹੈ ਪਰ ਪੰਜਾਬੀ ਦੀ ਵਾਕ ਵਰਤੋਂ ਵਿਚ ਆ ਜਾਣ ਕਰ ਕੇ ਇਹ ਪੰਜਾਬੀ ਸ਼ਬਦ-ਬੰਡਾਹ ਦਾ ਵੀ ਮੌਖਿਕ ਬਣ ਚੁਕਾ ਹੈ। ਜਿਵੇਂ ਵਖੋਂ ਵਖ ਮੁਲਕਾ ਦੇ ਕਾਨੂੰਨ ਅਨੁਸਾਰ ਕੋਈ ਬਿਦੇਸ਼ੀ ਵਸਨੀਕ ਕੁਝ ਨੀਅਤ ਸਮਾਂ ਕਿਸੇ ਦੇਸ਼ ਵਿਚ ਵਸ ਕੇ ਉਥੋਂ ਦੀ ਸ਼ਹਿਰੀਅਤ (Citizenship) ਦਾ ਅਧਿਕਾਰੀ ਬਣ ਜਾਂਦਾ ਹੈ, ਤਿਵੇਂ ਲਡੜ ਵੀ ਇਕ ਦੂਜੇ ਦੇਸ਼ਾਂ ਵਿਚ ਵਸੇਥਾ ਕਰਕੇ ਅਪਣਾ ਅਧਿਕਾਰ ਪ੍ਰਾਪਤ ਕਰ ਲੈਂਦੇ ਹਨ। ਇਸ ਅਧਿਕਾਰ ਦਾ ਵੱਡਾ ਚਿੰਨ੍ਹ ਹੈ ਕਿ ਉਹ ਉਥੋਂ ਦੇ ਸ਼ਬਦ-ਬੰਡਾਰ ਦਾ ਅੰਗ ਮੌਨੇ ਜਾਣ। ਇਸ ਵਟਾਂਦਰੇ ਜਾਂ ਲੌਣ ਦੇਣ ਨੇ ਹਰ ਮੁਲਕ ਦੀ ਬੋਲੀ ਦੇ ਸ਼ਬਦ-ਬੰਡਾਰ ਵਿਚ ਅਨੰਤ ਵਾਧਾ ਕੀਤਾ ਹੈ। ਇਹ ਵਾਧਾ ਕਾਨੀਆਂ ਨੁਕਤਿਆਂ ਤੋਂ ਲਾਭਵੰਦਾ ਵੀ ਹੈ ਤੇ ਕਈਆਂ ਪਹਿਲੂਆਂ ਤੋਂ ਬੋਲੋਤਾ ਵੀ।

ਜਿਵੇਂ ਵੀਚਾਰਵਾਨ ਇਸ ਨੂੰ 'ਬੋਲੋਤਾ ਵਾਧਾ' ਇਸ ਲਈ ਕਹਿੰਦੇ ਹਨ, ਅਜੇਹਾ ਹੋਣ ਨਾਲ ਮਨੁਖ ਨੂੰ ਕਈ ਭਰੋਸੇ ਦੇ ਸ਼ਬਦਾਂ ਤੇ ਵੀ ਸਿਰ ਖਧਾਈ ਕਰਨੀ ਪੈਂਦੀ ਹੈ, ਜਿਸ ਤੋਂ ਬਗੋਰ ਉਸ ਦਾ ਗੁਜ਼ਾਰਾ ਸੰਭਵ ਹੈ। ਦੂਜੇ, ਲੰਮੀ ਸ਼ਬਦਮਾਲਾ ਦੀ ਜਾਣ ਪਛਾਣ ਗਿਆਨ ਵਿਚ ਵਾਧਾ ਵੀ ਨਹੀਂ ਕਰਦੀ। ਜੇ ਤੁਸੀਂ ਇਕ ਚੀਜ਼ ਦੇ ਦਸ ਨਾਂ ਜਾਣਦੇ ਹੋ ਤਾਂ ਇਸ ਨਾਲ ਤੁਹਾਡੇ ਗਿਆਨ ਦੀਆਂ ਹੱਦਾਂ ਵਿਸਤੌਰਤ ਨਹੀਂ ਹੁੰਦੀਆਂ। ਇੱਨ੍ਹਾਂ ਜ਼ਰੂਰ ਹੁੰਦਾ ਹੈ ਕਿ ਤੁਸੀਂ ਬਹੁਤੀਆਂ ਬਲੀਆਂ ਦੀ ਸੂਝ ਰਖਦੇ ਹੋ ਜਾਂ ਉਨ੍ਹਾਂ ਦੇ ਨਾਂ ਤੁਹਾਨੂੰ ਚੇਤੇ ਹਨ। ਪਾਣੀ ਦੇ ਦਸ ਨਾਂ ਚੇਤੇ ਕਰਨ ਨਾਲ ਪਾਣੀ ਬਾਂਕੇ ਤੁਹਾਡੀ ਸੂਝ ਕੋਈ ਵਿਸ਼ੇਸ਼ ਗਿਆਨ ਦੀ ਮਾਲਕ ਨਹੀਂ ਬਣ ਜਾਂਦੀ। ਇਸ ਸਿਰ ਖਧਾਈ ਤੋਂ ਬਚਣ ਲਈ ਵਿਦਵਾਨਾਂ ਠੀਕ ਠੀਕ ਲਾਭਦਾਈ 'ਸ਼ਬਦਮਾਲਾ' ਰਖਕੇ ਤੇ ਵਾਪੂ ਭਰੋਸੇ ਦੇ ਲਡੜ ਕੱਢ ਕੇ 'ਬੁਨਿਆਦੀ ਜ਼ਾਨਾਂ' ਬਣਾਉਣ ਵਲ ਰੁਝਾਨ ਕੀਤਾ ਹੈ। C. K. Ogden ਨੇ ਬੁਨਿਆਦੀ ਅੰਗਰੇਜ਼ੀ (Basic English) ਤਿਆਰ ਕੀਤਾ ਹੈ, ਇਸ ਵਿਚ ਕੇਵਲ 850 ਸ਼ਬਦ ਰਖੇ ਗਏ ਹਨ, ਜਿਨ੍ਹਾਂ ਨਾਲ ਇਕ ਅੰਗਰੇਜ਼ੀ ਬੋਲਣਹਾਰੇ ਦਾ ਬਹੁਤ ਚੰਗੀ ਤਰ੍ਹਾਂ ਗੁਜ਼ਾਰਾ ਹੋ ਸਕੇ। ਇਸ ਜ਼ਬਾਨ ਨੂੰ ਲਾਭਵੰਦਾ ਸਮਝ ਕੇ ਬਰਤਾਫ਼ਵੀ ਸਰਕਾਰ ਨੇ 29 ਹਜ਼ਾਰ ਪੈਂਡ ਵਿਚ ਬਹੁਦ ਲਿਆ ਸੀ। ਇਸੇ ਤਰ੍ਹਾਂ 'ਬੁਨਿਆਦੀ ਹਿੰਦੁਸਤਾਨੀ' ਬਣਾਉਣ ਲਈ ਵੀ ਜਤਨ ਹੋ ਰਹੇ ਹਨ।

ਮਨੁਖ ਦਾ ਇਹ ਝਕਾ ਇਸ ਗੱਲ ਦਾ ਪ੍ਰਮਾਣ ਹੈ ਕਿ ਦੇਸ਼ਾਂ ਦੇ ਸ਼ਬਦੀ-ਵਾਂਦਰਾਂ ਦੇ ਜਿਥੇ ਬੋਲੀਆਂ ਦੇ ਭੰਡਾਰ ਨੂੰ ਭਰਪੂਰ ਕੀਤਾ ਹੈ, ਉਥੇ ਕੁਝ ਕੁਝ ਵਾਪੂ ਬੋਝ ਵੀ ਲੱਦ ਦਿਤਾ ਹੈ ਜਿਸ ਤੋਂ ਬਗੋਰ ਸਰ ਸਕਦਾ ਹੈ। ਮੇਕਸਮੂਲਰ ਦਾ ਅਨੁਮਾਨ ਹੈ ਕਿ ਇਕ ਆਮ ਅਨਪੜ੍ਹ ਆਦਮੀ ਦਾ ਗੁਜ਼ਾਰਾ ਤਿੰਨ ਕੁ ਸੌ ਸ਼ਬਦਾਂ ਨਾਲ ਹੋ ਜਾਂਦਾ ਹੈ ਤੇ ਪੜ੍ਹੇ ਲਿਖੇ ਦਾ ਸੱਤ ਅਠ ਸੌ ਨਾਲ। ਇਸ ਵਿਚਾਰ ਦਾ ਵਿਰੋਧ ਕਰਨ ਵਾਲੇ ਕਹਿੰਦੇ ਹਨ ਕਿ ਇਹ ਠੀਕ ਨਹੀਂ। ਮਿਸਾਲ ਲਈ ਸ਼ੈਕਸਪੀਅਰ ਦੀ ਸ਼ਬਦਮਾਲਾ 15 ਹਜ਼ਾਰ ਤੋਂ 24 ਹਜ਼ਾਰ ਤਕ ਅਨੁਮਾਨੀ ਗਈ ਹੈ, ਹੋਰ ਦੀ ਨੌ ਹਜ਼ਾਰ ਤੇ ਮਿਲਟਨ ਦੀ ਅੱਠ ਹਜ਼ਾਰ ਤਕ। ਪਰ ਸਾਹਿਰਕਾਰਾਂ ਦੀ ਸ਼ਬਦਾਵਲੀ ਨੂੰ ਇਸ ਬਹਿਸ ਤੋਂ ਦੂਰ ਹੀ ਰਖਣਾ ਠੀਕ ਹੈ ਕਿਉਂਕਿ ਇਸ ਵਿਚ ਸੰਕੇਤਕ ਤੇ ਚਮਤਕਾਰ ਦਿਖਾਉ ਸ਼ਬਦ-ਅੰਦਬਰ ਵੀ ਹੁੰਦਾ ਹੈ। ਨੌ ਦੇਖਣਾ ਇਹ ਚਾਹੀਦਾ ਹੈ ਕਿ ਆਮ ਆਦਮੀ ਦੀਆਂ ਜੀਵਨ ਲੋੜਾਂ ਲਈ ਕਿੰਨਾ ਕੁ ਸ਼ਬਦ-ਬੰਡਾਰ ਵਰਤੋਂ ਵਿਚ ਆਉਂਦਾ ਹੈ।

ਇਸ ਨੁਕਤੇ ਤੋਂ ਪਰਖਿਆਂ ਕਿਸੇ ਸੁਰਤ ਵੀ ਇਕ ਹਜ਼ਾਰ ਤੋਂ ਵਧ ਸ਼ਬਦ-ਮਾਲਾ ਦੀ ਲੋੜ ਨਹੀਂ ਪੈਂਦੀ। ਪਰ ਬੋਲੀਆਂ ਦੇ ਵਹਿਣ ਨੂੰ ਕੋਣ ਮੌਜ ਸਕਦਾ ਹੈ, ਇਕ ਆਦਮੀ ਦੀ ਸੋਚ ਸੋਚ

ਕੇ ਘਣਾਈ 'ਸ਼ਬਦ-ਮਾਲਾ' ਸਾਰੇ ਲੋਕ ਕਿਵੇਂ ਅਪਣਾ ਸਕਦੇ ਹਨ ? ਕੁਝ ਖਾਸ ਹਲਕਿਆਂ ਵਿਚ ਤਾਂ ਅਜੇਹੀ ਆਧਾਨ ਪਰ ਬਨ ਵਟੀ ਚੀਜ਼ ਸ਼ਾਇਦ ਕਿਉਂ ਸਮਾਂ ਚਲ ਸਕੇ ਪਰ ਸਾਰੇ ਅਜੇਹਾ ਹੋਣਾ ਅੱਖਾ ਹੈ। ਨਾਲੇ ਹੁਣ ਦੀਆਂ ਵਿਗਿਆਨਕ ਕਾਢਾਂ ਨੇ ਆਵਾਜ਼ਾਈ ਦੇ ਸਾਧਨ ਸੁਖੱਲੇ ਕਾਕੇ ਦੇਸਾਂ ਦੇਸਾਂ ਦੀਆਂ ਬੋਲੀਆਂ ਨੂੰ ਬਹੁਤ ਨੇੜੇ ਕਰ ਦਿਤਾ ਹੈ, ਜਿਸ ਨਾਲ ਦਿਨੋਂ ਦਿਨ ਸ਼ਬਦ-ਭੰਡਾਰਾਂ ਵਿਚ ਵਾਪਾ ਹੋ ਰਿਹਾ ਹੈ। ਏਸ ਅਸਰ ਤੋਂ ਬਚ ਸਕਣਾ ਕੁਝ ਅਸੰਭਵ ਜੇਹਾ ਹੈ।

ਆਮ ਤੌਰ ਤੇ ਸ਼ਬਦ-ਭੰਡਾਰ ਦੇ ਦਰਸ਼ਨ ਬੋਲੀਆਂ ਦਿਆਂ ਕੋਸਾਂ, ਲੁਗਾਤਾਂ, ਫਰੰਗਾਂ ਤੇ ਫਿਕਸ਼ਨਹੀਆਂ ਆਦਿ ਤੋਂ ਸੰਖਿਆਂ ਹੋ ਸਕਦੇ ਹਨ। ਕੋਸ਼ ਤਿਰ ਕਿਸੇ ਬੋਲੀ ਦਾ ਸ਼ਬਦ-ਸਮੂਹ ਅੱਖਰ ਕ੍ਰਮ ਅਨੁਸਾਰ ਤਰਤੀਬਿਆ ਹੁੰਦਾ ਹੈ ਤੇ ਨਾਲ ਨਾਲ ਉਨ੍ਹਾਂ ਦਾ ਇਤਿਹਾਸਕ ਪਿਛਾ ਵੀ ਦਰਸ਼ਿਆ ਹੁੰਦਾ ਹੈ ਕਿ ਇਸ ਸ਼ਬਦ ਦਾ ਮੁਲ ਕੋਈ ਹੈ ਅਤੇ ਇਸ ਦੇ ਰੂਪ ਤੇ ਅਰਥ ਵਿਚ ਕੀ ਕੀ ਤਵਦੀਲੀਆ ਹੋਈਆਂ ਹਨ। ਸ਼ਬਦਾਂ ਦਾ ਮੁਲ ਖੋਜਣ ਵਾਲੀ ਇਸ ਸਾਈਂਸ ਨੂੰ 'ਵਿਉਤਪਤ ਵਿਗਿਆਨ' ਜਾਂ ਨਿਰੁਕਤ ਸਾਸਤਰ (Etymology) ਕਿਹਾ ਜਾਂਦਾ ਹੈ।^f

ਇਸ ਸ਼ਬਦ-ਵਿਗਿਆਨ ਨੇ ਪੁਰਾਣਾ ਇਤਿਹਾਸ ਦੱਸਣ ਵਿਚ ਮਨੁੱਖ ਦੀ ਬਹੁਤ ਹੀ ਮਦਦ ਕੀਤੀ ਹੈ। ਖਾਸ ਕਰਕੇ ਪੁਰਾਤੱਤ੍ਵ ਵਿਗਿਆਨ ਦੀਆਂ ਕਈ ਖੋਜਾਂ ਦਾ ਆਧਾਰ ਪ੍ਰਾਚੀਨ ਸ਼ਬਦ-ਭੰਡਾਰ ਹੀ ਹੈ। ਪਰ ਇਹ ਗੱਲ ਚੇਤੇ ਰਖਣੀ ਚਾਹੀਦੀ ਹੈ ਕਿ ਸ਼ਬਦ ਕਵੀ ਕੋਸ਼ੀ ਅਰਥਾਂ ਵਿਚ ਬੰਦ ਨਹੀਂ ਰਹਿੰਦਾ, ਉਸ ਦਾ ਅਰਥ ਤਾਂ ਚਾਲੂ ਕੀਮਤਾਂ ਅਨੁਸਾਰ ਹੀ ਹੁੰਦਾ ਹੈ ਤੇ ਇਹ ਕੀਮਤਾਂ ਸਦਾ ਬਦਲਦੀਆਂ ਰਹਿੰਦੀਆਂ ਹਨ। ਨਾਲੇ ਕੋਸ਼ ਤਾਂ ਬਿਦੇਸੀ ਲੋਕਾਂ ਲਈ ਹੀ ਜਿਆਦਾ ਫਾਇਦੇਮੰਦ ਹੁੰਦੇ ਹਨ ਜੋ ਕਿ ਦੂਜੇ ਦੇਸ਼ ਦੀ ਜ਼ਬਾਨ ਸਿਖਣਾ ਚਾਹੁੰਣ। ਮਾਤਾ-ਬੋਲੀ ਵਾਲੇ ਲਈ ਕੋਸ਼ ਦੀ ਬਹੁਤੀ ਲੋੜ ਨਹੀਂ ਪੈਂਦੀ, ਉਸ ਦੀ ਬੋਲੀ ਤਾਂ ਮਾਂ ਨੇ ਹੀ ਭਰੀ ਹੁੰਦੀ ਹੈ।

ਪਰੰਤੂ ਬੋਲੀ ਦੀ ਖੋਜ ਕਰਨ ਵਾਲੇ ਲਈ ਕੋਸ਼ ਦਾ ਇਹ ਲਾਭ ਹੁੰਦਾ ਹੈ ਕਿ ਉਸ ਨੂੰ ਬੋਲੀ ਦੇ ਸਾਰੇ ਸ਼ਬਦ ਇਕੋ ਥਾਂ ਇਕੱਠੇ ਕੀਤੇ ਮਿਲ ਜਾਂਦੇ ਹਨ ਤੇ ਉਨ੍ਹਾਂ ਦੀ ਨਿਰਖ ਪਰਖ ਸੰਖਿਆਂ ਹੋ ਸਕਦੀ ਹੈ। ਭਾਸ਼ਾ-ਵਿਗਿਆਨੀਆਂ ਨੂੰ ਕੋਸਾਂ ਦਾ ਜਿਤਨਾ ਲਾਭ ਹੋਇਆ, ਉਹ ਕਥਨ ਤੋਂ ਬਾਹਰ ਹੈ। ਉੱਜ ਤਾਂ ਕਿਸੇ ਬੋਲੀ ਦੇ ਖਿਲ੍ਹੇ ਪ੍ਰਲੇਖ ਸ਼ਬਦ-ਭੰਡਾਰ ਨੂੰ ਜਾਚਣਾ ਬਹੁਤ ਅੱਖਾ ਕੇਮ ਸੀ।

ਇਨ੍ਹਾਂ ਕੋਸਾਂ ਨੂੰ ਦੇਖਿਆਂ ਇਹ ਗੱਲ ਸਹਿਜੇ ਹੀ ਨਿਤਰ ਆਉਂਦੀ ਹੈ ਕਿ ਕਿਸੇ ਬੋਲੀ ਦੀ ਆਪਣੀ ਸ਼ਬਦਾਵਲੀ ਬਹੁਤ ਬੋੜੀ ਹੁੰਦੀ ਹੈ ਤੇ ਆਲੋ-ਦੁਆਲੇ ਦੀਆਂ ਬੋਲੀਆਂ ਦੇ ਰਲੇ ਨੇ ਉਸ ਦਾ ਭੰਡਾਰਾ ਭਰਿਆ ਹੁੰਦਾ ਹੈ। ਇਸੇ ਕਰਕੇ ਦੁਨੀਆਂ ਦੀ ਕਿਸੇ ਬੋਲੀ ਦਾ ਸ਼ਬਦ-ਭੰਡਾਰ ਨਿਰੋਕਤਾ ਦਾ ਦਾਅਵਾ ਨਹੀਂ ਕਰ ਸਕਦਾ ਤੇ ਨ ਹੀ ਇਹ ਹੋ ਸਕਦਾ ਹੈ। ਬੋਲੀ ਹੈ ਹੀ ਸਮਾਜੀ

^fThe science dealing with the study of vocabulary is called etymology. It consists in examining all the words in the dictionary one by one, and making some attempt to give them their proper status, by indicating whence they came, when and how they were formed, and through what vicissitudes they have passed. It is therefore an historical science.

ਵਸਤੂ, ਸਮਾਜਕ ਮੇਲ ਜੋਲ ਦਾ ਜਿਤਨਾ ਦਾਇਰਾ ਵਧੇਗਾ ਉਤਨਾ ਹੀ ਸ਼ਬਦ-ਭੰਡਾਰ ਵਧੇਗਾ, ਚਾਹੇ ਉਹ ਲੋੜਵੇਂਦਾ ਹੋਵੇ ਚਾਹੇ ਬੋਲੋਂਡਾ। ਪੰਜਾਬੀ ਦਾ ਸ਼ਬਦ-ਭੰਡਾਰ ਵੀ ਅਜੇਹੇ ਸਮਾਜਕ ਪ੍ਰਣਾਵਾਂ ਤੋਂ ਬਣਿਆ। ਇਕ ਮਾਖਿਓਂ ਦਾ ਛੱਡਾ ਹੈ, ਜਿਸ ਵਿਚ ਏਸੀਆ ਤੇ ਯੁਹਪ ਦੀਆਂ ਕਈ ਬੋਲਾਂਆਂ ਦਾ ਸ਼ਹਿਦ ਚਣਿਆ ਮਿਲਦਾ ਹੈ। ਹਿੰਦੁਸਤਾਨੀ ਬੋਲੀਆਂ ਦਾ ਰੰਗ ਹੋਣਾ ਤਾਂ ਜੜ੍ਹਰੀ ਸੀ ਹੈ।

ਕਿਸੇ ਬੋਲੀ ਦੇ ਸ਼ਬਦ-ਭੰਡਾਰ ਵਿਚ ਤਿੰਨ ਤਰ੍ਹਾਂ ਦੇ ਸ਼ਬਦ ਹੁੰਦੇ ਹਨ ਤੇ ਇਹੋ ਗੱਲ ਪੰਜਾਬੀ ਵਿਚ ਹੈ—

1. ਦੇਸੀ—ਆਪਣੇ ਮੌਲਕ ਸ਼ਬਦ—ਜਿਵੇ—ਘਰ, ਘਰੂ, ਪਹਾੜ, ਧਰਤੀ, ਮੀਂਹ, ਸਾਊ।

2. ਤਦਭਵ—ਕਿਸੇ ਦੂਜੀ ਬੋਲੀ ਤੋਂ ਬਦਲ ਕੇ ਬਣੇ ਸ਼ਬਦ ਜਿਵੇ—ਮਨੁੱਖ, ਅਰਦਾਸ, ਟੈਸ਼ਣ, ਲਾਟ।

3. ਤਤਸਮ—ਕਿਸੇ ਦੂਜੀ ਬੋਲੀ ਦੇ ਸ਼ਬਦ, ਜੋ ਇੰਨ ਵਿੰਦ ਉਸੇ ਤੁਪ ਵਿਚ ਆਏ ਹੋਣ ਜਿਵੇ—ਮਨ, ਰੱਬ, ਸੁਲਤਾਨ, ਮੌਟਰ, ਰੋਡੀਓ ਆਦਿ।

ਦੇਸੀ ਸ਼ਬਦ ਉਸ ਦੇਸ ਦੀ ਬੋਲੀ ਦੀ ਆਪਣੀ ਉਪਜ ਹੁੰਦੇ ਹਨ, ਉਨ੍ਹਾਂ ਤੋਂ ਬੋਲੀ ਦੇ ਅਸਲ ਸੂਡਾ ਤੇ ਪ੍ਰਾਚੀਨਤਾ ਦਾ ਪਤਾ ਲਗਦਾ ਹੈ ਅਤੇ ਤਦਭਵ, ਤਤਸਮਾਂ ਤੋਂ ਬੋਲੀ ਦੀ ਸਮਰੱਥਾ ਜ਼ਹਾਰ ਹੁੰਦੀ ਹੈ ਕਿ ਉਸ ਨੇ ਕਿਵੇਂ ਸਮੇਂ ਅਨੁਸਾਰ ਢੂਜੀਆਂ ਬੋਲੀਆਂ ਵਿਚੋਂ ਭੰਨਘੜ ਕਰਕੇ ਜਾ ਉੱਜ ਆਪਣੇ ਭੰਡਾਰ ਭਰਿਆ ਹੈ।

ਜਦੋਂ ਅਸੀਂ ਪੰਜਾਬੀ ਸ਼ਬਦਾਵਲੀ ਦੀ ਪ੍ਰਾਚੀਨਤਾ ਵੱਲ ਨਜ਼ਰ ਮਾਰਦੇ ਹਾਂ ਤਾਂ ਅਜ ਤੋਂ ਇਕ ਰਸਾਹ ਵਰ੍ਹਾ ਪੁਰਾਣੇ ਸ਼ਬਦ ਆਮ ਮਿਲਦੇ ਹਨ ਜਿਨ੍ਹਾਂ ਦੀ ਅਜ ਕੱਲ ਵੀ ਵਰਤੋਂ ਹੈ। ਕਿੰਨੇ ਸ਼ਬਦ ਅਜੇਹੇ ਹੋਣਗੇ ਜੋ ਮਰ ਕੇ ਸਦਾ ਦੀ ਨੀਂਦ ਸੋਂ ਗਏ ਪਰ ਕਈ ਅਜੇਹੇ ਸ਼ਬਦ ਮੌਜੂਦ ਹਨ ਜੋ ਆਪਣੀ ਪੁਰਾਤਨ ਹਸਤੀ ਦਾ ਦਿਖਾਵਾ ਕਰਦੇ ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ ਪੰਜਾਬੀ ਸੰਚਮੁਚ ਇਕ ਪ੍ਰਾਚੀਨ ਬੋਲੀ ਹੈ। ਕਿਦੇਸੀ ਜਾਂ ਦੇਸੀ ਬੋਲੀਆਂ ਦੇ ਸ਼ਬਦ ਰਲਣ ਨਾਲ ਜੋ ਵਾਪਾ ਹੋਇਆ, ਉਸ ਦਾ ਜ਼ਿਕਰ ਤਾਂ ਫਿਰ ਕੀਤਾ ਜਾਵੇਗਾ। ਪਹਿਲਾਂ ਇਹ ਦੇਖਣਾ ਹਿਤਕਾਰੀ ਹੈ ਕਿ ਪੰਜਾਬੀ ਦੇ ਸੰਕੜੇ ਸ਼ਬਦ ਹਸਾਹ ਵਰ੍ਹੇ ਦੁਮਰ ਰੱਖਣ ਦੇ ਬਾਵਜੂਦ ਲੋਕ-ਜੀਵਾ ਉਤੇ ਕਿਸ ਤਰ੍ਹਾਂ ਅਮਰ ਨਾਚ ਨਚਦੇ ਆ ਰਹੇ ਹਨ, ਕਿਤਾਬਾਂ ਵਿਚ ਬੱਥ ਕੇ ਕਿਸੇ ਸ਼ਬਦ ਦਾ ਜੀਉਂਦਿਆਂ ਰਹਿਣਾ ਹੋਰ ਗੱਲ ਹੈ। ਬੋਲ-ਚਾਲ ਦੀ ਬੋਲੀ ਵਿਚ ਨੰਗੇ ਪੜ ਲੜਨਾ ਤੇ ਫਿਰ ਭਟ ਕੇ ਰਹਿਣਾ ਹੋਰ ਗੱਲ ਹੈ।

ਪੁਰਾਣੇ ਕੌਸਨਾ ਮਿਲਣ ਦੀ ਘਾਟ ਕਰਕੇ ਅਸੀਂ ਪ੍ਰਾਚੀਨ ਦੇਸੀ ਸ਼ਬਦ-ਭੰਡਾਰ ਦੀ ਪੂਰਾ ਤੇ ਸਹੀ ਅਨੁਮਾਨ ਤਾਂ ਨਹੀਂ ਲਾ ਸਕਦੇ। ਸ੍ਰੀ ਹੇਮ ਚੰਦਰ ਨੇ ‘ਦੇਸੀ ਨਾਮ ਮਾਲਾ’ ਵਿਚ 10-12 ਪੁਰਾਣੇ ਦੇਸੀ ਕੋਸ਼ਾਂ ਦਾ ਜ਼ਿਕਰ ਕੀਤਾ ਹੈ ਪਰ ਉਹ ਪ੍ਰਾਪਤ ਨਹੀਂ ਹੈ।

ਕੇਵਲ ਦੋ ਮਿਲਦੇ ਕੋਸ਼ਾਂ—‘ਪਾਇਆ ਲੱਛੇ ਨਾਮ ਮਾਲਾ’ ਕ੍ਰਿਤ ਧਨਪਾਲ (973 ਈ.) ਤੇ ‘ਦੇਸੀ ਨਾਮ ਮਾਲਾ’ ਕ੍ਰਿਤ ਸ੍ਰੀ ਹੇਮ ਚੰਦਰ (1172 ਈ. ਤੋਂ ਪਹਿਲਾਂ) ਤੋਂ ਇਹ ਸਿਟਾ ਜ਼ਰੂਰ ਨਿਕਲਦਾ ਹੈ ਕਿ ਦੇਸੀ ਬੋਲੀਆਂ ਦੀ ਉਮਰ ਕਾਫੀ ਪੁਰਾਣੀ ਹੈ। ਮਿਸਾਲ ਲਈ ਅਸੀਂ

ਇਦੀ ਦੇਸੀ ਨਾਮ ਮਾਲਾ ਆਫ ਹੇਮ ਚੰਦਰ (ਸੰਧਾਇਤ ਮੁਰਲੀਪਰ ਬੈਨਟਸੀ) ਦੀ ਝੂਮਿਕਾ।

ਇਨ੍ਹਾਂ ਦੋਹਾਂ ਕੌਸ਼ਾਂ ਵਿਚੋਂ ਵੰਨਗੀ ਮਾਤਰ ਕੁਝ ਸ਼ਬਦ ਦਿੰਦੇ ਹਨ, ਜੋ ਕਿ ਸੈਂਕੜੇ ਵਡਿਆਂ ਤੋਂ ਪੰਜਾਬੀ ਵਿਚ ਚਲਦੇ ਆ ਰਹੇ ਹਨ। ਇਉਨੇ ਚਿਰ ਵਿਚ ਸੋਨੇ ਚਾਂਦੀ ਦੇ ਸਿੱਕੇ ਤਾਂ ਚਲਦੇ ਚਲਦੇ ਘਸ ਗਏ ਪਰ ਇਹ ਸ਼ਬਦਾਂ ਸਿੱਕੇ ਉਵੇਂ ਜਿਵੇਂ ਕਾਇਮ ਹਨ।

'ਪਾਇਆ ਲੱਛੀ ਨਾਮ ਮਾਲਾ' ਪ੍ਰਕਿਤ ਕੋਸ਼ ਵਿਚੋਂ ਕੁਝ ਸ਼ਬਦ :—

ਚੰਦੇ, ਜਲਣੋ, ਹੱਥੀ, ਮੰਨੇ (ਮੱਠਾ), ਨਾਈ (ਨਦੀ), ਪੱਕਾ, ਕਲੋਲ, ਮੱਛਾ, ਕੋਇਲਾ, ਸੀਂਹੇ, ਖੱਬੇ, ਰੱਸੀ, ਘਰੇ, ਬਾਣੀ, ਮੱਗੇ, ਪੱਥੇ, ਮਰੋਟੇ (ਮਰਕ), ਘਰਿਣੀ (ਘਰ ਵਾਲੀ), ਬਾਲਾ (ਬਾਲਕ), ਮਣੁਆ, ਮਣੁਸਾ (ਮਣੁਖ), ਜੁਆਣੇ, ਬਾਊਲੇ, ਵੇਲਾ, ਗਿੱਪੁਲੇ (ਚੋਲੀ), ਖਇਆ (ਬਾਣੀ), ਨਿਗਲਾਮ (ਦੇਖਣਾ), ਬੱਲੀਣੇ, ਬੁੱਕੰਤੇ, ਉਮਿਲ, ਸੋਹਦੇ, ਛਾਂਖੇ, ਨਿਅੜੇ (ਨੇੜੇ) ਬੁਝਿਆ, ਚਿੱਤਲ (ਚਿੱਤ੍ਰ), ਲੱਛੀ (ਲਛਮੀ), ਬਿੱਜੁ (ਬਿਜਲੀ), ਛਾਇਲ (ਛੈਲ), ਗੋਵਾਲਾ ਬਾਣਿਆਯਾ, ਧੀਵਰ, ਵਾਲ, ਚਲਣ (ਪੈਰ), ਬਣ, ਹੱਥਾ, ਚੰਮ੍ਰ, ਖੱਲ, ਮੂੰਹ, ਨਾਸਾ, ਵਿੱਠ, ਕੱਢਾ, ਅਗ੍ਰਠੀ, ਪੁਤਲਿਆ, ਹੱਟੇ, ਨੇਹ, ਪਿੰਮ, ਹਲ, ਦੁਧ, ਕੁਕੜੇ, ਗਿਧੇ, ਬਹੀਰੇ, ਰਿਛੇ, ਅਰਹੋਟੇ, ਕਿਆਰੇ ਕਛਹਾ-ਕੁਮਾ, ਸਿੰਗ, ਛੱਲੀ, ਵੱਲੀਉ, ਗੁੱਛਾ, ਖਜੂਰੀ, ਕਬੂਰੀ, ਗਦਹੋ, ਉਲੂਆ, ਕੱਠੇ (ਕਠ), ਦਿਣਾ, ਭੀਣੇ, ਕਰੜਾ, ਖੱਡੇ, ਮਹਿਸੀ (ਮੈਂਸ), ਬੁਕਾ, ਮੁਠੀ, ਰੋਝ, ਡੇਲਾ, ਰਸਣਾ, ਕੰਠਾ, ਧੂਆ (ਪੀ), ਬਹਿਣੀ (ਭੈਣ) ਸੱਸਾ, ਪਿਆ, ਜਣਓ, ਜਣਣੀ, ਦਿਅਰੇ, ਮਾਉਸਿਆ (ਮਾਸੀ), ਪੁਤ-ਬਹੂ, ਮਾਮੀ, ਪੁਫਿਆ, ਪਿਪਲ, ਖਜੂਰੀ, ਕਵਿਲੀ (ਕੇਲੀ), ਟਿੰਬਰ, ਕੀਲੇ, ਪਹਰੋ, ਗੁੱਝ, ਘੜੀਆ। (ਹੋੜੇ ਤੇ ਟਿਪੀਆਂ ਪੁਰਾਣੀ ਉਚਾਰਣ-ਸੌਲੀ ਦਾ ਐਗ ਹਨ)।

'ਦੇਸੀ ਨਾਮ ਮਾਲਾ' (1172 ਤੋਂ ਪਹਿਲੀ) ਵਿਚੋਂ—

ਉਖਲੀ, ਉਚ, ਉਛਾਹ, ਉਜੱਡ, ਉਮੰਡ, ਉਮਲ, ਉਲਟ, ਅੱਕ, ਅੱਜ, ਅਥਾਹ, ਅੰਮਾ, ਅਲੱਗ, ਅਲਮਲ, ਇੱਲੁ, ਸੰਬਰ, ਸਿੰਗ, ਸੂਈ, ਸੋਹਣੀ (ਸੂਹਣ), ਹੱਡ, ਕਉਲ, ਕਰੋੜ, ਕੁੱਡਲ, ਕੁਕੜ, ਕੁਕਸ, ਕੋਇਲਾ, ਕੋਲਾਹਲ, ਖੜ (ਘਾਹ), ਖੱਪੁਰ, ਖੁੱਡ, ਗੱਜ, ਘੱਘਰ (ਘੱਗਰਾ), ਘਰਿਲੀ, ਘੱਲ, ਚੰਗ (ਚੰਗਾ) ਚਾਉਲ, ਚੂੜਲੀ, ਚੁਲੀ, ਚੋਜ, ਛਾਇਲ, ਛੱਲੀ, ਖਾਈ, ਛਿਣਾਲ, ਛੱਦੇ, ਜੇਪੁਣ (ਜਪਣਾ), ਜਕਰੀ, ਝੜੀ, ਝੂਰ, ਝੋਟੀ, ਟਿੰਬਰ, ਟੋਟਾ, ਡੇਡੀ, ਛੁੰਗਰ, ਡੇਅ, ਡੇਲ, ਛੇਂਦ, ਤਗ (ਧਾਗਾ), ਤਲਵੁਲ (ਤਲਵਣਾ), ਬੱਕ, ਦੜਵੜ, ਦੂਠ, ਦੋਹਣੀ, ਧੇਧਾ, ਧਾਰਾ, ਪਉਣ, ਬਉਹਾਰੀ (ਬਹਾਰੀ), ਬੱਪ (ਬਾਪ), ਬਾਉਲੀ, ਬੁਕਾ, ਬੱਲ, ਭੁਖਾ, ਭੇਲੀ, ਮਇਲ (ਮੈਲ), ਮੱਟ, ਮਾਮਾ, ਮਾਮੀ, ਮੌਚੀ, ਮੇਲੀ, ਰੀਦ, ਰੋਝ, ਰੋਟ, ਲੰਬਾ, ਲਕੜ, ਲਗ, ਲੱਠ, ਲਾਹਣ, ਵੰਜਰ, ਵੱਟਾ, ਵੱਡ, ਵਣ, ਵਹੜ, ਵਾੜੀ, ਵੇਲ ਆਦਿ।

ਕਈ ਆਦਮੀਆਂ ਭਾਸਾ-ਵਿਗਿਆਨ ਤੇ ਇਤਿਹਾਸ ਵਿਰੁਧ ਇਹ ਕਹਿਣ ਦੀ ਗਲਤੀ ਕਰਦੇ ਹਨ ਕਿ ਪੰਜਾਬੀ ਕੋਈ ਵੱਖਰੀ ਬੋਲੀ ਨਹੀਂ, ਹਿੰਦੀ ਦੀ ਉਪਬੋਲੀ ਮਾਤਰ ਹੈ, ਕੋਈ ਇਸ ਨੂੰ ਹਿੰਦੀ ਦੀ ਧੀ ਵੀ ਕਹਿ ਦੇਂਦੇ ਹਨ। ਮਿ: ਬੀਮਜ਼ ਨੇ ਵੀ ਇਹ ਕਹਿਣ ਵਿਚ ਕੁਛ ਕੀਤੀ ਹੈ ਕਿ ਜੇ ਮੁਸਲਮਾਨ ਨ ਆਉਂਦੇ ਤਾਂ ਪੰਜਾਬੀ ਬੋਲੀ ਹੀ ਨਹੀਂ ਸੀ ਹੋਣੀ। ਇਹ ਕਹਿਣਾ ਤਾਂ ਵਾਜ਼ਬ ਸੀ ਕਿ ਇਸ ਦੀ ਰੂਪ ਰੇਖਾ ਹੋਰ ਰੰਗ ਦੀ ਹੁੰਦੀ। ਇਹ ਕਥਨ ਠੀਕ ਨਹੀਂ ਕਿ ਬੋਲੀ ਦੀ ਹਸਤੀ ਹੀ ਨ ਹੁੰਦੀ। ਅਜੇਹੇ ਲੋਕਾਂ ਨੂੰ ਇਸ ਸੁਤੰਤਰ ਹੈਸੀਅਤ ਦੀ ਮਾਲਕ ਬੋਲੀ ਦੇ ਮੌਲਕ ਸ਼ਬਦ-ਭੇਡਾਰ ਨੂੰ ਗਹੁ ਨਾਲ ਦੇਖਣਾ ਚਾਹੀਦਾ ਹੈ ਕਿ ਇਹ ਹਿੰਦੀ ਦੀ ਨਕਲ ਹੈ ਜਾਂ ਹਿੰਦੀ ਇਸ ਦੀ ਨਕਲ ? ਮਿ: ਗ੍ਰੇਅਰਸਨ ਸਾਫ ਕਹਿੰਦੇ ਹਨ ਕਿ ਇਸ ਦੀ ਭਿੰਨ ਹਸਤੀ ਦਾ ਮੁੱਖ ਅਧਾਰ ਇਸ ਦਾ ਉਚਾਰਣ ਤੋਂ ਸ਼ਬਦ-ਭੇਡਾਰ ਹੈ, ਜੇ ਹਿੰਦੀ ਵਿਚ ਨਹੀਂ ਲਭਦਾ।

'Its claim mainly rests upon its phonetic system and on its store of words not found in Hindi. Some of the most common Panjabi words do not occur in Hindustani. Such are Piú, father; man, mother; akhna, to say; ikk, one; sah breath; tih, thirst; and hundreds of others.'

[L. S. of India P. 617]

ਅਜੇ ਵੀ ਸੈਂਕੜੇ ਅਜੇਹੇ ਪੰਜਾਬੀ ਸ਼ਬਦ ਹਨ, ਜਿਨ੍ਹਾਂ ਦਾ ਹਿੰਦੀ ਵਿਚ ਮੁਸਕ ਲਭਣਾ ਔਖਾ ਹੈ। ਉਚਾਰਣ ਲੜੀ—

ਊੱਲ, ਅੱਚਵੀ, ਅੱਟਣ, ਅਰਲੀ, ਅੜਾਖੜ, ਅੜਿਚ, ਅੜਚਨ, ਅੜਕ, ਮੜਕ, ਅਲਸੇਟ, ਅੌਲੂ, ਸਰਾਟਾ, ਸੰਗ, ਸੋਕਵਾ, ਹੱਕ (ਥਥਲਾਉਣਾ), ਹਿੰਡ, ਕਲਾਵਾ, ਕਰੰਡੀ, ਕੁੜੀ, ਕੁੜੱਕੀ, ਕੁਟਾਪਾ, ਕੁੱਪ, ਕੋੜਕੂ ਕੰਧੂਆ, ਕੁੰਨ੍ਹੀ, ਕੁੰਡਾ, ਖਖੜੀ, ਖਚਰਾ, ਖੁੱਡ, ਖਧਾ, ਗਿੱਲੜ, ਗੀਹਜਾ, ਗੁਹਾਰਾ, ਗੋਗੜ, ਘੜਮਨ, ਘੜੜੀਜੀ, ਘੇਸ, ਘੋਗੜ, ਘੋਰੂ, ਘੰਡੀ, ਘੁੰਗਣੀਆਂ, ਚਲਾ, ਚਰਮੁਖ, ਚੰਗਾ, ਚੰਦਰਾ, ਚੁੱਡੀ, ਚੁਰ, ਚੁੱਠੀ, ਚੁੱਣੇ, ਚੰਪੜ, ਛਿਕਲੀ, ਛੁਣਛੁਣਾ, ਛੋਈ, ਝਰੀਟ ਝਾਕ, ਝਾਟਾ, ਝੇਨਾ, ਝੇਥ, ਟੰਦਾ, ਟਟਵੈਰ, ਢੱਕਲਾ, ਤਿੰਗੜ, ਤੇਸੀ, ਬੰਧਾ, ਦੁਰਮਟ, ਪੰਗੜ, ਨੱਢੀ, ਨੀਗਰ, ਨੀਰਾ, ਪੱਟੂ, ਪੱਠਾ, ਪਲੇਠੀ, ਪਤੰਦਰ, ਪਿੱਛ, ਪੇਂਜਾ, ਪੇਂਝੂ, ਪੈਲੀ, ਫੁੜਕਵਾ, ਫੰਡਰ, ਮੁੰਜ, ਮੁੰਡਾ, ਮੂਹਿੰਡੱਟ, ਬਹਿਤਰਾ, ਬਟੱਟ, ਬਾਖਵਾ, ਬੂਝੜ, ਬੋਹਲ, ਭਮੱਕੜ, ਭਜਵਾ, ਭੁਣਣਾ, ਭੁੰਬੀਰੀ, ਭੁੰਬਲਭੁਸੇ, ਮੜੱਪ, ਮੱਚ, ਮਖੜੂ, ਮਾਲੂ, ਮੁੰਜ, ਰੱਫੜ, ਰੇਜਕਾ, ਰੋਂਡੀ, ਲੱਕ, ਲਹਿੰਗਾ, ਲੰਡਾ, ਵਹਿੰਦੜ, ਵਾਛਲ ਆਦਿ।

ਇਸੇ ਤਰ੍ਹਾਂ ਛੱਟਣਾ, ਛਿੱਜਣਾ, ਲੰਘਣਾ, ਨੰਘਾਰਨਾ, ਟੱਪਣਾ, ਪਿਜਣਾ, ਚੁੰਘਣਾ, ਸੁੰਘਣਾ, ਟ੍ਰੈਗਣਾ, ਨੁੰਗਣਾ, ਟੁੰਗਣਾ, ਢੁੱਕਣਾ, ਪਿਟਣਾ, ਸਿਟਣਾ, ਲੇਚੁਨਾ, ਭੇੜਨਾ, ਬੁੜੁਕਣਾ, ਛੁਲਕਣਾ, ਭਮੱਤਰਨਾ ਆਦਿ ਕ੍ਰਿਆ ਵਿਲੱਖਣ ਭਾਂਤ ਦੀਆਂ ਹਨ।

ਇਹ ਜਾਂ ਅਜੇਹਾ ਹੋਰ ਪੰਜਾਬੀ ਦਾ ਵਖਰਾ ਸ਼ਬਦ-ਭੰਡਾਰ ਇਸ ਗੱਲ ਦੀ ਮੂੰਹ ਬੋਲਦੀ ਗਵਾਹੀ ਹੈ ਕਿ ਪੰਜਾਬੀ ਇਕ ਬਿਲਕੁਲ ਸੁਤੰਤਰ ਬੋਲੀ ਹੈ ਅਤੇ ਇਸ ਦੀ ਪ੍ਰਾਚੀਨਤਾ ਵੀ ਨ ਝੁਲਾਈ ਜਾਣ ਵਾਲੀ ਸਚਾਈ ਹੈ। ਫਿਰ ਉਚਾਰਣ-ਵਿਸ਼ੇਸ਼ਤਾ (ਜਿਵੇਂ ਘ, ਝ, ਚ, ਭ, ਪ, ਤੇ ਲ, ਜ ਆਦਿ ਦੀ ਪੰਜਾਬੀ ਵਾਲੀ ਧੁਨੀ ਹਿੰਦੀ ਵਿਚ ਨਹੀਂ); ਵੀ ਇਸ ਗੱਲ ਦੀ ਪੁਸ਼ਟੀ ਕਰਦੀ ਹੈ। ਪੰਜਾਬੀ ਮੁਹਾਵਰੇ ਦੀ ਹਸਤੀ ਵੀ ਇਸ ਗੱਲ ਦਾ ਪ੍ਰਮਾਣ ਹੈ ਕਿ ਇਹ ਚਿਰੋਕੀ ਸੁਤੰਤਰ ਕਾਮਾਉ ਬੋਲੀ ਹੈ।

ਸੋ ਉਚਾਰਣ-ਵਿਸ਼ੇਸ਼ਤਾਵਾਂ ਤੇ ਸ਼ਬਦ-ਭੰਡਾਰ ਦੀ ਭਿੰਨਤਾ ਕਾਰਣ ਪੰਜਾਬੀ ਦੀ ਆਜ਼ਾਦ ਹਸਤੀ ਤੋਂ ਸਿਰ ਨਹੀਂ ਫੇਰਿਆ ਜਾ ਸਕਦਾ।

ਹੁਣ ਦੂਜੀ ਗੱਲ ਹੈ ਸ਼ਬਦ-ਭੰਡਾਰ ਦੀ ਸੰਪੂਰਨਤਾ ਤੇ ਵਿਸ਼ਾਲਤਾ; ਪੰਜਾਬੀ, ਸ਼ਬਦ-ਭੰਡਾਰ ਵਲੋਂ ਕਿਸੇ ਗੱਲੇ ਗਰੀਬ ਨਹੀਂ। ਇਹ ਹਰ ਤਰ੍ਹਾਂ ਦੇ ਮਜ਼ਮੂਨਾਂ ਲਈ ਮਸਾਲਾ ਰਖਦੀ ਹੈ। ਪੁਰਾਣੇ ਸਮਿਆਂ ਵਿਚ ਧਾਰਮਕ ਤੇ ਅਧਿਆਤਮਕ ਵੀਰਾਰਾਂ ਜ਼ਿਆਦਾ ਹੁੰਦੀਆਂ ਸਨ। ਇਨ੍ਹਾਂ ਦੀ ਸੰਕੇਤਾਵਲੀ ਸਾਡੇ ਪਾਸ ਇਤਨੀ ਹੈ, ਜਿਤਨੀ ਸ਼ਾਇਦ ਹੋਰ ਕਿਸੇ ਵੀ ਭਾਰਤੀ ਬੋਲੀ ਪਾਸੋਂ ਨ ਹੋਵੇ। ਇਸ ਪੱਖ ਤੋਂ ਗੁਰੂ ਗ੍ਰੰਥ ਸਾਹਿਬ ਦਾ ਬਾਣੀ-ਭੰਡਾਰ ਦੇਖਣਾ ਠੀਕ ਹੈ, ਜਿਸ ਵਿਚ ਸੌਲ੍ਹੜੀ-

ਸਦੀ ਦੀਆਂ ਤਮਾਂ ਅਧਿਆਤਮਵਾਦੀ ਵੀਰਾਰ-ਧਾਰਾਵਾਂ ਦੀ ਸ਼ਬਦਾਵਲੀ ਮੌਜੂਦ ਹੈ। ਭਾਗ ਗੁਰਦਾਸ ਦੀ ਰਚਨਾ ਵੀ ਇਸ ਨੁਕਤੇ ਤੋਂ ਸੰਤੁਸ਼ਟਤਾ ਦੇਣ ਵਾਲੀ ਹੈ। ਇਸੇ ਤਰ੍ਹਾਂ ਪਰਮਾਰਥ ਤੇ ਟੀਕਿਆਂ ਦੀ ਬੋਲੀ, ਬੀਰ ਰਸੀ ਬੋਲ-ਮਾਲਾ ਲਈ ਪੁਰਾਣੀਆਂ ਵਾਰੀਂ ਡਾਢੀ ਜੋਰਦਾਰ ਬੋਲੀ ਦੇ ਦਰਸ਼ਨ ਕਰਾਉਂ ਦੀਆਂ ਹਨ, ਜਿਸ ਤੋਂ ਜ਼ਾਹਰ ਹੈ ਕਿ ਪੰਜਾਬੀ ਸਖਤ ਤੋਂ ਸਖਤ ਕਠੋਰ ਜੰਗੀ ਝਾਕੀਆਂ ਚਿਤ੍ਰਣ ਲਈ ਵੀ ਸਮਰੱਥ ਹੈ। ਦੂਜੇ ਪਾਸੇ ਕੇਮਲ-ਗੀਤਾਂ ਲਈ ਵੀ ਇਸ ਪਾਸ ਕਿਸੇ ਸਮੱਗਰੀ ਦਾ ਟੱਟਾ ਨਹੀਂ। ਸੂਖਮ ਤੋਂ ਸੂਖਮ ਕੇਮਲ ਜਜ਼ਬੇ ਨਿਕੇ ਨਿਕੇ ਹੈਲੇ ਫੁਲ ਸ਼ਬਦਾਂ ਵਿਚ ਇਉਂ ਗ੍ਰੰਦ ਪਏ ਹਨ ਜਿਵੇਂ ਮੌਤੀ ਪਿਰੋਏ ਹੁੰਦੇ ਹਨ। ਇਸ ਗੱਲ ਦੇ ਪ੍ਰਮਾਣ ਲਈ ਗੁਰੂ ਨਾਨਕ, ਗੁਰੂ ਅਰਜਨ, ਸ਼ਾਹ ਹੁਸੈਨ, ਬੁਲੇ ਸ਼ਾਹ ਆਦਿ ਦੇ ਗੀਤ, ਕਾਫੀਆਂ ਦੇਖਣ ਦੇ ਲਾਈਕ ਹਨ। ਨਵੇਂ ਜਮਾਨੇ ਵਿਚ ਭਾਗ ਵੀਰ ਸਿੰਘ, ਪ੍ਰੇਮ ਸੋਹਨ ਸਿੰਘ ਤੇ ਅੰਮ੍ਰਿਤਾ ਪ੍ਰੀਤਮ ਆਦਿ ਦੇ ਰਚੇ ਅਠੋਕਾਂ ਮਿਠੇ ਗੰਤ ਪੰਜਾਬੀ ਦੀ ਇਸੇ ਜਾਦੁਗਰ ਮਹੁਰਤਾ ਦਾ ਪਰਤੱਥ ਸਬੂਤ ਦੇ ਰਹੇ ਹਨ। ਲੋਕ-ਗੀਤਾਂ ਵਿਚ ਤਾਂ ਇਹ ਮਿਠਾਸ ਤੇ ਮਨੋਹਰਤਾ ਕਮਾਲ ਤੇ ਪੁਰੀਚੀ ਹੋਈ ਹੈ ਅਤੇ ਬੋਲੀ ਦੀ ਸਮੁੱਚੀ ਮਨੋਹਰਤਾ ਸਿਰਜਣ ਵਿਚ ਵੀ ਇਨ੍ਹਾਂ ਦਾ ਬਹੁਤ ਹੱਥ ਹੈ। ਸਿੰਗਾਰੀ ਸ਼ਬਦਾਵਲੀ ਲਈ ਕਈ ਮਨੋਰੰਜਕ ਕਿੱਸੇ ਭਾਤ ਭਾਤ ਦਾ ਮਸਾਲਾ ਪੇਸ਼ ਕਰਦੇ ਹਨ। ਵੰਨਗੀ ਲਈ 'ਹੀਰ ਵਾਰਸ ਸ਼ਾਹ' ਦਾ ਪੜ੍ਹਨ ਕਾਢੀ ਹੈ। ਇਸ ਰਚਨਾ ਨੂੰ ਸੁਣ ਕੇ ਕੋਈ ਸੂਝਵਾਨ ਪਾਠਕ ਇਹ ਰਾਇ ਜ਼ਾਹਰ ਕਰਨੇਂ ਨਹੀਂ ਰੁਕੇਗਾ ਕਿ ਪੰਜਾਬੀ ਸਚਮੁਚ ਸਰਬ ਗੁਣ-ਸੰਪਿੰਨ ਬੋਲੀ ਹੈ। ਇਸੇ ਤਰ੍ਹਾਂ ਹਾਸ ਰਨ ਦੇ ਬੋਲ ਤਾਂ ਪੰਜਾਬੀ ਸੁਭਾ ਦਾ ਵਿਸੋਸ ਦਿੰਦਾ ਹਨ। ਅੰਮ ਮੁਹਾਵਰਿਆਂ ਅਖਾਣਾਂ ਤੋਂ ਇਲਾਵਾ ਸਾਹਿਤਕ ਰਚਨਾਵਾਂ ਵਿਚ ਵੀ ਹਾਸੇ ਦੀ ਡਣਕਾਰ ਪੈਂਦੀ ਸੁਣਾਈ ਦੇਂਦੀ ਹੈ। (ਦੇਖੋ ਭਗਤ ਜੱਲ੍ਹਣ ਤੇ ਚਰਨ ਸਿੰਘ ਸਹੀਦ ਆਦਿ ਦੀਆਂ ਰਚਨਾਵਾਂ)

ਕਰਣਾ ਰਸ ਲਈ ਗੁਰਬਾਣੀ, ਵੈਰਾਗ ਦੀਆਂ ਸੀਹਰੀਆਂ ਜਾਂ ਸਾਧੂ ਦਜਾ ਸਿੰਘ, ਆਰਫ਼ ਦਾ ਜਿੰਦਗੀ-ਬਿਲਾਸ, ਫਨਾਹ ਦਾ ਮਕਾਨ ਆਦਿ ਪਿਆਨ ਜੇਗ ਹਨ।

ਵਰਤਮਾਨ ਸਮੇਂ ਵਿਚ ਸਾਹਿਤ ਨੇ ਵਾਰਤਕ ਖੇਤਰ ਵਿਚ ਬਹੁਤ ਉੱਨਤੀ ਕੀਤੀ ਹੈ। ਪੰਜਾਬੀ ਇਸ ਮੈਦਾਨ ਵਿਚ ਪਿਛੇ ਨਹੀਂ ਰਹੀ। ਕੀ ਨਾਟਕ, ਕੀ ਨਾਵਲ, ਕੀ ਕਹਾਣੀ, ਤੇ ਕੀ ਨਿਬੰਧ ਰਚਨਾ ਸ਼ਬਦ ਪਾਸੇ ਹੀ ਇਸ ਨੇ ਠੋਸ ਨਿੱਗਰ ਸਾਹਿਤ ਦਾ ਨਿਰਮਾਣ ਕੀਤਾ ਹੈ। ਇਹ ਇਸ ਦੇ ਅਮੀਰ ਸ਼ਬਦ-ਭੰਡਾਰ ਦੀ ਹੀ ਬਰਕਤ ਹੈ ਕਿ ਇਸ ਨੂੰ ਕਦੇ ਕਿਤੇ ਕੋਈ ਤੋਟ ਨਹੀਂ ਮਹਿਸੂਸ ਹੋਈ। ਜੇ ਕੋਈ ਅਜੇਹਾ ਮੌਕਾ ਆਇਆ ਤਾਂ ਇਸ ਨੇ ਅਪਣੇ ਤਰੜੇ ਹਾਜ਼ਮੇ ਅਨੁਸਾਰ ਸੰਸਕ੍ਰਿਤ, ਅਰਬੀ, ਫਾਰਸੀ ਤੇ ਅੰਗਰੇਜੀ ਸ਼ਬਦਾਵਲੀ ਨੂੰ ਮਨ ਮਰਜ਼ੀ ਅਨੁਸਾਰ ਲੇ ਕੇ ਆਪਣਾ ਕੰਮ ਪੂਰਾ ਕਰ ਲਿਆ ਹੈ। ਇਸੇ ਲਈ ਸਰ ਜਾਰਜ ਕ੍ਰੂਅਰਸਨ ਨੇ ਠੀਕ ਹੀ ਕਿਹਾ ਹੈ, 'ਪੰਜਾਬੀ ਕਿਸੇ ਵੀ ਵੀਰਾਰ ਨੂੰ ਆਪਣੇ ਬੋਲ-ਭੰਡਾਰ ਰਾਹੀਂ ਪ੍ਰਗਟ ਕਰ ਸਕਦੀ ਹੈ ਅਤੇ ਇਹ ਕਵਿਤਾ ਅਤੇ ਵਾਰਤਕ ਦੇਹਾਂ ਲਈ ਢੁਕਵੀਂ ਹੈ।'

ਚੂਕਿ ਪੰਜਾਬੀ ਟ੍ਰੂ ਹੁਣ ਤਕ ਕਦੀ ਰਾਜ-ਬੱਲੀ ਹੋਣ ਦਾ ਮਾਣ ਨਹੀਂ ਸੀ ਮਿਲਿਆ, ਇਸ ਲਈ ਰਾਜ-ਪ੍ਰਬੰਧਕ ਸ਼ਬਦਾਵਲੀ ਦੀ ਯਾਦ ਹੋਣਾ ਕੁਦਰਤੀ ਗੱਲ ਸੀ। ਇਸੇ ਤਰ੍ਹਾਂ ਨਵੀਂ ਵਿਗਿਆਨਕ ਸ਼ਬਦਾਵਲੀ ਦੀ ਤਾਂ ਸਾਰੀਆਂ ਭਾਰਤੀ ਬੋਲੀਆਂ ਵਿਚ ਹੀ ਅਣਹੋਦ ਹੈ ਕਿਉਂਕਿ ਇਹ ਮਾਦੀ ਬੋਜਾਂ ਦਾ ਸਾਹਿਤ ਪੱਛਮ ਵਲੋਂ ਆਇਆ। ਹੁਣ ਜਦੋਂ ਕਿ ਪੰਜਾਬੀ ਨੂੰ ਰਜਸੀ ਤੌਰ

*Punjabi can express any idea with its own stock of vocables and is well adopted for both prose & poetry.'

ਤੇ ਮਾਨਤਾ ਮਿਲੀ ਹੈ ਤਾਂ ਇਸ ਨੇ ਬੱਚੇ ਸਮੇਂ ਵਿਚ ਇਹ ਉਪਰੋਕਤ ਘਾਟੇ ਕਾਫ਼ੀ ਹੱਦ ਤੱਕ ਪੁਰੇ ਕਰ ਲਏ ਹਨ।

ਜਿਥੇ ਤਕ ਹੋਰ ਜਥਾਨਾਂ ਵਿਚੋਂ ਉਲਥਿਆਂ ਦਾ ਸਵਾਲ ਹੈ, ਪੰਜਾਬੀ ਵਿਚ ਅਨੇਕਾਂ ਸੰਸਕ੍ਰਿਤ, ਫਾਰਸੀ ਤੇ ਅੰਗਰੇਜ਼ੀ ਪੁਸਤਕਾਂ ਦੇ ਸਫਲ ਅਨੁਵਾਦ ਮਿਲਦੇ ਹਨ।

ਜਿਥੇ ਮਹਾਂ ਭਾਰਤ, ਰਾਮਾਇਣ, ਯੋਗਵਸਿਸਥਾਂ ਕਾਲੀਦਾਸ ਦੇ ਨਾਟਕ, ਭਗਤੀ ਹਰੀਸਤਕ; ਗੁਲਿਸਤਾਂ (ਅਮਰ ਗੁਟਕਾ) ਕੀਮੀਅਂਇ ਸਆਦਤ (ਪਾਰਥ ਭਾਗ), ਰੁਬਾਇਆਂਤਿ ਉਮਰ ਖਿਆਮ, ਮਸਨਵੀ ਮੌਲਾਨਾ ਰੂਮ, ਦੀਵਾਨ ਹਾਫਜ਼, ਹਾਜ਼ੀ ਬਾਬਾ, ਕੁਰਾਨ ਸਰੀਰ, ਬਾਇਬਲ, ਲਾਇਟ ਆਫ ਏਸ਼ੀਆ, ਗੀਤਾਂਜਲੀ, ਮੁਸੱਦਸ ਹਾਲੀ ਤੇ ਇਸੇ ਤਰ੍ਹਾਂ ਹੋਰ ਸਿਕਨਪੀਅਰ, ਗਿਟੇ, ਬਰਨਾਰਡ ਸ਼ਾਅ, ਟੈਂਗੋਰ, ਟਾਲਸਟ ਇ, ਵਿਕਟਰ ਹਿਊਗੋ, ਡਿਕਨਜ਼, ਹਾਰਡੀ ਵਗੋਰਾ ਦੀਆਂ ਕਈ ਪਰਸਿੱਧ ਰਚਨਾਵਾਂ ਦੇ ਤੁੜਮੇ। ਇਹ ਉਲੱਥੇ ਇਸ ਗੱਲ ਦਾ ਸਬੂਤ ਹਨ ਕਿ ਪੰਜਾਬੀ ਉਚੇ ਤੋਂ ਉਚੇ ਬਿਦੇਸੀ ਸਾਹਿਤ ਨੂੰ ਅ ਪਣੇ ਭਾਹੀ ਪਰਗਟ ਕਰਨ ਲਈ ਸਮਰੱਥ ਹੈ।

ਇਹ ਠੀਕ ਹੈ ਕਿ ਲੋੜ ਪੈਣ ਤੇ ਪੰਜਾਬੀ ਨੇ ਸੰਸਕ੍ਰਿਤ, ਫਾਰਸੀ ਤੇ ਅੰਗਰੇਜ਼ੀ ਅਗਦਿ ਤੋਂ ਸ਼ਬਦ ਲੈਂਦੇ ਸੰਕੱਚ ਨਹੀਂ ਕੀਤਾ ਅਤੇ ਨਾ ਹੀ ਬਿਗਾਨੇ ਸਤਦ-ਤੰਡਾਰ ਦੇ ਦਾਬੇ ਹੇਠ ਆ ਕੇ ਆਪਣੀ ਹਸਤੀ ਨੂੰ ਹੀ ਮਾਰਿਆ ਹੈ।

ਸਗੋਂ ਇਹ ਤਾਂ ਖੂਬੀ ਦੀ ਗੱਲ ਹੈ ਕਿ ਆਰੀਆ ਪਰਿਵਾਰ ਦੀਆਂ ਸਭ ਤੋਂ ਵਧ ਸ਼ਾਨ ਮਾਨ ਰਖਣ ਵਾਲੀਆਂ ਜਥਾਨਾਂ ਨਾਲ ਸਬੰਧ ਜੋੜ ਕੇ ਪੰਜਾਬੀ ਨੇ ਆਪਣੇ ਰੁਤਬੇ ਨੂੰ ਉਚਿਆਂ ਕੀਤਾ ਤੇ ਆਪਣੇ ਆਪ ਨੂੰ ਅਮੀਰ ਤੇ ਬਲਵਾਨ ਬਣਾਇਆ ਹੈ। ਵਡਿਆਂ ਨਾਲ ਸਬੰਧ ਜੋੜਨਾ ਤੇ ਫਿਰ ਪਰਾਪਾਨਤਾ ਨ ਬਲੂਲ ਕੇ ਆਪਣੀ ਸੁਤੰਤਰਤਾ ਕਾਇਮ ਰਖਣੀ ਇਕ ਵਿਸ਼ੇਸ਼ ਗੱਲ ਹੈ। ਪੰਜਾਬੀ ਦਾ ਇਹ ਆਰਣ ਸਚਮੁਚ ਨਮਸਕਾਰ ਯੋਗ ਹੈ।

ਪੰਜਾਬੀ ਤੇ ਹੋਰ ਬੋਲੀਆਂ

ਬੋਲੀ ਸਮਾਜੀ ਵਸਤੂ ਹੋਣ ਕਾਰਣ ਕਦੀ ਵੀ ਨਿਰੋਲਤਾ ਦਾ ਦਾਅਵਾ ਨਹੀਂ ਕਰ ਸਕਦੀ। ਦੇ ਅੱਡ ਅੱਡ ਜਥਾਨਾਂ ਵਰਤਣ ਵਾਲਿਆਂ ਦੇ ਮੇਲ ਨਾਲ ਦੋਹਾਂ ਜਥਾਨਾਂ ਉਤੇ ਪ੍ਰਭਾਵ ਪੈਣੇ ਇਕ ਕਦਰਤੀ ਤੇ ਜ਼ਰੂਰੀ ਗੱਲ ਹੈ। ਕਦੀ ਭਾਸ਼ਾ-ਵਿਗਿਆਨੀ ਤਾਂ ਇਸ ਰਾਇ ਦੇ ਹਨ ਕਿ ਕੋਈ ਵੀ ਜਥਾਨ ਪੂਰੀ ਨਿਰੋਲ ਨਹੀਂ, ਸਭ ਬੇਰੜਾ ਹਨ, ਕੋਈ ਵਪ ਕੋਈ ਘਟ।

ਖਾਸ ਕਰਕੇ ਹਾਕਮ ਕੌਮਾਂ ਦੀਆਂ ਜਥਾਨਾਂ ਦਾ ਅਧੀਨ ਕੌਮਾਂ ਉਤੇ ਬਹੁਤ ਪ੍ਰਭਾਵ ਪੈਂਦਾ ਹੈ। ਪਹਿਲੇ ਪਹਿਲ ਲੋਕ ਕਬੀਲਿਆਂ ਵਿਚ ਵੰਡੇ ਨੇਂ ਸਨ, ਹਰ ਕਬੀਲੇ ਨੇ ਅਪਣੀ ਲੋੜ ਤੇ ਲਿਆਕਤ ਅਨੁਸਾਰ ਵੱਖਰਾ ਵੱਖਰਾ ਸ਼ਬਦ-ਤੰਡਾਰ ਬਣਾ ਰਖਿਆ ਸੀ। ਜਦੋਂ ਕਿਸੇ ਤਾਕਤਵਰ ਕਬੀਲੇ ਨੇ ਦੁਜਿਆਂ ਨੂੰ ਆਪਣੇ ਹੇਠ ਕਰ ਲਿਆ ਤਾਂ ਉਸ ਬਲੀ ਕਬੀਲੇ ਦੀ ਬੋਲੀ ਵੀ ਵਿਜੰਤੀ ਹੋ ਕੇ ਢੂਜੀਆਂ ਬੋਲੀਆਂ ਉਤੇ ਛਾਈ। ਇਸੇ ਤਰ੍ਹਾਂ ਬਲਵਾਨ ਤੇ ਜੇਤੂ ਕੌਮਾਂ ਜਾਂ ਦੇਸ਼ਾਂ ਦੀਆਂ ਬੋਲੀਆਂ ਨੇ ਦੁਨੀਆਂ ਦੀਆਂ ਬੋਲੀਆਂ ਨੂੰ ਸਮੇਂ ਸਮੇਂ ਪ੍ਰਭਾਵਤ ਕੀਤਾ। ਇਸ ਵਿਚ ਕੋਈ ਸੱਕ ਨਹੀਂ ਕਿ ਹਾਕਮ ਜਥਾਨਾਂ ਉਤੇ ਮਹਿਕੂਮ ਬੋਲੀਆਂ ਦਾ ਵੀ ਅਸਰ ਜ਼ਰੂਰ ਹੋਇਆ ਪਰ ਬਹੁਤ ਘੱਟ। ਅਜ ਵੀ ਟਿਕੇ ਦੇਸ਼ ਦੀ ਉਤਲੀ ਤੇ ਹੇਠਲੀ ਸ੍ਰੋਣੀ ਦੀ ਬੋਲੀ ਅੱਡ ਅੱਡ ਹੈ, ਹੇਠਲੀ ਸ੍ਰੋਣੀ ਵਾਲੇ ਉਤਲੀ ਦਾ ਵਧੇਰੇ ਅਸਰ ਬਚੂਲ ਕਰਦੇ ਹਨ ਭਾਵੇਂ ਉਹ ਬੋੜਾ ਬਾਹਲਾ ਉਸ ਨੂੰ ਬਦਲ ਵੀ ਲੈਂਦੇ ਹਨ ਪਰ ਨਿਰਲੀ ਸ੍ਰੋਣੀ ਦਾ ਉਤਲਿਆਂ ਉਤੇ ਅਸਰ ਨਹੀਂ-ਮਾਤਰ ਹੁੰਦਾ ਹੈ।

ਇਸ ਰਾਜਠੀਤਕ ਪ੍ਰਭਾਵ ਤੋਂ ਇਲਾਵਾ ਮਜ਼ਬੂਬੀ ਤੇ ਸਾਹਿਤਕ ਚੜ੍ਹਤ ਵੀ ਬੋਲੀਆਂ ਦੇ ਸ਼ਬਦ-ਤੰਡਾਰਾਂ ਨੂੰ ਪ੍ਰਭਾਵਤ ਕਰਦੀ ਹੈ। ਅਰਬਾਂ ਨੇ ਹਿੰਦ ਉਤੇ ਕਦੀ ਰਾਜ ਨਹੀਂ ਕੀਤਾ ਪਰ ਦੂਕਿ ਅਰਬੀ ਇਸਲਾਮ ਦੀ ਮਜ਼ਬੂਬੀ ਜਥਾਨ ਹੈ, ਇਸ ਲਈ ਸੈਂਕੜੇ ਅਰਬੀ ਸ਼ਬਦ ਇਸਲਾਮੀ ਪ੍ਰਭਾਵ ਨਾਲ ਹਿੰਦ ਦੀਆਂ ਬੋਲੀਆਂ ਵਿਚ ਆ ਗਏ ਹਨ, ਬਹੁਤੇ ਫਾਰਸੀ ਰਾਹੀਂ, ਕੁਝ ਸਿਧੇ। ਹੁਣ ਵੀ ਇਹ ਗੱਲ ਵੇਖੀ ਜਾ ਸਕਦੀ ਹੈ, ਹਿੰਦੀ ਉਤੇ ਹਿੰਦੂ ਸ਼ਬਦਾਵਲੀ ਤੇ ਉਤੇ ਮੁਸਲਮਾਨੀ ਲਫਜ਼ਮਾਲਾ ਦਾ ਜ਼ੋਰ ਹੈ, ਇਸੇ ਤਰ੍ਹਾਂ ਪੰਜਾਬੀ ਉਤੇ ਸਿਖ ਸ਼ਬਦਮਾਲਾ ਦਾ। ਇਵੇਂ ਜਿਵੇਂ ਸਾਹਿਤਕ ਪ੍ਰਭਾਵ ਵੀ ਘੱਟ ਨਹੀਂ ਗੁਜ਼ਾਰਦਾ। ਭਾਵੇਂ ਹਿੰਦ ਵਿਚ ਫਾਰਸੀ ਤੇ ਅੰਗਰੇਜ਼ੀ ਸ਼ਬਦਾਵਲੀ ਰਾਜਸੀ ਚੋਰ ਨਾਲ ਫੈਲੀ ਹੈ ਪਰ ਇਸ ਵਿਚ ਫਾਰਸੀ ਤੇ ਅੰਗਰੇਜ਼ੀ ਸਾਹਿਤ ਦਾ ਵੀ ਭਾਵਾ ਹੱਥ ਹੈ।

ਵਪਾਰਕ ਸਾਂਝ ਇਕ ਹੋਰ ਵਡਾ ਦਰਵਾਜ਼ਾ ਹੈ, ਜਿਸ ਥਾਣੀ ਲਫਜ਼ਾਂ ਦਾ ਉਧਾਰ ਸੁਧਾਰ ਵੀ ਚਲਦਾ ਰਹਿੰਦਾ ਹੈ। ਜਿਵੇਂ ਵਪਾਰੀ ਢੂਰ ਦੇਸ ਦੇਸਾਂਤਰੀਂ ਜਾਂ ਮਾਲ ਦਾ ਲੈਣ ਦੇਣ ਕਰਦੇ

ਰਹਿੰਦੇ ਹਨ, ਤਿਥੋਂ ਉਨ੍ਹਾਂ ਦੀ ਬੋਲੀ ਵੀ ਕੁਝ ਉਥੇ ਛਡ ਆਉਂਦੀ ਹੈ ਤੇ ਕੁਝ ਉਥੋਂ ਲੈ ਆਉਂਦੀ ਹੈ। ਹੁਣ ਜਦੋਂ ਕਿ ਮਨੁੱਖੀਆਵਾਜਾਈ ਦੇ ਸਾਧਨਾਂ ਵਿਚ ਦਿਨ ਬਾਦਨ ਢੇਰ ਤਰੱਕੀ ਹੋ ਰਹੀ ਹੈ, ਤਾਂ ਬੋਲੀਆਂ ਦੇ ਸ਼ਬਦ-ਭੰਡਾਰਾਂ ਵਿਚ ਵੀ ਇਹ ਕੇਮਾਂਤਰੀ ਮੇਲ-ਜੋਲ ਬਹੁਤ ਵਾਧਾ ਕਰ ਰਿਹਾ ਹੈ। ਇਸ ਵਿਚ ਸੱਕ ਨਹੀਂ ਕਿ ਇਸ ਹੜ੍ਹ ਵਿਚ ਕਈ ਬੋਲੀਆਂ ਦੇ ਕਿਤਨੇ ਸ਼ਬਦਾਂ ਦੀ ਮੌਤ ਵੀ ਹੋ ਗਈ ਹੈ।

ਇਸ ਉਸਾਰੂ ਜਾਂ ਮਰੂ ਓਪਰੇ ਪ੍ਰਭਾਵ ਤੋਂ ਕੇਵਲ ਪਹਾੜੀ ਗੁੱਠਾਂ ਵਿਚ ਵਸਦੀਆਂ ਬੋਲੀਆਂ ਹੀ ਥੋੜ੍ਹਾ ਬਹੁਤਾ ਬਚੀਆਂ ਹਨ, ਮੈਦਾਨੀ ਬੋਲੀ ਕੋਈ ਟਿਰੰਜਨ ਜਾਂ ਨਿਰਲੇਪ ਨਹੀਂ ਰਹਿ ਸਕੀ। ਇਸ ਨੂੰ ਕੋਈ ਕੌਰ ਕੁਦਰਤੀ ਘਟਨਾ ਵੀ ਨਹੀਂ ਸਮਝਣਾ ਚਾਹੀਦਾ। ਇਕ ਦੂਜੇ ਉਤੇ ਭਾਸ਼ਾਈ ਪ੍ਰਭਾਵ ਪੈਣਾ ਸਮਾਜੀ ਜੀਵਨ ਦਾ ਇਕ ਕੁਦਰਤੀ ਤੇਜ਼ ਜ਼ਰੂਰੀ ਅਗ ਜੋ ਹੋਇਆ।

ਜੀਉਂਦੀ-ਜਗਦੀ ਤੇ ਚੰਗੀ ਸਿਹਤਮਦ, ਨਹੋਏ ਹਾਜ਼ੇ ਵਾਲੀ ਬੋਲੀ ਦਾ ਇਹ ਗੁਣ ਹੈ ਕਿ ਉਹ ਲੋੜ ਅਨੁਸਾਰ ਆਲੇ ਦੁਆਲੇ ਦੀਆਂ ਬੋਲੀਆਂ ਦੇ ਸ਼ਬਦ ਚੱਬ ਚਿੱਥ ਕੇ ਤੇ ਹਜਮ ਕਰਕੇ ਆਪਣੇ ਸਰੀਰ ਨੂੰ ਹੋਰ ਪੁਸ਼ਟ ਕਰਦੀ ਹੈ। ਲੋੜ ਤੋਂ ਵੱਧ ਖਾ ਜਾਣ ਵਾਲੀ ਜਾਂ ਬਿਨਾਂ ਚਿੱਥੇ ਚੱਬੇ ਸਾਬਤੀਆਂ ਚੰਜਾਂ ਨਘਾਰ ਜਾਣ ਵਾਲੀ ਬੋਲੀ ਬਦਹਜ਼ਮੀ ਦਾ ਸਿਕਾਰ ਹੋ ਕੇ ਬੀਮਾਰ ਹੁੰਦੀ ਤੇ ਲਿੰਮੀ ਪੇ ਜਾਂਦੀ ਹੈ। ਇਸ ਲਈ ਜਿਥੇ ਲਫਜ਼ੀ ਖੁਰਾਕ ਖਾਣੀ, ਬੋਲੀ ਦੀ ਅੰਗੋਤਾ ਦਾ ਚਿੰਨ੍ਹ ਹੈ, ਉਥੇ ਖੁਰਾਕ ਦੀ ਸੰਜਮ ਨਾਲ ਵਰਤੋਂ ਕਰਨੀ ਵੀ ਇਕ ਨਿਹਾਇਤ ਜ਼ਰੂਰੀ ਗੱਲ ਹੈ। ਪੰਜਾਬੀ ਦਾ ਹਾਜ਼ਮਾ ਤੇਜ਼ ਹੈ, ਇਸ ਨੇ ਹਰ ਬੋਲੀਆਂ—ਸੰਸਕ੍ਰਿਤ, ਤੁਰਕੀ, ਅਰਬੀ, ਫਾਰਸੀ ਤੇ ਯੂਰਪੀ ਜ਼ਬਾਨਾਂ ਦੇ ਕਿਤਨੇ ਹੀ ਸ਼ਬਦ ਅਪਣਾ ਕੇ ਆਪਣੇ ਜੁੱਸੇ ਨੂੰ ਬਲਵਾਨ ਕੀਤਾ ਹੈ ਤੇ ਤਤਸ਼ ਰੂਪ ਵਿਚ ਘੱਟ ਤੇ ਤਦਭਵ ਰੂਪ ਵਿਚ ਜ਼ਿਆਦਾ। ਦੂਜੀ ਬੋਲੀ ਦਾ ਉਸੇ ਰੂਪ ਵਿਚ ਗੁਹਿਣ ਕੀਤਾ ਸ਼ਬਦ 'ਤਤਸ਼' ਕਹਲਾਉਂਦਾ ਹੈ ਤੇ ਆਪਣੇ ਰੰਗ ਦੇਂਗ ਨਾਲ ਢਾਲਿਆ 'ਤਦਭਵ'। ਵਹ ਲਗਦੀ ਪੰਜਾਬੀ, ਬਿਦੇਸੀ ਸ਼ਬਦ ਨੂੰ ਤਤਸ਼ ਰੂਪ ਵਿਚ ਰਖ ਕੇ ਰਾਜੀ ਨਹੀਂ, ਫੌਰਨ ਪੰਜਾਬੀ ਕਪੜੇ ਪ੍ਰਾਂਦੀ ਦੇਂਦੀ ਹੈ। ਸੰਸਕ੍ਰਿਤ—ਗ੍ਰੰਥੀ ਦਾ ਗੱਠ, ਹਿੰਦੂ ਦਾ ਹੀਆ, ਸੁਆਮੀ ਦਾ ਸਾਈ, ਵਤਸ ਦਾ ਬੱਚੂ, ਫਾਰਸੀ—ਅਰਜ-ਦਾਸਤ ਦਾ ਅਰਦਾਸ ਪੈਦਾ ਸ ਦਾ ਪਦੈਸ਼, ਅਸਤਬਲ ਦਾ ਤਬੇਲਾ, ਅੰਗਰੇਜ਼ੀ—ਕ੍ਰੈਕ ਦਾ ਬੰਬ, ਸੈਕ੍ਰੇਟਰੀ ਦਾ ਸਕੱਤਰ ਤੇ ਲਾਰਡ ਦਾ ਲਾਟ ਬਣਾਉਣਾ ਇਸੇ ਦਾ ਕੰਮ ਹੈ। ਫਿਰ ਇਹ ਵੀ ਜ਼ਰੂਰੀ ਨਹੀਂ ਕਿ ਇਹ ਉਧਾਰ ਲਈ ਸ਼ਬਦ ਨੂੰ ਉਸੇ ਅਰਬਾਂ ਵਿਚ ਵਰਤੇ, ਲੋੜ ਅਨੁਸਾਰ ਨਵੇਂ ਅਰਬ ਵੀ ਦੇ ਦਿਤੇ ਜਾਂਦੇ ਹਨ। ਇਉਂ ਜੋ ਬੋਲੀ ਅੰਦਰ ਤੇ ਬਾਹਰ ਦੂਜੇ ਢਾਂਚੇ ਨੂੰ ਨਿਤ ਨਵਾਂ ਰੂਪ ਦੇਣ ਲਈ ਸਮਰੱਥ ਹੈ, ਉਹ ਕਦੀ ਪੁਰਾਣੀ ਨਹੀਂ ਹੁੰਦੀ ਤੇ ਨਾ ਮਰਦੀ ਹੈ।

ਇਸ ਦਾ ਅਰਥ ਇਹ ਨਹੀਂ ਕਿ ਪੰਜਾਬੀ ਵਿਚ ਤਤਸ਼ ਸ਼ਬਦ ਹੈ ਨਹੀਂ ਜਾਂ ਵਰਤਣੇ ਠੀਕ ਨਹੀਂ। ਸਹੀ ਗੱਲ ਤਾਂ ਇਹ ਹੈ ਕਿ ਆਪਣੀ ਬੋਲੀ ਵਿਚ ਸ਼ਬਦ ਨ ਮਿਲਣ ਦੀ ਮਜਬੂਰੀ ਸਮੇਂ ਹੀ 'ਤਤਸ਼' ਦਾ ਕਰਜ਼ਾ ਚੁਕਣਾ ਚਾਹੀਦਾ ਹੈ, ਨਹੀਂ ਤਾਂ ਵਾਧੂ ਕਰਜ਼ੇ ਦਾ ਬੱਦਲ

ਫੇਜੇਕਰ ਫੇਲਣੇ ਫੇਲੇ ਜਣ ਤਾਂ ਯੂਨਾਨੀ, ਅਰਬੀ, ਤੁਰਕੀ, ਈਰਾਨੀ, ਆਦਿ ਵਿਚ ਵੀ ਕਿਤਨੇ ਹੀ ਹਿੰਦੁਸਤਾਨੀ ਸ਼ਬਦ ਮਿਲਣਗੇ, ਜੋ ਪੰਜਾਬ ਦੀ ਬੋਲੀ ਰਾਹੀਂ ਉਧਰ ਗਏ। ਇਸ ਬਾਰੇ 'ਸਿੰਘ ਭਾਰਤੀ' ਵਿਚ ਭਾਸ਼ਾਈ ਸਨੀਤੀ ਕੁਮਾਰ ਚੈਟਰਜ਼ੀ ਦਾ ਲੇਖ (Foreigners and Indian names) ਪਿਆਨ ਜੇਗ ਹੈ।

ਲੱਦਣਾ ਬੋਲੀ ਨੂੰ ਮਾਰਨ ਦੇ ਬਤਾਬਰ ਹੈ। ਜੇ ਸੰਸਕ੍ਰਿਤ ਸ਼ਬਦ ਹਸਤ ਦਾ ਹੱਥ ਤੇ ਕਰਮ ਦਾ ਕੰਮ ਹੋ ਕੇ ਪੰਜਾਬੀ ਦਾ ਤਦਭਵ ਰੂਪ ਬਣ ਗਿਆ; ਫਿਰ ਇਨ੍ਹਾਂ ਦੀ ਥੀ ਹਸਤ ਤੇ ਕਰਮ ਦੀ ਵਰਤੋਂ ਕਰਨੀ ਮੁਸ਼ਖ ਨਹੀਂ। ਇਸੇ ਤਰ੍ਹਾਂ ਅੰਗਰੇਜ਼ੀ 'ਰੀਪੋਰਟ' ਦਾ ਜੇ ਪੰਜਾਬੀ ਪਾਹਲ ਨਾਲ 'ਰੋਪੋਟ' ਬਣ ਗਿਆ, ਤਾਂ ਫਿਰ ਤਤਸ਼ਮ ਵਰਤਣ ਦਾ ਕੀ ਲਾਭ। ਅਜ ਕੱਲ ਹਿੰਦੀ ਵਾਲੇ ਬਹੁਤੇ ਸੰਸਕ੍ਰਿਤ ਤਤਸ਼ਮ ਅਪਣਾ ਕੇ ਤੇ ਉਚ੍ਚਾਰ ਵਾਲੇ ਫਾਰਸੀ ਦਾ ਲੱਦ ਲੱਦ ਕੇ ਹਿੰਦੀ ਉਚ੍ਚਾਰ ਦਾ ਗਲਾ ਘੁਟ ਰਹੇ ਹਨ ਜੋ ਕਿ ਬੋਲੀ ਦੇ ਕੁਦਰਤੀ ਨੇਮਾਂ ਤੇ ਲੋਕ-ਜੀਵਨ ਦੇ ਵਿਰੁਧ ਹੈ! ਕੇਨੇ ਨੂੰ ਸੁਵਣ ਇੰਦ੍ਰਜ, ਘਰ ਨੂੰ ਗਿਹ, ਸੌਚ ਨੂੰ ਸਤਯ, ਰਾਤ ਨੂੰ ਰਾਤ੍ਰੀ, ਅੰਗ ਨੂੰ ਅਗਨੀ, ਪਹਿਲਾਂ ਨੂੰ ਪ੍ਰਿਬਮ, ਅਛੂਤ ਨੂੰ ਅਸਪ੍ਰਿਸ਼ਯ, ਕਹਿਣਾ ਗੈਰ ਕੁਦਰਤੀ ਹੈ। ਬੋਲੀ ਦਾ ਪ੍ਰਵਾਹ ਕਦੀ ਪਿਛਾਂਹ ਨੂੰ ਨਹੀਂ ਸੋਚਿਆ ਜਾ ਸਕਦਾ। ਸ਼ਬਦ ਸਦਾ ਆਪਣੇ ਆਪ ਨੂੰ ਸਰਲ ਕਰਦਾ ਕਹਦਾ ਲੋਕਾਂ ਦੇ ਨਾਲ ਨਾਲ ਤੁਰਦਾ ਹੈ; ਪੈਂਤੀਂ ਨਾਲ ਪਥਰ ਬੰਨ੍ਹ ਕੇ ਤਾਂ ਨਹੀਂ ਨ ਭੱਜਿਆ ਜਾ ਸਕਦਾ। ਇਸ ਲਈ ਬੋਲੀ ਦਾ ਸਰਲ ਤੇ ਸਭਾਵਕ ਹੋਣਾ ਇਕ ਜ਼ਰੂਰੀ ਗੁਣ ਹੈ, ਜਿਸ ਨੂੰ ਕਿਸੇ ਕੀਮਤ ਤੇ ਤਿਆਗਣਾ ਠੀਕ ਨਹੀਂ। ਤਾਂ ਟੈਗਰਟ ਦਾ ਕਥਨ ਹੈ, ਵਧੀਆ ਸ਼ਬਦ ਉਹ ਹੈ ਜੋ ਸੌਖਾ ਬੋਲਿਆ ਤੇ ਸੌਖਿਆਂ ਹੀ ਸਮਝਿਆ ਜਾਵੇ। ਇਹੋ ਗੱਲ ਕਿਸੇ ਕਵੀ ਨੇ ਆਖੀ ਹੈ—

‘ਬਾਗ ਬਗੀਚਾ ਸੇ ਭਲਾ, ਜੋ ਸਭ ਦਾ ਸਾਂਝਾ ਹੋਇ
ਬਾਣੀ ਤਿਸ ਦੀ ਹੈ ਭਲੀ ਜਿਸ ਸਮਝੇ ਸਭ ਕੋਈ।’

ਸੋ ਕੁਦਰਤੀ ਸਰਲ ਬੋਲੀ ਦੀ ਵਰਤੋਂ ਕਤ ਕੇ ਸਾਹਿਤ ਨੂੰ ਸਾਰਿਆਂ ਦੀ ਸਮਝ ਜੋਗ ਬਣਾਉਣਾ ਇਕ ਭਲਾ ਕੰਮ ਹੈ, ਇਸ ਤੋਂ ਉਲਟ ਕਰਨਾ ਸਚਮੁਚ ਪਾਪ। ਲੋੜ ਅਨੁਸਾਰ ਤਤਸ਼ਮ ਦਾ ਉਧਾਰ ਲੋਣਾ ਮਾੜਾ ਨਹੀਂ, ਹੁੰਦਿਆਂ ਸੁੰਦਿਆਂ ਹਥ ਟੋਡਣਾ ਭੜੀ ਗੱਲ ਹੈ। ਹਿੰਦੁਸਤਾਨੀ ਵਿਚ 50 ਫੀ ਸਦੀ ਸੰਸਕ੍ਰਿਤ, ਫਾਰਸੀ ਸ਼ਬਦ, ਅੰਗਰੇਜ਼ੀ ਵਿਚ 60 ਫੀ ਸਦੀ ਲਾਤੀਨੀ, ਯੂਨਾਨੀ, ਫਰਾਂਸੀਸੀ ਪਦ, ਤੇ ਫਾਰਸੀ ਵਿਚ 60 ਫੀ ਸਦੀ ਅਰਬੀ ਲਵਜ਼ ਹਨ। ਪਰ ਇਨ੍ਹਾਂ ਬੋਲੀਆਂ ਆਪਣੀ ਮੌਲਕਿਤਾ ਮਰਕ ਨਹੀਂ ਦਿਤੀ ਸਗੋਂ ਤਤਸ਼ਮ ਘਰ ਤੇ ਤਦਭਵ ਜ਼ਿਆਦਾ ਵਰਤ ਕੇ ਆਪਣੀ ਹੱਤਤੀ ਨੂੰ ਉਚਾ ਰਖਿਆ ਹੈ।

ਫਾਰਸੀ ਵਿਚ ਅਰਬੀ ਦੇ ਲਵਜ਼ 70 ਫੀ ਸਦੀ ਤੋਂ ਵਧ ਹੋ ਗਏ ਸਨ। 1935 ਵਿਚ ‘ਈਰਾਨੀ ਮਜ਼ਲਸ’ ਨੇ ਜ਼ਰੂਰੀ ਸ਼ਬਦ ਰਖ ਕੇ ਬਾਕੀ ਸਭ ਫਾਂਟ ਦਿਤੇ। ਹੁਣ ਈਰਾਨ ਦੇ ਵੀਚਾਰ-ਵਾਨਾਂ ਦੀ ਆਮ ਕੋਸ਼ਸ਼ ਇਹ ਹੈ ਕਿ ਕਿ ‘ਈਰਾਨੀ ਮਜ਼ਲਸ’ ਵਲੋਂ ਤਿਆਰ ਕਰਾਈ ਫਿਕਸ਼ਨਰੀ ਵਾਲੇ ਸ਼ਬਦ ਹੀ ਵਰਤੇ ਜਾਣ ਤਾਂ ਕਿ ਅਰਬੀ ਦੇ ਅਫਾਰੇ ਤੋਂ ਮੁਲਕ ਦੀ ਜ਼ਬਾਨ ਨੂੰ ਬਚਾਇਆ ਜਾ ਸਕੇ। ਇਹ ਗੱਲ ਸਿਖਿਆ ਲੈਣ ਯੋਗ ਹੈ, ਅਸਾਨੂੰ ਵੀ ਸੰਸਕ੍ਰਿਤ ਤਤਸ਼ਮ ਜਾ ਹੋਰ ਬਿਦੇਸੀ ਬੋਲੀਆਂ ਦੇ ਮਾਰੂ ਪ੍ਰਭਾਵ ਤੋਂ ਆਪਣੀ ਬੋਲੀ ਨੂੰ ਬਚਾਉਣਾ ਠੀਕ ਹੈ ਤਾਂ ਹੀ ਬੋਲੀ ਦੀ ਸੁਤੰਤਰ ਤੇ ਮੌਲਿਕ ਹਸਤੀ ਕਾਇਮ ਰਹਿ ਸਕਦੀ ਹੈ।

ਇਹ ਤਾਂ ਗੱਲ ਸੀ ਅਣਪਚ ਤੇ ਬੈਲੋਕੇ ਪ੍ਰਭਾਵ ਤੋਂ ਬਚਣ ਦੀ।

ਪਰ ਜੇਹਾ ਕਿ ਅਸੀਂ ਉਤੇ ਚੱਸ ਆਏ ਹਾਂ ਕਿ ਇਕ ਚੂਜੀ ਦੇ ਕੁਦਰਤੀ ਪ੍ਰਭਾਵ ਤੋਂ ਤਾਂ ਕੋਈ ਬੋਲੀ ਬਚ ਹੀ ਨਹੀਂ ਸਕੀ। ਹਰ ਇਕ ਉਤੇ ਬੋੜ੍ਹਾ ਬਾਹਲਾ ਅਸਰ ਜ਼ਰੂਰ ਹੈ।

ਆਮ ਤੌਰ ਤੇ ਰਾਜ-ਬੋਲੀਆਂ ਜਾਂ ਗੁਆਂਦਣ ਜਥਾਨਾਂ ਹੀ ਢੂਜੀਆਂ ਬੋਲੀਆਂ ਉਤੇ ਆਪਣੀ ਪ੍ਰਭਾਵ ਪਾਉਂਦੀਆਂ ਹਨ ਤੇ ਖੁਦ ਪ੍ਰਭਾਵਤ ਹੁੰਦੀਆਂ ਹਨ । ਹਿੰਦੁਸਤਾਨ ਦੀ ਚਿਰਾਂ ਤੋਂ ਚਲੀ ਆ ਰਹੀ ਰਾਜਧਾਨੀ—ਦਿੱਲੀ, ਪੰਜਾਬੀ ਦੇ ਗੁਆਂਦ ਵਿਚ ਹੋਣ ਕਾਰਣ ਸਮੇਂ ਸਮੇਂ ਵੱਖ ਵੱਖ ਰਾਜ-ਬੋਲੀਆਂ ਰਾਹੀਂ ਇਸ ਤੇ ਅਸਰ ਪਾਉਂਦੀ ਰਹੀ ਹੈ । ਢੂਜੇ, ਹਿੰਦ ਉਤੇ ਹੱਲਾ ਕਰ ਕੇ ਬਾਹਰੋਂ ਆਉਣ ਵਾਲੇ ਛੋਕਾਂ ਦਾ ਪਹਿਲਾਂ ਸਿੰਘ, ਪੰਜਾਬ ਨਾਲ ਹੀ ਸਿਧਾ ਵਾਹ ਪਿਆ, ਇਸ ਕਰ ਕੇ ਵੀ ਪੰਜਾਬੀ ਨੂੰ ਬਿਦੇਸੀ ਪ੍ਰਭਾਵਾਂ ਦਾ ਵਧੇਰੇ ਸਾਹਮਣਾ ਕਰਨਾ ਪਿਆ ਹੈ । ਮੱਧ ਏਸ਼ੀਆ ਵਿਚੋਂ ਉਠੇ ਸਾਰੇ ਤੁਫ਼ਨ ਇਧਰ ਨੂੰ ਹੀ ਚਲਦੇ ਸਨ ਅਤੇ ਹਿੰਦ ਦੇ ਦਰਵਾਜ਼ੇ—ਪੰਜਾਬ ਵਿਚੋਂ ਲੰਘ ਕੇ ਬਾਜੀ ਦੇਸ ਉਤੇ ਛਾਊਂਦੇ ਸਨ ।

ਇਹ ਸਾਰੀਆਂ ਗੱਲਾਂ ਜਿਵੇਂ ਪੰਜਾਬੀ ਦੀ ਇਤਿਹਾਸਕ ਮਹੱਤਤਾ ਬਣਾਉਂਦੀਆਂ ਹਨ ਉਥੇ ਇਸ ਦੇ ਭਾਸ਼ਾ-ਵਿਗਿਆਨਕ ਅਧਿਐਨ ਕਈ ਇਕ ਗੇਰਖੀਦੀਆਂ ਵੀ ਖੜਾ ਕਰ ਦਿੰਦੀਆਂ ਹਨ । ਹਿੰਦ ਦੀ ਕੋਈ ਅਜੇਹੀ ਬੋਲੀ ਨਹੀਂ ਜਿਸ ਨੂੰ ਪੰਜਾਬੀ ਵਾਡ ਇਤਨੇ ਸੰਗਰਾਮਾਂ ਵਿਚੋਂ ਲੰਘਣਾ ਪਿਆ ਹੋਵੇ । ਪਰ ਇਨ੍ਹਾਂ ਸਾਰੇ ਅਸਰਾਂ ਨੂੰ ਨਿਖੇਤਨਾ ਬਹੁਤ ਮੁਸ਼ਕਲ ਕੰਮ ਹੈ । ਹਿੰਦ ਵਿਚ ਸੰਸਕ੍ਰਿਤ, ਪਾਲੀ, ਫਾਰਸੀ, ਅੰਗਰੇਜ਼ੀ ਚਾਰ ਰਾਜ-ਬੋਲੀਆਂ ਰਹੀਆਂ ਹਨ, ਤੇ ਅੱਜ ਕੱਲ ਹਿੰਦੀ ਤੇ ਉਰਦੂ ਵੀ ਇਸੇ ਗੱਦੀ ਉਤੇ ਹਨ । ਇਨ੍ਹਾਂ ਮੁਖ ਭਾਸ਼ਾਵਾਂ ਅਤੇ ਇਤਿਹਾਸਕ ਤੌਰ ਤੇ ਸੰਬੰਧ ਰੱਖਣ ਵਾਲੀਆਂ ਕੁਝ ਹੋਰ ਭਾਸ਼ਾਵਾਂ ਦੇ ਪੰਜਾਬੀ ਉਤੇ ਪ੍ਰਭਾਵ ਦਾ ਸੰਖੇਪ ਜੋਹਾ ਚਰਚਾ ਅਗੇ ਕੀਤਾ ਜਾਂਦਾ ਹੈ ।

1. **ਦ੍ਰਾਵੰਡੀ ਤੇ ਪੰਜਾਬੀ** — ਵਿਚਵਾਨਾਂ ਦਾ ਵੀਚਾਰ ਹੈ ਕਿ ਹਿੰਦ ਵਿਚ ਆਰੀਆਂ ਦੇ ਆਉਣ ਤੋਂ ਪਹਿਲਾਂ ਇਥੇ ਕੋਲ (ਨਿਖਾਦ, ਦੱਖਣੀ ਜਾਂ ਅਸਟਰਿਕ), ਕਿਰਾਤ (ਬੀਕੀ, ਤਿਬਤੀ ਜਾਂ ਮੰਗੋਕ) ਤੇ ਦ੍ਰਾਵੰਡ ਤਿੰਨ ਕੌਮਾਂ ਦੀ ਵਸੋਂ ਸੀ । ਇਨ੍ਹਾਂ ਵਿਚੋਂ ਦ੍ਰਾਵੰਡ ਸਿਰਮੱਟੀ ਸਨ, ਜਿਨ੍ਹਾਂ ਦੀ ਉਚੀ ਸ਼ਹਿਰੀ ਸਭਿਅਤਾ ਦੇ ਗੜ੍ਹ ਮੰਧ ਤੇ ਪੰਜਾਬ ਸਨ । ਇਨ੍ਹਾਂ ਦਾ ਆਰੀਆਂ ਉਤੇ ਢੂੰਘਾ ਪ੍ਰਭਾਵ ਪਿਆ । ਡਾ: ਸੁਨੀਤੀ ਕੁਮਾਰ ਚੈਟਰਜ਼ੀ ਲਿਖਦੇ ਹਨ :—

‘ਦ੍ਰਾਵੰਡੀ ਜਥਾਨ ਸੋਸਟ ਸਭਿਅਤਾ ਵਾਲੀ ਨਾਗਰਿਕ ਜਾਤੀ ਦੀ ਜਥਾਨ ਸੀ, ਦ੍ਰਾਵੰਡਾਂ ਦਾ ਧਰਮ ਮਰਯਾਦਾ-ਪੂਰਣ ਸੀ । ਇਸ ਵਿਚ ਯੋਗ ਦਰਸ਼ਨ ਤੇ ਯੋਗ ਦੇ ਕਰਮਕਡ ਚਾਲ੍ਹੂ ਸਨ । ਢੁਲ ਪੱਤੇ, ਚੰਦਨ, ਜਲ ਆਦਿ ਨਾਲ ਪ੍ਰਾਣ ਕਰਨ ਦੀ ਵਿਧੀ ਇਨ੍ਹਾਂ ਦੀ ਧਾਰਮਿਕ ਰੀਤ ਸੀ । ਨਿਖਾਦ ਜਾਂ ਕੋਲ-ਭਾਸ਼ਾ ਦੇ ਨਾਲ ਨਾਲ ਹੀ ਪ੍ਰਾਚੀਨ ਦ੍ਰਾਵੰਡ ਭਾਸ਼ਾ ਦਾ ਆਰੀਆ ਭਾਸ਼ਾ ਉਤੇ ਢੂੰਘਾ ਪ੍ਰਭਾਵ ਪਿਆ, ਸੰਸਕ੍ਰਿਤ ਵਿਚ ਸੌਕੜੇ ਦ੍ਰਾਵੰਡ ਤੇ ਅਸਟਰਿਕ ਸ਼ਹਿਰੀ ਨੇ ਬਦਲਵੇਂ ਰੂਪ ਵਿਚ ਆਪਣਾ ਥਾਂ ਬਣਾ ਲਿਆ ।’

[ਰਾਜਸਥਾਨੀ ਭਾਸ਼ਾ, ਪੰਨਾ 39]

ਪੰਜਾਬ ਚੁੰਕਿ ਦ੍ਰਾਵੰਡੀ ਸਭਿਅਤਾ ਜਾਂ ਦ੍ਰਾਵੰਡੀ ਜਥਾਨ ਦਾ ਘਰ ਸੀ, ਇਸੇ ਲਈ ਮੁੜ ਵਿਚ ਹੀ ਜਦੋਂ ਕਿ ਪੰਜਾਬੀ ਅਜੇ ਜੰਮੀ ਵੀ ਨਹੀਂ ਸੀ, ਸਪੁਚੀ ਆਰੀਆ ਬੋਲੀ ਦ੍ਰਾਵੰਡੀ ਜਥਾਨ ਦੇ ਪ੍ਰਭ ਵ ਹੋਠ ਆਈ ਅਤੇ ਭੁਗੋਲਕ ਤੌਰ ਉਤੇ ਪੰਜਾਬ ਦੀ ਆਰੀਆ ਬੋਲੀ ਉਤੇ ਦ੍ਰਾਵੰਡੀ ਦਾ ਵਿਸ਼ੇਸ਼ ਅਸਰ ਰਹਿਣਾ ਇਕ ਜੁਰੂਰੀ ਗੱਲ ਸੀ ਜੋ ਕਿ ਪੰਜਾਬੀ ਨੂੰ ਵਿਰਸੇ ਵਿਚ ਮਿਲਿਆ ।

ਸੋ ਨਾ ਤਾਂ ਪੰਜਾਬੀ ਉਤੇ ਦ੍ਰਾਵੰਡੀ ਦਾ ਰਾਜ ਰਿਹਾ ਹੈ ਤੇ ਨ ਹੀ ਗੁਆਂਦ । ਅਜ ਦ੍ਰਾਵੰਡੀ ਦੱਖਣੀ ਹਿੰਦ ਦੇ ਉਸ ਪਾਸੇ ਦੀ ਬਤੀ ਹੈ ਤ ਪੰਜਾਬੀ ਉਤਰੀ ਹਿੰਦ ਦੇ ਇਸ ਪਾਸੇ ਦੀ । ਪਰ

ਜੋ ਅਸਰ ਅਜ ਤੋਂ ਚਾਰ ਹਜ਼ਾਰ ਵਰ੍ਹੇ ਪਹਿਲਾਂ ਦ੍ਰਾਵੰਡੀ ਨੇ ਆਰੀਆ ਬੋਲੀ ਉਤੇ ਪਾਏ, ਉਸ ਦਾ ਸਭ ਤੋਂ ਵਧ ਹਿਸਾ ਪੰਜਾਬ ਦੀ ਬੋਲੀ ਨੂੰ ਮਿਲਿਆ। ਹੁਣ ਵੀ ਪੰਜਾਬੀ ਵਿਚ ਉਨ੍ਹਾਂ ਦਾ ਰੰਗ ਹੋਰਾਂ ਨਾਲੋਂ ਵਧੇਰੇ ਹੈ। ਮਿਸਾਲ ਲਈ ਦ੍ਰਾਵੰਡੀ ਪ੍ਰਭਾਵ ਦੀਆਂ ਮੌਟੀਆਂ ਮੌਟੀਆਂ ਗੱਲਾਂ ਇਹ ਦੱਸੀਆਂ ਜਾਂਦੀਆਂ ਹਨ :—

(1) ਟ, ਠ, ਡ, ਚ, ਙ ਤੇ ਲਾਲਾ—ਆਦਿ ਮੂਰਧਨੀ ਅਵਾਜ਼ਾਂ ਦ੍ਰਾਵੰਡੀ ਸ਼ਬਦਾਂ ਦੀਆਂ ਹਨ, ਜੋ ਆਰੀਆਂ ਨੇ ਉਨ੍ਹਾਂ ਤੋਂ ਲਈਆਂ। ਈਰਾਣੀ ਆਰੀਆ ਬੋਲੀ ਵਿਚ ਇਨ੍ਹਾਂ ਦਾ ਅਜ ਵੀ ਨਾਂ ਨਿਸ਼ਾਨ ਨਹੀਂ ਮਿਲਦਾ। ਪੰਜਾਬੀ ਵਿਚ ਟਵਰਗੀ ਤੇ ਝ ਵਾਲੇ ਲਫਜ਼ਾਂ ਦੀ ਬਾਤ ਭਰਮਾਰ ਹੈ, ਜੋ ਦ੍ਰਾਵੰਡੀ ਅਸਰ ਦਾ ਸਿਟਾ ਹੈ। ਝ ਤਾਂ ਪੰਜਾਬੀ ਤੋਂ ਸਿਵਾ ਹੋਰ ਕਿਸੇ ਆਰੀਆ ਬੋਲੀ ਦੀ ਧੂਣੀ-ਮਾਲਾ ਵਿਚ ਹੀ ਨਹੀਂ ਮਿਲਦਾ। ਹੋਵੇ ਤਾਂ, ਜੇ ਕੋਈ ਬੋਲ ਸਕੇ।

(2) ਗੁੰਬਦੀ ਸ਼ਬਦਾਂ (Echo words) ਦੀ ਵਰਤੋਂ ਕਰਨੀ ਵੀ ਦ੍ਰਾਵੰਡੀ ਅਸਰ ਦਾ ਸਿਟਾ ਹੈ, ਜਿਵੇਂ ਘੜ੍ਹ ਘਾੜਾ, ਰੋਟੀ ਰਾਟੀ, ਗਲਸ ਗਲਸ। ਸ਼ਬਦਾਂ ਨੂੰ ਕਰਮਵਾਚੀ ਅਂਗੂਠਰ ਪਿਛੇਤਰ ਲਾਉਣ ਦੀ ਰੀਤ ਤੇ ਹੋਰ ਧੂਨੀ-ਬਣਤਰ ਅਤੇ ਵਾਕ-ਬਣਤਰ ਵਿਚਲੀਆਂ ਕਈ ਤਥਦੀਲੀਆਂ ਦ੍ਰਾਵੰਡੀ ਅਸਰ ਕਰਕੇ ਆਈਆਂ।

ਮਿ: ਕਾਡਵੈਲ, ਗੰਦਬ (Gundert) ਤੇ ਪ੍ਰਯੋਸਲੁਕੀ (Jean Przyluski) ਆਦਿ ਖੋਜੀਆਂ ਬਹੁਤ ਸਾਰੇ ਸ਼ਬਦ ਵੀ ਲੱਭੇ ਹਨ, ਜੋ ਦ੍ਰਾਵੰਡੀ ਤੋਂ ਆਰੀਆ ਬੋਲੀਆਂ ਵਿਚ ਆਏ।

‘ਗੰਗਾ’ ਸ਼ਬਦ ਆਸਟਰਿਕ (ਕੋਲ) ਬੋਲੀ ਦਾ ਹੈ, ਜਿਸ ਦਾ ਅਰਥ ਹੈ ਦਰਿਆ। ਇਹ ਸ਼ਬਦ ਚੀਠੀ-ਤਿਥਤੀ ਵਿਚ ‘ਖੰਗ’ ਰੂਪ ਵਿਚ ਮਿਲਦਾ ਹੈ। ਜਿਵੇਂ ਹਿੰਦੂ ਲੋਕ ਇਥੇ ‘ਮਾਈ ਗੰਗਾ’ ਆਖਦੇ ਹਨ ਤਿਵੇਂ ਉਥੇ ‘ਮੇ ਖੰਗ’ ਆਖਦੇ ਹਨ। ਇਹੋ ਲਫਜ਼ ਦੱਖਣੀ ਚੀਨੀ ਵਿਚ ‘ਕਿਆਂਗ’ ਤੇ ਉਤਰੀ ਚੀਨੀ ਵਿਚ ‘ਚਿਆਂਗ’ ਰੂਪ ਵਿਚ ਮੌਜੂਦ ਹੈ, ਮਤਲਬ ਦਰਿਆ ਦਾ ਹੈ। ਪੰਜਾਬੀ ‘ਕਾਂਗ’ ਸ਼ਬਦ ਜੋ ਪਾਣੀ ਦੇ ਤੇਜ਼ ਹੜ੍ਹ ਦਾ ਵਾਚਕ ਹੈ, ਇਸੇ ਬੰਸ ਦਾ ਜਾਪਦਾ ਹੈ।

ਵਿਦਵਾਨਾਂ ਕਿਵੇਂ ਇਨ੍ਹਾਂ ਲਫਜ਼ਾਂ ਦਾ ਪਿੱਛਾ ਖੋਜਣ ਲਈ ਸਿਰ-ਖਪਾਈ ਕੀਤੀ ਹੈ ਇਸ ਦੀ ਇਕ ਮਿਸਾਲ ਦਿਤੀ ਜਾਂਦੀ ਹੈ। ਪੰਜਾਬੀ ਦਾ ਇਕ ਸ਼ਬਦ ਹੈ ਸਲੋਤਰੀ, ਜਿਸ ਦਾ ਸੰਸਕ੍ਰਿਤ ਵਿਚ ‘ਸ਼ਾਲਿਹੋਤ੍ਰ’ ਰੂਪ ਮਿਲਦਾ ਹੈ। ਡਾ: ਚੈਟਰਜ਼ੀ ਲਿਖਦੇ ਹਨ—

‘ਇਹ ਸ਼ਬਦ ਪੁਰਾਣੇ ਕਾਵਾਨਾਂ ਵਿਚ ਘੋੜੇ ਦਾ ਵਾਚਕ ਹੈ’ ਅਜੇਹਾ ਮੌਨੀਅਰ ਵਿਲੀਅਮਜ਼ ਨੇ ਆਪਣੀ ਡਿਕਸਨਰੀ ਵਿਚ ਲਿਖਿਆ ਹੈ। ਪੁਰਾਣੇ ਢੰਗ ਦੇ ਵਿਦਵਾਨਾਂ ਇਸ ਦੀ ਵਿਆਖਿਆ ਇਉਂ ਕੀਤੀ ਹੈ ਕਿ ਘੋੜੇ ਦਾ ‘ਸ਼ਾਲਿਹੋਤ੍ਰ’ ਨਾਂ ਇਜ ਲਈ ਹੈ ਕਿ ਸ਼ਾਲਿ (ਪਾਨ) ਭੱਜਨ (ਹੋਤ੍ਰ) ਲਈ ਅਰਪਣ ਕੀਤਾ ਜਾਂਦਾ ਹੈ। ਘੋੜੇ ਨੂੰ ‘ਸ਼ਾਲਿਹੋਤ੍ਰਨ’ ਵੀ ਕਿਹਾਂ ਜਾਂਦਾ ਹੈ। ਪਾਲਤੂ ਜਾਣਵਰਾਂ ਦੀਆਂ ਬੀਮਾਰੀਆਂ ਸਬੰਧੀ ਇਕ ਰਿਸ਼ੀ ਨੇ ਗੁੰਬੂ ਲਿਖਿਆ ਸੀ, ਉਸ ਰਿਸ਼ੀ ਦਾ ਨਾਂ ਵੀ ‘ਸ਼ਾਲਿਹੋਤ੍ਰ’ ਮਿਲਦਾ ਹੈ। ਇਸ ਅਰਥ ਵਿਚ ਹੁਣ ਵੀ ਇਹ ਸ਼ਬਦ ਹਿੰਦੁਸਤਾਨੀ ਫੌਜ਼ ਵਿਚ ਚਾਲ੍ਹ ਹੈ, ਜਿਥੇ ਕਿ ਰਸਾਲੇ ਦੇ ਘੋੜਿਆਂ ਦਾ ਹਕੀਮ-ਸਲੋਤਰੀ ਕਹਾਉਂਦਾ ਹੈ। ਹਿੰਦੁਸਤਾਨੀ ਵਿਚ ਇਹ ਸ਼ਬਦ ਸ਼ਾਲੋਤਰੀ ਜਾਂ ਸ਼ਾਲੋਤਰੀ ਲਿਖਿਆ ਜਾਂਦਾ ਹੈ।

‘ਸ਼ਾਲਿਹੋਤ੍ਰ’ ਸ਼ਬਦ ਜੜ੍ਹੁੱਤ ਹੈ ਤੇ ਇਸ ਦੇ ਦੋਵੇਂ ਸ਼ਬਦ ਬਿਨ ਬਿਨ ਬੋਲੀਆਂ ਦੇ ਹੋਣ ਦੇ

ਬਾਵਜੂਦ ਇਕੋ ਅਰਥ ਦੇ ਵਾਚਕ ਹਨ। ਸੰਸਕ੍ਰਿਤ ਸ਼ਬਦ 'ਸਾਲਿ' ਦਾ ਮੂਲ ਜਿਸ ਦਾ ਅਰਥ ਚੌਲ ਹੈ, ਹੋਰ ਹੈ। ਇਥੋਂ ਸ਼ਾਲਿਹੋਰ੍ਤੁ ਦਾ 'ਸ਼ਾਲਿ' ਸ਼ਬਦ ਨਿਰਨੰਦੇਹ ਉਹੋ ਹੈ ਜੋ ਸਾਨੂੰ 'ਸ਼ਾਲਿ ਵਾਹਨ' ਵਿਚ ਮਿਲਦਾ ਹੈ। ਸਾਲਿ ਦਾ ਦੂਸਰਾ ਪਾਠ ਸਾਤ (ਸਾਤਵਾਹਨ) ਵਿਚ ਵੀ ਮਿਲਦਾ ਹੈ। ਜਾਨ ਪ੍ਰਿਜਲੁਸ਼ਕੀ (Jean Przyluski) ਨੇ ਇਹ ਸਿਧ ਕੀਤਾ ਹੈ ਕਿ 'ਸ਼ਾਲਿ' ਜਾਂ 'ਸਾਤ' ਪ੍ਰਾਚੀਨ ਕੋਲ ਭਾਸ਼ਾ (ਆਸਟਰਿਕ) ਦਾ ਸ਼ਬਦ ਹੈ ਜਿਸ ਦੀ ਵਰਤੋਂ ਘੱਢੇ ਦੇ ਅਰਥਾਂ ਵਿਚ ਕੀਤੇ ਜਾਂਦੀ ਹੈ। ਸੰਬਾਲੀ ਬੋਲੀ ਵਿਚ ਇਸ ਨੂੰ ਸਾਦ ਓਮ, ਸਾਦੇਮ ਬੋਲਿਆ ਜਾਂਦਾ ਹੈ। ਪ੍ਰਾਚੀਨ ਭਾਰਤ ਦੀਆਂ ਚਾਲੂ ਬੋਲੀਆਂ ਵਿਚ ਸਾਦ ਜਾਂ ਸਾਦਿ (=ਘੱਡਾ) ਦੇ ਵਰਤੇ ਜਾਣ ਦੇ ਪ੍ਰਮਾਣ ਸੰਸਕ੍ਰਿਤ ਸ਼ਬਦ ਸਾਦ ('ਘੱਡੇ ਦੀ ਪਿਠ ਉੱਤੇ') ਬੈਠਣਾ ਜਾਂ ਚੜ੍ਹਨਾ) ਤੋਂ ਮਿਲਦਾ ਹੈ। ਇਸ ਦੇ ਹੋਰ ਰੂਪ ਸਾਦਿ, ਸਾਦਿਨ, ਸਾਦਿਤ, (ਮਿਲਾਓ ਅਸੂ ਸਾਦਿ—ਘੱਡੇ ਤੇ ਚੜ੍ਹਨ ਵਾਲਾ) ਵੀ ਮਿਲਦੇ ਹਨ। ਇਹੀ ਸ਼ਬਦ ਨਿਰਸੰਦੇਹ ਸ਼ਾਲਿ ਵਾਹਨ, ਸਾਤਵਾਹਨ ਜਾਂ ਸ਼ਾਲਿਹੋਰ੍ਤੁ ਨਾਲ ਸਬੰਧ ਰਖਦਾ ਹੈ। ਇਸ ਤੋਂ ਸਪਸ਼ਟ ਹੈ ਕਿ 'ਸ਼ਾਲਿ' ਸ਼ਬਦ ਦਰਅਸ਼ਲ ਆਸਟ੍ਰੀਕ (ਕੋਲ) ਭਾਸ਼ਾ ਦਾ ਹੈ। ਹੋਤ੍ਰੀ, ਹੋਤ੍ਰੁ ਸ਼ਬਦ ਦਾ ਵੀ ਅਰਥ ਸ਼ਾਦਿਦ ਇਹੋ ਹੋਵੇਗਾ। ਖਿਆਲ ਹੈ ਇਹ ਸ਼ਬਦ ਅਜੇਹਾ ਹੈ ਜਿਸ ਨੂੰ ਅਸੀਂ ਦ੍ਰਾਵੰਨੀ ਨਾਲ ਜੋੜ ਸਕਦੇ ਹਾਂ। ਹਿੰਦ-ਆਰਿਆਈ ਜ਼ਬਾਨ ਵਿਚ ਘੱਡੇ ਲਈ ਜੋ ਸੰਸਕ੍ਰਿਤ ਸ਼ਬਦ ਮਿਲਦਾ ਹੈ, ਉਹ 'ਅਸੂ' ਹੀ ਹੈ। ਬਾਦ ਵਿਚ 'ਅਸੂ' ਲਈ 'ਘੱਟ' ਸ਼ਬਦ ਵਰਤਿਆ ਜਾਣ ਲੱਗਾ, ਜਿਸ ਦੇ ਮੂਲ ਦਾ ਪਤਾ ਨਹੀਂ।

ਹਿੰਦ ਦੀਆਂ ਉਤਰ-ਪੱਛਮੀ ਸਰਹੋਦ ਦੀਆਂ ਪਿਸ਼ਾਚ ਜਾਂ ਦਰਦ ਬੋਲੀਆਂ ਵਿਚ 'ਘੱਟ' (ਇਕ ਜਾਂ ਦੋ ਨੂੰ ਛੱਡ ਕੇ ਹਿੰਦ ਵਿਚ) 'ਅਸੂ' ਸ਼ਬਦ ਦੀ ਵਰਤੋਂ ਹੋਰ ਕਿਧਰੇ ਨਹੀਂ ਮਿਲਦੀ। ਤੇ ਇਸ ਤੋਂ ਨਿਕਲੇ ਹੋਰ ਸ਼ਬਦ ਜੋ ਅਸੂ ਲਈ ਵਰਤੀਂ ਦੇ ਹਨ, ਹਿੰਦ-ਆਰਿਆਈ ਤੇ ਦ੍ਰਾਵੰਨੀ ਜ਼ਬਾਨਾਂ ਵਿਚ ਪਾਏ ਜਾਂਦੇ ਹਨ। ਘੱਟ ਸ਼ਬਦ ਪ੍ਰਾਕ੍ਰਿਤ ਦਾ ਮਾਲੂਮ ਹੁੰਦਾ ਹੈ। ਇਸ ਦੇ ਪ੍ਰਾਚੀਨ ਰੂਪ ਘੁੜ੍ਹ ਤੇ ਘੋੜ੍ਹ ਆਦਿ ਸਨ।

ਇਨ੍ਹਾਂ ਰੂਪਾਂ ਨਾਲ ਦ੍ਰਾਵੰਨੀ ਜ਼ਬਾਨ ਦੇ ਘੱਡੇ-ਵਾਚੀ ਸ਼ਬਦ ਕਾਫੀ ਮਿਲਦੇ-ਜੁਲਦੇ ਹਨ। ਮਿਸਾਲ ਲਈ ਤਾਮਿਲ-ਕੁਰਿਤੈ, ਕੰਨਤ-ਕੁਦੁਰੂ, ਤੇਲਗੂ-ਗੁਗ੍ਮ, । ਘੁੜ੍ਹ, ਘੱਟ ਤੇ ਕੁਤਿਰੈ ਸ਼ਬਦ ਦਾ ਮੂਲ ਅਨਿਸਚਤ ਹੈ ਪਰ ਇਹ ਕਾਫੀ ਪੁਰਾਣੇ ਲਫ਼ਜ਼ ਹਨ ਤੇ ਇਨ੍ਹਾਂ ਦਾ ਪੱਛਮੀ ਈਸ਼ੀਆ ਵਿਚ ਬਹੁਤ ਵਰਤਾਂਦਾ ਹੈ। ਘੱਡੇ ਲਈ ਪ੍ਰਾਚੀਨ ਮਿਸਰੀ ਜ਼ਬਾਨ ਦਾ ਇਕ ਸ਼ਬਦ, ਜੋ ਨਿਰਸੰਦੇਹ ਈਸ਼ੀਆ ਮਾਇਨਰ ਜਾਂ ਮੈਸੇਪੁਟਾਮੀਆ ਤੋਂ ਆਇਆ ਹੈ, ਹਰਰ (htr) ਹੈ, ਇਹ ਘੁੜ੍ਹ ਦਾ ਹੀ ਦੂਜਾ ਰੂਪ ਹੈ। ਗਧੇ ਲਈ ਹੁਣ ਵਰਤੀਂ ਦਾ ਯੂਨਾਨੀ ਸ਼ਬਦ ਗਦੈਰੋਸ (Gadairos) ਤੇ ਖੱਚਰ ਲਈ ਵਰਤੀਂ ਦਾ ਤੁਰਕੀ ਸ਼ਬਦ ਕਾਤਰ (Katyrs), ਇਹ ਘੁੜ੍ਹ-ਹੋਰ੍ਤੁ ਨਾਲ ਸਬੰਧ ਰਖਦੇ ਜਾਪਦੇ ਹਨ। ਇਸ ਬਾਂ ਤੇ ਅਸੀਂ ਇਸ ਸ਼ਬਦ ਨੂੰ ਹਿੰਦ ਤੋਂ ਬਾਹਰ ਦਾ (ਈਸ਼ੀਆ ਮਾਇਨਰ ਦਾ ?) ਅਰਥਾਤ ਅਣਾਰੀਆ ਬੋਲੀ ਦਾ ਸ਼ਬਦ ਕਹਿ ਸਕਦੇ ਹਾਂ ਜਿਸ ਨੂੰ ਖਿਆਲ ਹੈ ਕਿ ਦ੍ਰਾਵੰਨ ਲੋਕ ਇਥੇ ਲਿਆਏ। ਹੋ ਸਕਦਾ ਹੈ ਕਿ ਇਹ ਅਸਲੀ ਦ੍ਰਾਵੰਨੀ ਪਦ ਹੀ ਹੋਵੇ। ਇਹ ਵੀ ਵੀਚਾਰ ਜੋਗ ਹੈ ਕਿ ਖੁਦ ਦ੍ਰਾਵੰਨੀ ਸ਼ਬਦਾਂ ਦਾ ਮੁਢ ਸ਼ਾਦਿਦ ਭੁੰਪੇ ਸਾਗਰ ਦੇ ਲਾਗੇ ਚਾਗੇ ਝ੍ਰੀਟ ਟਾਪੂ ਤੋਂ ਹੋਇਆ। 'ਸ਼ਾਲਿਹੋਰ੍ਤੁ, ਸ਼ਬਦ ਦੇ ਦੂਜੇ ਪਦ ਵਿਚ 'ਘੱਟ' ਦੇ ਪੁਰਾਣੇ ਰੂਪ 'ਘੱਤ੍ਰੁ' ਦਾ ਬਦਲਿਆ 'ਹੋਤ੍ਰੁ' ਵੀ ਦਿਖਾਈ ਦੇਂਦਾ ਹੈ। ਸਾਰੀ ਵੀਚਾਰ ਦਾ ਸਾਰ ਇਹ ਹੋਇਆ ਕਿ ਸ਼ਾਲਿ ਹੋਤ੍ਰ-ਘੱਡੇ ਦਾ ਵਾਚਕ ਹੈ, ਜਿਸ ਵਿਚ ਆਸਟ੍ਰੀਕ ਸ਼ਬਦ 'ਸਾਦ' ਤੇ ਉਸ ਦਾ ਪਹਿਆਇ ਵਾਚੀ ਦ੍ਰਾਵੰਨੀ ਸ਼ਬਦ 'ਘੱਤ੍ਰੁ' ਮਿਲਿਆ ਹੋਇਆ ਹੈ।

ਇਹੋ ਜੇਹੋ ਉਲਥਾ ਰੂਪ ਸਮਾਸੀ-ਸ਼ਬਦ ਉਦੇਂ ਬਣਦੇ ਹਨ, ਜਦੋਂ ਦੋ ਓਪਰੀਆਂ ਥੋਲੀਆਂ ਵਾਲੇ ਲੋਕਾਂ ਦਾ ਮੇਲਜੋਲ ਪੈਦਾ ਹੋਵੇ। ਹਿੰਦੁਸਤਾਨੀ ਤੇ ਫਾਰਸੀ ਦੇ ਅਜੇਹੇ ਜੜ੍ਹੱਤ ਸ਼ਬਦ ਆਮ ਮਿਲਦੇ ਹਨ ਜਿਨ੍ਹਾਂ ਦਾ ਅਰਥ ਇਕੋ ਹੈ। ਜਿਵੇਂ ਖੜ ਪਤਰ, ਵਿਆਹ ਸ਼ਾਦੀ, ਇਥੇ ਪੱਤਰ ਤੇ ਵਿਆਹ ਸ਼ਬਦ ਹਿੰਦੁਸਤਾਨੀ ਹਨ ਤੇ 'ਖੜ' ਅਤੇ 'ਸ਼ਾਦੀ' ਛੀਰਨੀ ਹਨ।

ਖਿਆਲ ਹੈ ਇਵੇਂ ਜਿਵੇਂ ਕੌਲ (ਆਸਟ੍ਰੋ) ਤੇ ਦ੍ਰਵੜਾਂ ਦੇ ਮੇਲ ਸਮੇਂ ਦੋਹਾਂ ਜਬਾਨਾਂ ਦੇ ਘੱੜਾਂ ਵਾਚੀ—‘ਸਾਦ’ ਤੇ ‘ਘੜ੍ਹ’ ਸ਼ਬਦ ਮਿਲਾ ਕੇ ਇਕ ਸ਼ਬਦ ਬਣਿਆ ਹੋਵੇਗਾ ਅਤੇ ਫਿਰ ਆਰੀਆਂ ਦੇ ਆਉਣ ਸਮੇਂ ਇਹੋ ਸ਼ਬਦ ਸੰਸਕ੍ਰਿਤ ਵਿਚ ਆ ਕੇ ‘ਸ਼ਾਲਿ ਹੋਤ੍ਰ’ ਬਣ ਗਿਆ ਜਿਸ ਤੋਂ ਵਿਗੜਦਾ ਦਦਲਦਾ ਸਾਡਾ ਪੰਜਾਬੀ ਸ਼ਬਦ ‘ਜਲੋਤਰੀ’ ਤਿਆਰ ਹੋਇਆ। ਇਹ ਹੈ ਸ਼ਬਦਾਂ ਦੇ ਜਥਮਾਂ ਜਨਮਾਂਤਰਾਂ ਦੇ ਫੋਲਣੇ ਫੋਲਣ ਦਾ ਨਮੂਨਾ। ਗੋਰੂ ਸ਼ਬਦ ਅਸੀਂ ਗਉਂਧਾਂ ਮੱਡਾ ਲਈ ਵਰਤਦੇ ਹਾਂ, ਇਹ ਵੀ ਗੋ-ਗਊ (ਸੰਸਕ੍ਰਿਤ) ਤੇ ਉਰਿ-ਜਾਨਵਰ (ਸੰਵਾਲੀ ਤੇ ਮੁੰਡਾਰੀ) ਜੁੜ ਕੇ ਬਣਿਆ ਜਾਪਦਾ ਹੈ। ਵੀਹ ਵੀਹ ਕਰਕੇ ਗਿਣਤੀ ਕਰਨ ਦਾ ਰਿਵਾਜ ਕੌਲਾਂ ਵਿਚ ਹੈ, ‘ਕੌਝੀ’ ਸ਼ਬਦ ਉਨ੍ਹਾਂ ਦੀ ਹੀ ਦੇਣ ਹੈ। ‘ਕੁਲੀ’ ਲਫਜ ਵੀ ‘ਕੌਲ’ ਤੋਂ ਚਲਿਆ ਹੈ। ‘ਪਿੱਲਾ’ ਤੋਂ ਚੁਰਟ ਤਾਮਲ ਸ਼ਬਦ ਹਨ। ਪਤਾ ਨਹੀਂ ਹੋਰ ਕਿਤਨੇ ਅਜਿਹੇ ਸ਼ਬਦ ਪੰਜਾਬੀ ਜਾਂ ਬਾਕੀ ਹਿੰਦੁਸਤਾਨੀ ਜਬਾਨਾਂ ਵਿਚ ਮੌਜੂਦ ਹਨ, ਜੋ ਸੰਸਕ੍ਰਿਤ ਰਾਹੀਂ ਜਾਂ ਮਿਥੇ ਹੀ ਦ੍ਰਵੜੀ ਜਬਾਨਾਂ ਤੋਂ ਆਏ। ਆਖਰ ਦ੍ਰਵੜੀ ਪੰਡਤਾਂ ਵੀ ਅਨੇਕਾਂ ਸੰਸਕ੍ਰਿਤ ਗ੍ਰੰਥ ਲਿਖੇ, ਉਨ੍ਹਾਂ ਰਾਹੀਂ ਵੀ ਕਿੰਨੇ ਦ੍ਰਵੜੀ ਸ਼ਬਦ ਸੰਸਕ੍ਰਿਤ ਵਿਚ ਗਏ। ਵਿਦਵਾਨਾਂ ਦਾ ਵੀਰਾਗ ਹੈ ਕਿ ਕਾਢੀ ਉਹ ਦੇਸੀ ਸ਼ਬਦ ਜਿਨ੍ਹਾਂ ਦੀ ਵਿਉਤਪਤੀ ਹਿੰਦ-ਆਟਿਆਈ ਭਾਸ਼ਾ ਵਿਚੋਂ ਨਹੀਂ ਲੱਭਦੀ, ਉਹ ਦ੍ਰਵੜੀ ਬੰਸ ਦੇ ਹੀ ਸਮਝਲੇ ਚਾਹੀਏ ਹਨ। ਅਜੇਹੇ ਕੁਝ ਦੇਸੀ ਸ਼ਬਦਾਂ ਦਾ ਸੰਗ੍ਰਹੀ ਸ੍ਰੀ ਰੇਮ ਚੰਦ੍ਰ ਨੇ ‘ਦੇਸੀ ਨਾਮ ਮਾਲਾ’ ਕੇਸ ਵਿਚ ਕੀਤਾ ਹੈ, ਜਿਸ ਵਿਚੋਂ ਵੰਨਗੀ ਮਾਤਰ ਕੁਝ ਅਸੀਂ ਪਿਛੇ ਦੇ ਵੀ ਆਏ ਹਾਂ।

2. ਸੰਸਕ੍ਰਿਤ ਤੇ ਪੰਜਾਬੀ—ਸੰਸਕ੍ਰਿਤ ਹਿੰਦ ਦੀ ਪ੍ਰਾਣੀ ਸਨਾਤਨੀ ਭਾਸ਼ਾ (Classical language) ਹੈ, ਜੋ ਬਹੁਤ ਦੇਰ ਤਕ ਦੇਸ ਦੀ ਧਾਰਮਿਕ, ਸਭਿਆਚਾਰਕ, ਰਾਜਕੀ, ਵਿਦਿਆਰਥ ਤੇ ਸਾਹਿਤਕ ਭਾਸ਼ਾ ਰਹੀ। ਹਿੰਦੂਆਂ ਦੇ ਲਾਗ ਭਗ ਸਾਰੇ ਗ੍ਰੰਥ ਸੰਸਕ੍ਰਿਤ ਵਿਚ ਹੋਣ ਕਰ ਕੇ ਉਹ ਸੇਵਕੇ ਵਰਿਆਂ ਤੋਂ ਇਸ ਦਾ ਬਤੌਰ ਧਾਰਮਿਕ ਭਾਸ਼ਾ ਦੇ ਅਧਿਐਨ ਕਰਦੇ ਰਹੇ ਹਨ। ਦੂਜੇ, ਹਿੰਦੁਸਤਾਨ ਦਾ ਪੁਰਾਣਾ ਰਿਆਨ ਵਿਗਿਆਨ ਬਹੁਤ ਸੰਸਕ੍ਰਿਤ ਵਿਚ ਹੀ ਲਿਖਿਆ ਮਿਲਦਾ ਹੈ, ਇਸ ਲਈ ਪ੍ਰਾਚੀਨ ਗਿਆਨ ਜਾਂ ਸਾਹਿਤ ਦੇ ਖੱਜ੍ਹੀ ਵੀ ਇਸ ਦਾ ਪਠਨ ਪਾਠਨ ਕਰਦੇ ਰਹੇ ਹਨ। ਪੰਡਤ ਜਵਾਹਰ ਲਾਲ ਨਹਿੰਨ ਲਿਖਦੇ ਹਨ, ‘ਜੇ ਮੈਥੋਂ ਕੋਈ ਪੁਛੇ ਕਿ ਸਭ ਤੋਂ ਵਡੀ ਦੌਲਤ ਸਾਨੂੰ ਵਿਹਾਸਤ ਵਿਚ ਕਿਹੜੀ ਮਿਲੀ ਹੈ? ਤਾਂ ਮੈਂ ਸੰਸਕ੍ਰਿਤ ਭਾਸ਼ਾ ਤੇ ਸੰਸਕ੍ਰਿਤ ਸਾਹਿਤ ਦਾ ਨਾਂ ਲੁਵਾਂਗਾ। ਪਰ ਸੰਸਕ੍ਰਿਤ ਕਿਤਨੀ ਵੀ ਮਹਾਨ ਹੋਵੇ ਤੇ ਉਸ ਦੇ ਅਧਿਐਨ ਲਈ ਅਸੀਂ ਕਿੰਨਾ ਵੀ ਉਤਸ਼ਾਹ ਦੇਣਾ ਕਿਉਂ ਨ ਪਸੰਦ ਕਰੀਏ, ਜੇਗਾ ਕਿ ਸਾਨੂੰ ਕਰਨਾ ਵੀ ਚਾਹੀਦਾ ਹੈ ਪਰ ਉਹ ਇਕ ਜੀਉਂਦੀ ਬੋਲੀ ਨਹੀਂ ਹੋ ਸਕਦੀ।

ਬਾਵਜੂਦ ਇਸ ਦੇ ਕਿ ਸੰਸਕ੍ਰਿਤ ਦੇਸ ਦੀ ਸੋਈ ਹੋਈ ਜ਼ਬਾਨ ਹੈ ਤੇ ਬਤੌਰ ਥੋਲੀ ਦੇ

ਜੀਉਂਦੀ ਨਹੀਂਦੂ ਪਰੰਤੂ ਇਸ ਦੀ ਮਹਾਨਤਾ ਤੋਂ ਇਨਕਾਟ ਨਹੀਂ ਕੀਤਾ ਜਾ ਸਕਦਾ। ਸ਼ਾਇਦ ਹੱਦ ਕੋਈ ਹੋ ਦੁਨੀਆਂ ਦੀ ਅਜੇਹੀ ਬੋਲੀ ਹੋਵੇ, ਜਿਸ ਦਾ ਲਗਾਤਾਰ ਹਜ਼ਾਰਾਂ ਵਰ੍ਹੇ ਤੋਂ ਇਸ ਤਰ੍ਹਾਂ ਪਠਨ ਪਾਠਨ ਚਲਦਾ ਆਇਆ ਹੋਵੇ। ਇਸ ਅਖੰਡ ਸਥਾਨ ਦੇ ਕਾਰਣ ਹੀ ਇਸ ਨੇ ਹਿੰਦ ਦੀ ਹਰ ਬੋਲੀ ਉਤੇ ਆਪਣਾ ਪ੍ਰਭਾਵ ਪਾਇਆ ਹੈ ਕਿਸੇ ਤੇ ਵਧ ਕਿਸੇ ਤੇ ਘਟ। ਚੁੰਕਿ ਸੰਸਕ੍ਰਿਤ ਹਿੰਦ ਭਰ ਵਿਚ ਮੰਠੀ ਦੌਨੀ ਪ੍ਰਮਾਣੀਕ ਭਾਸ਼ਾ ਰਹੀ ਹੈ; ਇਸ ਲਈ ਲੋੜ ਪੈਣ ਤੇ ਅਜ ਵੀ ਮੌਜੂਦਾ ਬੋਲੀਆਂ ਇਸ ਤੋਂ ਉਧਾਰੇ ਸ਼ਬਦ ਲੈਂਦੀਆਂ ਹਨ; ਜਿਵੇਂ ਅਗਰੇਜ਼ੀ ਲਾਤੀਨੀ ਤੋਂ, ਉਦੂਦੂ ਫਾਰਸੀ ਤੋਂ। ਇਹ ਉਧਾਰ ਮਾੜਾ ਵੀ ਨਹੀਂ; ਜੇ ਠੀਕ ਠੀਕ ਲਿਆ ਜਾਵੇ।

ਬਾਕੀ ਪ੍ਰਤੀ ਨਾਲੋਂ ਪੰਜਾਬ ਵਿਚ ਸੰਸਕ੍ਰਿਤ ਦਾ ਪੜ੍ਹਨ ਪੜਾਉਣ ਬਾਤ ਘੱਟ ਹੋਇਆ। ਪੁਰਣੇ ਜਮਾਨੇ ਦੇ ਹਿੰਦੂ ਤਾਂ ਇਨ੍ਹਾਂ ਉਤੇ ਦੋਸ਼ ਹੀ ਇਹੋ ਲਾਉਂਦੇ ਸਨ ਕਿ ਇਹ ਪੇਸ਼ਾਰ ਹਨ, ਦੇਵ-ਭਾਸ਼ਾ ਦਾ ਅਧਿਐਨ ਨਹੀਂ ਕਰਦੇ, ਵੈਦਕ ਕਰਮਕਾਂਡ ਨਹੀਂ ਕਰਦੇ ਕਰਮਾਉਂਦੇ। ਪਰ ਲੜਫੜ ਦੀ ਗੱਲ ਇਹ ਹੈ ਕਿ ਸੰਸਕ੍ਰਿਤ ਦਾ ਜਨਮ ਪੰਜਾਬ ਦੀ ਪ੍ਰਕਿਰਿਆ ਤੋਂ ਹੋਇਆ ਜੇਹਾ ਕਿ ਅਸੀਂ ਪਿਛੇ ਵੀਚਾਰ ਕਰ ਵੀ ਆਏ ਹਾਂ। ਡਾ: ਚੈਟਰਜੀ ਲਿਖਦੇ ਹਨ, 'ਰਿਗਵੈਦ ਦੀ ਸਾਹਿਤਕ ਭਾਸ਼ਾ ਛਾਂਦਸਿਨ-ਨੇ ਪੰਜਾਬ ਵਿਚ (ਮਾਹਰਾਂ ਦੀ ਰਾਇ ਅਨੁਸਾਰ ਉਤਰ ਪੱਛਮੀ ਪੰਜਾਬ ਵਿਚ) ਅਵਤਾਰ ਪਾਰਿਆ। ਇਸ ਤੋਂ ਬਾਚ ਇਸੇ ਪ੍ਰਾਂਤ ਦੀ ਲੋਕ-ਸਥਾਨਕ ਚਾਲੂ ਬੋਲੀ ਦੇ ਅਧਾਰ ਤੇ ਸੰਸਕ੍ਰਿਤ ਭਾਸ਼ਾ ਬਣੀ ਜੋ ਹੌਲੀ ਹੌਲੀ ਬੋਲੀਆਂ ਜਾਂਦੀਆਂ ਬੋਲੀਆਂ ਦੇ ਨਾਲ ਨਾਲ ਬ੍ਰਾਹਮਣਾਂ ਦੇ ਡੋਰਿਆਂ ਤੇ ਸੰਸਥਾਵਾਂ ਆਸਰੇ ਪੂਰਬ ਵਲ ਨੂੰ ਗੰਗਾ ਵਾਦੀ ਵਿਚ ਫੇਲੀ।'

ਫਿਰ ਪੰਜਾਬ ਦੇ ਵਿਦਵਾਨ—ਪਾਣਿਨੀ ਨੇ ਹੀ ਵਿਆਕਰਣ ਲਿਖ ਕੇ ਇਸ ਦਾ ਪੱਕਾ ਪੁਰਾ ਬੰਨਿਆ। ਟੇਕਸਿਲਾ ਵਿਚ ਦੇਰ ਤਕ ਸੰਸਕ੍ਰਿਤ, ਪਾਲੀ ਆਦਿ ਦਾ ਚੰਗਾ ਵਿਦਿਆਲਾ ਵੀ ਰਿਹਾ। ਬਾਵਜੂਦ ਇੱਨਾ ਕੁਝ ਹੋਣ ਦੇ ਪੰਜਾਬ ਵਿਚ ਸੰਸਕ੍ਰਿਤ ਨੂੰ ਕਦੀ ਵੀ ਬਹੁਤਾ ਆਦਰ ਨਹੀਂ ਮਿਲਿਆ। ਇਸੇ ਕਰਕੇ ਸੰਸਕ੍ਰਿਤ ਦਾ ਪੰਜਾਬੀ ਉਤੇ ਸਿਧਾ ਅਸੁਤ ਤਾਂ ਘਟ ਪਿਆ ਹੈ ਪਰ ਸੰਤ-ਭਾਖਾ ਤੇ ਬਿਜ਼ ਭਾਸ਼ਾ ਦੇ ਰਾਹੋਂ ਕਾਫੀ ਹੋਇਆ ਹੈ। ਨਾਲੋਂ ਜਿਨ੍ਹਾਂ ਦਿਨਾਂ ਵਿਚ ਸੰਸਕ੍ਰਿਤ ਚੰਗਾਂ ਉਤੇ ਸੀ, ਉਦੋਂ ਅਜੇ ਪੰਜਾਬੀ ਦਾ ਜਨਮ ਨਹੀਂ ਸੀ ਹੋਇਆ। ਦਸਵੀਂ ਸਦੀ ਬਾਦ ਸੰਸਕ੍ਰਿਤ ਪਾਰਮਿਕ ਭਾਸ਼ਾ ਜੇਹੀ ਰਹਿ ਗਈ ਤੇ ਹੋਰਾਂ ਦੀ ਮਾਰਫਤ ਆਪਣਾ ਤੀਰ-ਤੁੱਕਾ ਚਲਾਉਣ ਲਗੀ।

ਇਹੋ ਸਮਾਂ ਹੈ ਜਦੋਂ ਮੌਜੂਦਾ ਪ੍ਰਾਂਤਕ ਬੋਲੀਆਂ ਨੇ ਜਨਮ ਲਿਆ। ਪੰਜਾਬ ਵਿਚ ਰਾਮਾਇਣ, ਮਹਾਭਾਰਤ ਤੇ ਗੋਤਾ ਆਦਿ ਦਾ ਪਾਠ ਤਾਂ ਸਨਾਤਨੀ ਬ੍ਰਾਹਮਣਾਂ ਵਿਚ ਹੁੰਦਾ ਹੀ ਹੋਂਗਾ, ਖਿਆਲ ਹੈ ਇਸ ਨਾਲ ਕਈ ਸ਼ਬਦ ਪੰਜਾਬੀ ਵਿਚ ਆਏ ਹੋਣਗੇ। ਮੇਰਾ ਵਿਚਾਰ ਇਹ ਵੀ ਹੈ, ਇਹ ਸ਼ਬਦ ਜ਼ਿਆਦਾ ਤਦਰਵ ਰੂਪ ਵਿਚ ਹੀ ਆਪਣਾਏ ਗਏ ਹੋਣਗੇ। ਲੋਕਾਂ ਦੀ ਜ਼ਬਾਨ ਤਤਸਮ

§1921 ਦੀ ਮਰਦੂਮ ਸੁਮਾਰੀ ਅਨੁਸਾਰ 32 ਕਰੋੜ ਹਿੰਦੁਸਤਾਨੀਆਂ ਵਿਚੋਂ 356 ਨੇ ਆਪਣੀ ਮਾਤਰ-ਭਾਸ਼ਾ ਸੰਸਕ੍ਰਿਤ ਲਿਖਾਈ ਸੀ। ਸ਼ਾਇਦ ਇਨ੍ਹਾਂ ਦੀ ਵੀ ਸੰਸਕ੍ਰਿਤ ਮਾਤਰ-ਭਾਸ਼ਾ ਤਾਂ ਨਹੀਂ ਸੀ। ਕਿਉਂਕਿ ਮਾਤਰ-ਭਾਸ਼ਾ ਉਹ ਹੈਂਦੀ ਹੈ ਜੋ ਬੋਲੀ ਅਪਣੀ ਮਾਂ ਕੋਈ ਦੁਧ ਚੁੰਘਦਾ ਬੱਚਾ ਸਿਖਦਾ ਹੈ। ਜਨਾਨੀਆਂ ਨੂੰ ਸੰਸਕ੍ਰਿਤ ਪੜ੍ਹਨ ਜਾਂ ਬੋਲਣ ਦਾ ਪਿਛਲੇ ਜਮਾਨੇ ਵਿਚ ਉਗਾ ਹੀ ਅਧਿਕਾਰ ਨਹੀਂ ਸੀ।

ੰਰਿਤੈਭਰਾ (ਡਾ: ਚੈਟਰਜੀ ਪਨਾ 44)

ਸ਼ਬਦ ਕੇਵਲ ਉਹੋ ਹੀ ਕਬੂਲ ਕਰਦੀ ਹੈ, ਜੋ ਨਿਧਾ-ਸਾਦਾ ਹੋਵੇ ਤੇ ਬਹੁਤੀ ਕਾਣਟ ਛਾਂਟ ਨ ਮੰਗਦਾ ਹੋਵੇ। ਜਿਉਂ, 'ਪਾਪ' ਸ਼ਬਦ ਇਹ ਸੰਸਕ੍ਰਿਤ ਦਾ ਹੈ ਤੇ ! ਜੇ ਤਰ੍ਹਾਂ ਸਾਡੇ ਚਾਲ੍ਹੇ ਹੈ। ਇਹੋ ਜੇਹੇ ਸੈਂਕੜੇ ਸੰਸਕ੍ਰਿਤ ਸ਼ਬਦ ਪੰਜਾਬੀ ਵਿਚ ਰਲੇ, ਬਹੁਤ ਸਾਰੇ ਪ੍ਰਕ੍ਰਿਤ ਤੇ ਅਪਭੰਸ ਰਾਹੋਂ ਆਏ ਵਿਰਾਸਤ ਵਿਚ ਹੀ ਪੰਜਾਬੀ ਨੂੰ ਮਿਲੇ। ਇਕ ਗੱਲ ਹੋਰ ਵੀ ਧਿਆਨ ਯੋਗ ਹੈ ਕਿ ਸੰਸਕ੍ਰਿਤ ਪੰਜਾਬੀ ਦਾ ਪਿੱਛਾ ਜਿਸ ਪ੍ਰਕ੍ਰਿਤ ਨਾਲ ਮਿਲਦਾ ਹੈ, ਉਸ ਸੱਥੇ ਸੋਮੇ ਕਾਰਣ ਵੀ ਸ਼ਬਦਾਵਲੀ ਦਾ ਮਿਲਣਾ ਸੁਤਾਵਿਕ ਹੈ। ਇਨ੍ਹਾਂ ਸਾਰਿਆਂ ਦੀ ਸੂਚੀ ਬਹੁਤ ਲੰਮੀ ਹੈ। ਨਮੂਨੇ ਮਾਤਰ—

ਉਤਮ, ਉਪਮਾ, ਅਧਿਆਤਮਕ, ਅਧਿਆਪਕ, ਅਥਵਾ, ਅਲੰਕਾਰ, ਅਨਕੂਲ, ਆਚਰਣ, ਆਸ਼ਾ, ਆਸੂਮ, ਅੰਕ, ਅੰਤਕ ਲ, ਇੱਛਾ, ਇਸਤ੍ਰੀ ਸੂਧਾ, ਸਿੰਗਾਰ, ਸੂਖਮ, ਕਸ਼ਟ, ਕ੍ਰਿਆ, ਕੰਠਿਆ, ਗਰਭ, ਛਿਦ੍ਰ, ਜਨਮ, ਜਲ, ਜੀਵ, ਤਿਸਣਾ, ਤਿਆਗ, ਦਰਸਨ, ਦੇਵਤਾ, ਦੋਸ਼, ਧਰਮ, ਨਦੀ, ਨੀਤਿ, ਨਿਆਇ, ਪਤੀ, ਪਿਤਾ, ਪ੍ਰਤ੍ਵ, ਪ੍ਰੇਤ, ਫਲ, ਬ੍ਰਾਹਮਣ, ਬ੍ਰਹ੍ਮ, ਬ੍ਰਧੀ, ਭ੍ਰਮ, ਭੂਤ, ਮਹਿਸੂਸ, ਮਨ, ਮਤਾ, ਮੇਘ, ਯਥਾਰਥ, ਯਾਤਰਾ, ਰਾਜਾ, ਰਣ, ਲੇਖ, ਵਸਤੂ, ਵਿਘਨ ਆਦਿ।

3. ਪਾਲੀ ਤੇ ਪੰਜਾਬੀ—ਪਾਲੀ, ਬੋਧੀਆਂ ਦੀ ਧਾਰਮਿਕ ਭਾਸ਼ਾ ਸੀ, ਜਿਸ ਦਾ ਭਾਗ ਮਹਾਇਤਾ ਬੁਧ (563-483 ਈ.ਪੂਰਬ) ਦੇ ਸਮੇਂ ਚਮਕਣਾ ਸੁਰੂ ਹੋਇਆ। ਮਹਾਰਾਜਾ ਅਸੋਕ (272-231 ਈ.ਪੂਰਬ) ਦੇ ਜਮਾਨੇ ਇਹ ਪੂਰੀ ਜੁਆਨੀ ਵਿਚ ਸੀ ਤੇ ਰਾਜ-ਭਾਸ਼ਾ ਬਣਕੇ ਹਿੰਦ ਦੇ ਕੌਨੇ ਕੌਨੇ ਵਿਚ ਵਿਆਪ ਰਹੀ ਸੀ। ਮਹਾਰਾਜਾ ਨੇ ਆਪਣੇ ਸੁਨਹਿਰੀ ਉਪਦੇਸ਼ਾਂ ਦੇ ਸ਼ਿਲਾਲੇਖ ਇਸੇ ਬੋਲੀ ਵਿਚ ਖੁਦਵਾਏ ਸਨ। ਪੰਜਾਬ ਦੇ ਸਰਹੌਦੀ ਇਲਾਕੇ ਜਿਲਾ ਹਜ਼ਾਰਾ ਵਿਚ ਮਾਨ-ਸੇਹਰਾ ਤੇ ਜਿਸ ਪਿਸ਼ਾਵਰ ਵਿਚ ਸ਼ਹਿਬਾਜ਼ ਗੜ੍ਹੀ ਤੋਂ ਇਹ ਸ਼ਿਲਾਲੇਖ ਖੱਡਸ਼ਟੀ ਲਿਪੀ ਵਿਚ ਲਿਖੇ ਮਿਲੇ ਹਨ। ਇਸ ਸਮੇਂ ਬੁਧ ਧਰਮ ਕਾਬਲ ਤੋਂ ਪਰੇ ਤਕ ਛਾਇਆ ਹੋਇਆ ਸੀ ਤੇ ਪੰਜਾਬ ਵਿਚ ਵੀ ਇਸ ਦਾ ਜੋਰ ਸੀ, ਜੋ ਕਿ ਅੱਠਵੀਂ ਸਦੀ ਤਕ ਰਿਹਾ। ਪਾਲੀ, ਬੋਧੀਆਂ ਦੀ ਧਾਰਮਿਕ ਭਾਸ਼ਾ ਹੋਣ ਦੇ ਨਾਤੇ ਸਾਰੇ ਹੀ ਪੜ੍ਹੀ ਪੜ੍ਹਾਈ ਜਾਂਦੀ ਸੀ। ਇਸ ਤੋਂ ਜਾਹਰ ਹੈ ਕਿ ਪਾਲੀ ਦਾ ਪੰਜਾਬ ਦੀ ਬੋਲੀ ਉਤੇ ਵੀ ਖਾਸ ਪ੍ਰਭਾਵ ਪਿਆ ਹੋਵੇਗਾ ਪਰ ਇਸ ਪ੍ਰਭਾਵ ਨੂੰ ਅਸੀਂ ਨਿਖੇੜ ਨਹੀਂ ਸਕਦੇ। ਕਾਰਣ ਇਹ ਹੈ ਕਿ ਪਾਲੀ ਦੀ ਸ਼ਬਦਾਵਲੀ ਪ੍ਰਕ੍ਰਿਤ ਨਾਲ ਮਿਲਦੀ ਜੁਲਦੀ ਹੀ ਸੀ ਜਿਸ ਤੋਂ ਅਪਭੰਸ ਤੇ ਫਿਰ ਪੰਜਾਬੀ ਦਾ ਵਿਕਾਸ ਹੋਇਆ। ਇਸ ਲਈ ਪਾਲੀ ਵਾਲੇ ਬੇਅੰਤ ਸ਼ਬਦ ਪੰਜਾਬੀ ਦਾ ਕੁਦਰਤੀ ਅੰਗ ਬਣੇ। ਇਹ ਸੰਭਵ ਹੈ ਕਿ ਬੁਧ ਮਤ ਦੇ ਬਹੁਤ ਸਾਰੇ ਧਾਰਮਿਕ ਸੰਕੇਤੀ ਪਦ ਸਾਡੀ ਸ਼ਬਦਾਵਲੀ ਵਿਚ ਨਵੇਂ ਰਲੇ ਹੋਣ, ਜੋ ਬਾਦ ਵਿਚ ਜ਼ੋਗੀਆਂ ਅਪਣਾਏ। ਜਿਵੇਂ ਸੁਣ, ਸਮਾਧੀ, ਪਾਖੰਡੀ (ਪਰਮੀ), ਅਵਧੂਤ, ਨਿਵਾਣ, ਬਿਭੂਤਿ ਆਦਿ। ਪਾਲੀ ਲਈ ਅਸੋਕੀ ਸ਼ਿਲਾਲੇਖਾਂ ਤੋਂ ਵਧ ਕੋਈ ਪ੍ਰਮਾਣੀਕ ਚੀਜ਼ ਨਹੀਂ। ਇਨ੍ਹਾਂ ਲੇਖਾਂ ਵਿੱਚ ਆਏ ਕੁਝ ਸ਼ਬਦ ਵੰਨਗੇ ਮਾਤਰ ਇਥੇ ਦਿੰਦੇ ਹਨ, ਜੋ ਪੰਜਾਬੀ ਦੇ ਬਹੁਤ ਨੇੜੇ ਹਨ—

ਲਿਖਾ, ਲਿਖਿਤ (ਲਿਖਿਆ), ਕਿਛਿ, ਆਹਾ (ਕਹਿਆ) ਸਬਤੁ (ਸਰਬਤੁ) ਤਦ, ਵਚਿਤੇ (ਵਧਦੇ), ਪੋਤਾ, ਮੌਰ, ਬਾਮੁਣ, ਅੰਜ, ਚਲਨ (ਆਚਰਣ), ਪਲਤ (ਪਰਲੋਕ), ਮਾਂ (ਮੈਂ), ਰੁਢ (ਰੁਖ), ਲੱਧਾ, ਗਧਾ, ਲਹੁਕਾ (ਹੋਟਾ), ਕੇਮਨੇ (ਕੇਮ ਲਈ), ਕੁਤੁ, ਘਰ, ਪੱਛਾ (ਪਿੱਛੋਂ), ਮਰਲੇ, ਮੁਠਿਸਾ (ਮਨੁਖਾ), ਲਿਖੀ ਲਿਪੀ ਆਦਿ।

4 ਯੂਨਾਨੀ ਤੇ ਪੰਜਾਬੀ— 326 ਈ. ਪੂਰਬ ਵਿਚ ਮਹਾਨ ਸਕੰਦਰ ਦੀ ਜ਼ਰੋਲੀ ਹੇਠ ਪੰਜਾਬ ਉਤੇ ਯੂਨਾਨੀਆਂ ਦਾ ਹੱਲਾ ਹੋਇਆ, ਜਿਸ ਦਾ ਟਾਕਰਾ ਪੰਜਾਬ ਦੀ ਬਹਾਦਰ ਮਲਵਈ ਕੌਮ ਨੇ ਚੰਗੀ ਤਰ੍ਹਾਂ ਕੀਤਾ। ਅਖੀਰ ਯੂਨਾਨੀਆਂ ਨੂੰ ਬਿਸਾਂ ਤੋਂ ਮੌਜ਼ਾ ਪਾਉਣਾ ਪਿਆ। ਇਸ ਤੋਂ ਪਿਛੋਂ ਪੰਜਾਬ ਦਾ ਕੁਝ ਕੁ ਹਿਸਾ ਦੋ ਢਾਈ ਸੌ ਵਰ੍ਹੇ ਤਕ ਯੂਨਾਨੀ ਰਾਜ ਦੇ ਅਧੀਨ ਰਿਹਾ। ਇਨ੍ਹਾਂ ਦੇ ਦੋ ਰਾਜ-ਕੇਂਦਰ ਸਨ—ਟੈਕਸਿਲਾ ਤੇ ਸ਼ਾਕਲ (ਸਾਂਗਲਾ)। ਦੋਹੀ ਬਾਈ ਜੇਹਾ ਕਿ ਸਿੱਖਿਆਂ ਤੋਂ ਪ੍ਰਗਟ ਹੈ, ਲਗਭਗ ਚਾਲੀ ਰਾਜੇ ਹੋਏ।

ਵਿਦਵਾਨ ਇਹ ਤਾਂ ਮੰਨਦੇ ਹਨ ਕਿ ਇਸ ਸਮੇਂ ਵਿਚ ਯੂਨਾਨੀਆਂ ਨੇ ਭਾਰਤੀ ਕਲਾ ਉਤੇ ਆਪਣੀ ਗਹਿਰੀ ਛਾਪ ਲਾਈ, ਜੇਹਾ ਕਿ ਟੈਕਸਿਲਾ ਦੀ ਮੁਰਤੀ ਕਲਾ ਤੋਂ ਪਰਗਟ ਹੈ। ਖਾਲ ਹੈ, ਇਸ ਅਰਜੇ ਵਿਚ ਯੂਨਾਨੀ ਭਾਸ਼ਾ ਦਾ ਵੀ ਪੰਜਾਬ ਦੀ ਬੋਲੀ ਉਤੇ ਕੁਝ ਨਾ ਕੁਝ ਅਸਰ ਜ਼ਰੂਰ ਪਿਆ ਹੋਵੇਗਾ। ਪਰ ਹੁਣ ਸ਼ਬਦ ਲੱਭਣੇ ਔਖਾ ਕੰਮ ਹੈ। ਸੁਰੱਖਿ, ਯਵਨਿਕਾ, ਯੂਨਾਨ, ਕੇਂਦਰ, ਹੋਡਾ (hour ਘੰਟਾ ਹੋਡਾ ਚੱਕ੍ਰ), ਫੈਲਸੂਫ਼ ਅਤੇ ਕਈ ਹੋਰ ਹਕੀਮੀ ਦੇ ਸ਼ਬਦ ਯੂਨਾਨੀ ਹਨ। ਹੁਣ ਅੰਗਰੇਜ਼ੀ ਰਾਹੋਂ ਵੀ ਯੂਨਾਨੀ ਪਦ ਕਈ ਅਥੇ ਹਨ ਪਰ ਇਨ੍ਹਾਂ ਨੂੰ ਅਸੀਂ ਅੰਗਰੇਜ਼ੀ ਹੀ ਕਹਿੰਦੇ ਹਾਂ, ਜਿਵੇਂ ਫੋਟੋਗ੍ਰਾਫ਼ੀ, ਪੁਲੀਸ ਆਦਿ।

ਇਸ ਸਮੇਂ ਜਾਂ ਕੁਝ ਅਗੋਂ ਪਿਛੋਂ ਸਕ, ਤੁਖਾਰ ਤੇ ਯੂਰੀ ਆਦਿ ਹੋਰ ਕੌਮਾਂ ਵੀ ਆਈਆਂ, ਪਰ ਇਹ ਸਭ ਕੌਮਾਂ ਆਰੀਆ-ਬੇਸੀ ਹੀ ਸਨ। ਇਹ ਗੱਲ ਸ੍ਰੀ ਓਤਾ, ਕੋਨੇ, ਜਾਯਤਵਾਲ ਤੇ ਲੋਵੀ ਆਦਿ ਵਿਦਵਾਨਾਂ ਦੀ ਖੋਜ ਨੇ ਸਿਧ ਕਰ ਦਿੱਤੀ ਹੈ (ਦੇਖੋ ਪੰਨਾ 55, ਭਾਰਤੀ ਵਾਂਡ ਮਜ਼ ਕੇ ਅਮਰ ਰਤਨ, ਕ੍ਰਿਤ ਜੈ ਚੰਦ੍ਰ ਵਿਦਯਾਲੰਕਾਰ) ਇਕ ਦੋ ਦਲਾਂ ਵਿਚ ਹੁਣ ਵੀ ਆਏ ਤੇ ਪੱਤਮੀ ਪੰਜਾਬ ਵਿਚ ਉਨ੍ਹਾਂ ਕੁਝ ਸਮਾਂ ਰਾਜੇ ਵੀ ਕੀਤਾ ਪਰ ਉਨ੍ਹਾਂ ਦੇ ਪ੍ਰਤਾਵ ਦੇ ਚਿੰਨ੍ਹ ਅਜੇ ਖੋਜ ਵਿਚ ਨਹੀਂ ਆਏ ਤੇ ਨਾ ਹੀ ਇਹ ਪਤਾ ਲਗਦਾ ਹੈ ਕਿ ਉਨ੍ਹਾਂ ਦੀ ਬੋਲੀ ਦਾ ਪੰਜਾਬ ਦੀ ਬੋਲੀ ਉਤੇ ਕੀ ਅਸਰ ਪਿਆ।

5. ਤੁਰਕੀ ਤੇ ਪੰਜਾਬੀ— ਸੱਤਵੀਂ, ਅੱਠਵੀਂ ਸਦੀ ਤੋਂ ਪੰਜਾਬ ਵਿਚ ਅਰਬੀ, ਤੁਰਕੀ ਤੇ ਈਰਾਨੀ ਮੁਸਲਮਾਨ ਆਉਣੇ ਸੁਰੂ ਹੋਏ। ਹਿੰਦ ਦੇ ਪਹਿਲੇ ਮੁਸਲਮ ਸ਼ਾਹੀ ਖਾਨਦਾਨ ਗੜਨਵੀ, ਗੌਰੀ, ਗੁਲਾਮ ਤੇ ਬਾਬਰ ਆਦਿ ਮੁਗਲਾਂ ਦੀ ਮਾਤ-ਬੋਲੀ ਮੱਧ ਏਜ਼ੀਆ ਦੀ ਤੁਰਕੀ ਜ਼ਬਾਨ ਸੀ ਪਰੰਤੁ ਮੁਸਲਮਾਨ ਹੋਣ ਦੇ ਨਾਤੇ ਅਰਬੀ ਇਨ੍ਹਾਂ ਦੀ ਮਜ਼ਬੀ ਜ਼ਬਾਨ ਤੇ ਫਾਰਸੀ ਇਕ ਤਰ੍ਹਾਂ ਦੀ ਸਾਹਿਤਕ ਜ਼ਬਾਨ ਸੀ। ਇਸ ਲਈ ਸਿਧੇ ਤਰੀਕੇ ਨਾਲ ਜਾਂ ਜ਼ਿਆਦਾ ਫਾਰਸੀ ਦੇ ਰਾਹੀਂ ਤੁਰਕੀ ਤੇ ਅਰਬੀ ਸ਼ਬਦ ਸਾਡੀਆਂ ਜ਼ਬਾਨਾਂ ਵਿਚ ਕਾਫ਼ੀ ਆਏ।

ਪੰਜਾਬੀ ਵਿਚ ਚਾਲ੍ਹ, ਇਹ ਸ਼ਬਦ ਤੁਰਕੀ ਦੇ ਹਨ—

ਉਰਦੂ (ਉੜ੍ਹੜ੍ਹ), ਅੱਲਮ ਗੱਲਮ, ਏਲਚੀ, ਸਈਸ, ਸਰਾਇ, ਨਿਪਾਹੀ, ਸੁਗਾਤ, ਸੰਦੂਕ, ਹਲਵਾ, ਕਲਗੀ, ਕਿਲਾ, ਕੁਲੀ, ਕੈਚੀ, ਕੋਤਲ, ਕੁਮਕ, ਗਲੀਚਾ, ਚਾਕੂ, ਚਿਕ, ਚੀਲ੍ਹ, ਤਗਾਰੀ, ਤਮਗਾ, ਤੁਪਕ, ਤੁਰਕ, ਤੁਪ, ਦਰੋਗਾ, ਬਜ਼ਾਰ, ਬਹਾਦਰ, ਬਖਸ਼ੀ, ਬਾਵਟਚੀ, ਬਾਰੂਦ, ਬੀਬੀ, ਬੇਗਮ, ਮੁਚੱਲਕਾ, ਮੋਹਰ, ਲਫੇਗਾ, ਲਾਸ਼, ਵਲਾਇਤ।

6. ਅਰਬੀ ਤੇ ਪੰਜਾਬੀ— ਅੰਗਰੀਜ਼ੀ ਦੀ ਮਜ਼ਬੀ ਚਵਾਨ ਹੈ, ਇਸ ਲਈ ਸਜ਼ਬੀ ਲਫਜ਼ ਆਉਣੇ ਤਾਂ ਨੁਦਰਤੀ ਗੱਲ ਸੀ ਤੇ ਫਾਰਸੀ ਰਾਹੋਂ ਹੋਰ ਵੀ ਕਾਫ਼ੀ ਸ਼ਬਦ ਆਏ।

ਇਸ ਤੋਂ ਇਲਾਵਾ ਥੋੜੀਆਂ ਦਾ ਇਹ ਵੀ ਖਿਆਲ ਹੈ ਕਿ ਜਦੋਂ ਅਰਥਾਂ ਨੇ ਸਪੇਨ ਤੇ ਪੁਰਤਗਾਲ ਉੱਤੇ ਕਬਜ਼ਾ ਕੀਤਾ, ਉਸ ਸਮੇਂ ਕਈ ਅਰਥੀ ਸ਼ਬਦ ਪੁਰਤਗਾਲੀਂ ਵਿਚ ਗਏ, ਫਿਰ 17ਵੀਂ, 18ਵੀਂ ਸਦੀ ਵਿਚ ਜਦੋਂ ਪੁਰਤਗਾਲੀ ਹਿੰਦ ਵਿਚ ਵਧਾਰ ਕਰਦੇ ਰਹੇ, ਉਸ ਸਮੇਂ ਉਨ੍ਹਾਂ ਰਾਹੀਂ ਵੀ ਕੁਝ ਅਰਥੀ ਸ਼ਬਦ ਇਥੇ ਆਏ। ਪਰੰਤੁ ਬਹੁਤੇਂ ਫਾਰਸੀ ਰਾਹੋਂ ਹੀ ਆਏ।

ਊੱਮਤ, ਉਮਰ, ਅਜੀਬ, ਅਮੀਰ, ਅਕਸ, ਅਕਲ, ਅਰਕ, ਅਰਰ, ਅਸਲ, ਅਹਿਮਕ, ਅੱਛੂ, ਅਸਾਮੀ, ਅਸਬਬ, ਆਖਰ, ਆਦਤ, ਆਫਤ, ਔਲਾਦ, ਇਸਤੀਫਾ, ਇਜਲਾਸ, ਇੱਜਤ, ਇਨਾਮ, ਇਮਾਰਤ, ਇਲਾਜ, ਈਮਾਨ, ਸ਼ਤਾਹ, ਸ਼ਰੀਅਤ, ਸਲਾਹ, ਸਲਾਮ, ਸ਼ਾਬਿਅਤ, ਸ਼ਰਬਤ, ਸੁਨਤ, ਸੁਰਤ, ਸਰਕ (ਸੜਕ), ਹਜ਼ਰਤ, ਹਜ਼ਰ, ਹਕੀਕਤ, ਹੱਦ, ਹਮਲਾ, ਹਮਾਮ, ਹਰਾਮ, ਹਵਾਲਾਤ, ਹਾਕਿਮ, ਹਾਲ, ਹਾਸ਼ੀਆ, ਹੁਕਮ, ਹੁੱਜਤ, ਹੈਵਾਨ, ਹੌਸਲਾ, ਕਸਮ, ਕਸਰ, ਕਸੂਰ, ਕਬਰ, ਕਮਾਲ, ਕਰਮਾਤ, ਕਾਇਦਾ, ਕਿਸਮਤ, ਕਿੱਸਾ, ਕਿਤਾਬ, ਕੀਮਤ, ਕੁਦਰਤ, ਖੜਕਤ, ਖਤ, ਖਬਰ, ਖਤਮ, ਖਰਾਬ, ਖਾਲਸਾ, ਖਿਆਲ, ਖਿਦਮਤ, ਖਾਲੀਬ, ਗੈਰਤ, ਜ਼ਾਤ, ਜ਼ਲੂਸ, ਜਠਾਬ, ਜਵਾਬ, ਜਲਾਦ, ਜ਼ਰੂਰਤ, ਜ਼ਾਲਮ, ਜਾਹਲ, ਜ਼ਿਜ਼ਮ, ਤਾਂਸ਼ਬ, ਤਹਸੀਲ, ਤਕਾਈਰ, ਤਤੀਆ, ਤਸਤਬਾ, ਤਮਾਮ, ਤਰਫ, ਤਰੋਂ ਵੀ, ਤਾਦਾਦ, ਤਾਰੀਖ, ਤੂਤੀ, ਤੇਰ, ਦਫਾ, ਦੀਂ, ਦੀਵਾਨ, ਢੁਨੀਆ, ਦੇਲਤ, ਨਹਰ, ਨਕਲ, ਨਤੀਜਾ, ਨਥੀ, ਨਸਖਾ, ਫ਼ਕੀਰ, ਫਿਦਾ, ਫਿਕਰ, ਫੈਸਲਾ, ਬਹਿਸ, ਬਾਬੀ, ਬਖ ਰ, ਮਜ਼ਬ, ਮਜ਼ਬੂਰ, ਮਜ਼ਮੂਨ, ਮਸ਼ਹੂਰ, ਮਤਲਬ, ਮਦਦ, ਮਰਜ਼ੀ, ਮ ਲੂਮ, ਮਾਲ, ਮਿਹਨਤ, ਮਿਸਾਲ, ਮੁਸ਼ਕਤ, ਮੁਸਾਫਰ, ਮੁਹੱਬਤ, ਮੁਦਦੀ, ਮੁਕੱਦਮਾ, ਮੁਲਕ, ਮੌਸਮ, ਮੌਕਾ, ਮੌਲਵੀ, ਯਤੀਮ, ਰਈਸਤ, ਰੱਬ, ਰਸੂਲ, ਰਕਾਬ, ਲਫਜ਼, ਲਡਾਵਾ, ਲਾਇਕ, ਵਹਿਮ, ਵਕੀਲ, ਵਾਰਿਸ ਆਦਿਕ।

7. ਫਾਰਸੀ ਤੇ ਪੰਜਾਬੀ—ਫਾਰਸੀ ਈਰਾਨ ਦੀ ਬੋਲੀ ਹੈ ਜੋ ਕਿ ਇਕ ਹਜ਼ਾਰ ਵਰ੍ਹੇ ਦੇ ਲਗਭਗ ਮੁਸਲਮਾਨਾਂ ਦੇ ਰਾਜਨੀਤਕ ਪ੍ਰਭਾਵ ਕਾਰਣ 11ਵੀਂ ਸਦੀ ਤੋਂ ਲੈਕੇ 19ਵੀਂ ਸਦੀ ਦੇ ਅੱਧ ਤਕ ਲਗਾਤਾਰ ਅਠ ਸੌ ਵਰ੍ਹੇ ਪੰਜਾਬ ਦੀ ਰਾਜ-ਭਾਸ਼ਾ ਚਲੀ ਆਈ। ਗਜ਼ਨਵੀ ਜਮਾਨੇ ਦਾ ਮਸ਼ਹੂਰ ਇਤਹਾਸਕਾਰ ‘ਬੋਕੀ’, ਲਾਹੌਰ ਤੇ ਗਜ਼ਨੀ—ਫਾਰਸੀ ਦੇ ਦੋ ਕੇਂਦਰ ਗਿਣਦਾ ਹੈ। ਉਸ ਸਮੇਂ ਲਾਹੌਰ ਵਿਚ ਕਾਫੀ ਫਾਰਸੀ ਕਵੀ ਸਨ।

ਮੁਸਲਮਾਨੀ ਕਾਲ ਤੋਂ ਦੋਰ ਦਿਰ-ਪਹਿਲਾਂ ਵੀ ਪੰਜਾਬ ਦਾ ਈਰਾਨ ਨਾਲ ਸਬੰਧ ਪਿਆ, 6ਵੀਂ ਦੀ, *ਪੁਰਬ ਸਦੀ ਤੋਂ ਚੌਬੀ ਈ. ਪੁਰਬ ਸਦੀ ਤਕ ਅੱਧ ਕੁ ਪੰਜਾਬ ਈਰਾਨੀਆਂ ਦੇ ਅਧੀਨ ਰਿਹਾ। ਇਸ ਸਮੇਂ ਵੀ ਪੁਰਾਣੀ ਫਾਰਸੀ ਦੇ ਕਈ ਸ਼ਬਦ ਸ਼ਾਡੀਆਂ ਬੋਲੀਆਂ ਵਿਚ ਆਏ। ਵਿਦਵਾਨਾਂ ਅਥੋਕੀ ਸਿਲਾਲੇਖਾਂ ਵਿਚ ਕਈ ਸ਼ਬਦ ਲੱਭੇ ਹਨ, ਜਿਵੇਂ—ਨਿਪਸਤਾ (ਨਿਵਸਤਾ), ਦਿਪੀ (ਲਿਪੀ), ਅਸਵਾਰੀ, ਛਵੂਪ (ਛਵੂਪਤੀ, ਹਾਕਮ) ਆਦਿ।†

ਮੁਸਲਮਾਨੀ ਜਮਾਨੇ ਦੇ ਲੰਮੇ ਦੌਰ ਵਿਚ ਫਾਰਸੀ ਦਾ ਭਰਪੂਰ ਪ੍ਰਭਾਵ ਪਿਆ। ਇਸ ਪ੍ਰਭਾਵ ਦਾ ਇਕ ਪੱਕਾ ਸਿਟਾ ਇਹ ਵੀ ਹੋਇਆ ਕਿ ਇਕ ਨਵੀਂ ਜ਼ਬਾਨ ‘ਉਰਦੂ’ ਫਜ਼ੂਦ ਵਿਚ ਆਈ। ਜਿਵੇਂ ਸਰਕਾਰੀ ਦਫਤਰਾਂ ਵਿਚ ਨਿਤ ਪੈਂਦੇ ਕਾਰ ਵਿਹਾਰਾਂ, ਪੀਰਾਂ ਫ਼ਕੀਰਾਂ ਦੇ ਮੇਲ ਮਿਲਾਇਆ ਤੇ ਰਸੀਲੀ ਸ਼ਾਇਰੀ ਨੇ ਲੋਕਾਂ ਵਿਚ ਫਾਰਸੀ ਨੂੰ ਆਮ ਪ੍ਰਚਲਤ ਕੀਤਾ ਉਥੇ ਖਾਸ ਕਰਕੇ ਇਸਲਾਮੀ ਤਬਲੀਗ ਨੇ ਫਾਰਸੀ ਦਾ ਘੇਰਾ ਬਾਹੁਤ ਚੌਕਾ ਕੀਤਾ। ਮੁਗਲ ਜਮਾਨੇ ਵਿਚ ਅਕਬਰ

ਸਮੇਂ ਰਾਜਾ ਟੋਡਰ ਮੱਲ ਦੀ ਨਿਗਰਾਨੀ ਹੋਣ ਮਹਿਬਮਾ ਮਾਲ ਦਾ ਸਾਰਾ ਕੰਮ ਫਾਰਸੀ ਵਿਚ ਹੋਣਾ ਸੁਰੂ ਹੋਇਆ। ਇਸ ਗੱਲ ਨੇ ਫਾਰਸੀ ਨੂੰ ਜਨ-ਸਾਧਾਰਣ ਵਿਚ ਹੋਰ ਫੈਲਾਇਆ।

ਲੋਕ ਨੌਕਰੀਆਂ ਲਈ ਥਾਂ ਥਾਂ ਫਾਰਸੀ ਸਿਖਣ ਲਗੇ। ਮਸੀਤਾਂ ਮਦਰੱਸਿਆਂ ਵਿਚ ਤਮਾਮ ਹਿੰਦੂ ਮੁਸਲਮਾਨ ਫਾਰਸੀ ਰਾਹੀਂ ਹੀ ਮੁਢਲੀ ਵਿਦਿਆ ਪ੍ਰਾਪਤ ਕਰਦੇ ਸਨ। ਮੁਗਲ ਰਾਜ ਤੋਂ ਬਾਅਦ ਮੁਗਲ ਸਿੰਘ ਦੇ ਰਾਜ ਸਮੇਂ ਵੀ ਪੰਜਾਬ ਵਿਚ ਫਾਰਸੀ ਨੂੰ ਇਲਮੀ ਤੇ ਦਰਬਾਰੀ ਜ਼ਬਾਨ ਹੋਣ ਦਾ ਮਾਣ ਮਿਲਿਆ ਰਿਹਾ। ਇਤਨੇ ਲੰਮੇ ਅਰਸੇ ਵਿਚ ਕਾਫੀ ਫਾਰਸੀ ਸਬਦਾਵਲੀ ਦਾ ਪੰਜਾਬੀ ਵਿਚ ਰਚਿਤ ਜਾਣਾ ਕੋਈ ਗੈਰ ਕੁਦਰਤੀ ਘਟਨਾ ਨਹੀਂ। ਕਈ ਚੀਜ਼ਾਂ, ਕਈ ਹੁਠਰੇ ਤੇ ਕਈ ਕੰਮ ਮੁਸਲਮਾਨਾਂ ਟਾਲ ਆਏ, ਉਨ੍ਹਾਂ ਦੇ ਨਾਂ ਤਾਂ ਨਾਲ ਆਉਣੇ ਜ਼ਰੂਰੀ ਸਨ। ਡਾਕ ਚੈਟਰਜ਼ੀ ਨੇ ਬੰਗਾਲੀ ਵਿਚ ਢਾਈ ਹਜ਼ਾਰ ਫਾਰਸੀ ਸਬਦ ਹੋਣ ਦਾ ਅਨੁਮਾਨ ਲਿਆਇਆ ਹੈ। ਮੇਰਾ ਖਿਆਲ ਹੈ ਪੰਜਾਬੀ ਵਿਚ ਵੀ ਇਹ ਗਿਣਤੀ ਤਿਨ ਹਜ਼ਾਰ ਤੋਂ ਘਟ ਨਹੀਂ ਹੋਵੇਗੀ।

ਕਈ ਵਿਦਵਾਨਾਂ ਦਾ ਵਿਚਾਰ ਹੈ ਕਿ ਪਹਿਲੇ ਪਹਿਲ ਜੱਦੋਂ ਦੇ ਕੌਮਾਂ ਮਿਲਦੀਆਂ ਹਨ, ਤਾਂ ਉਲਥਈ ਸ਼ਬਦ-ਜੋੜੇ (Translation Compound) ਚਲਦੇ ਹਨ। ਫਾਰਸੀ ਤੇ ਪੰਜਾਬੀ ਬੋਲਣਹਾਰਿਆਂ ਦੇ ਮੇਲ ਸਮੇਂ ਵੀ ਇਹੋ ਗੱਲ ਹੋਈ ਜੇਹਾ ਕਿ ਇਨ੍ਹਾਂ ਜੱਤੁੱਤਾਂ ਤੋਂ ਪ੍ਰਗਟ ਹੈ। ਇਨ੍ਹਾਂ ਵਿਚ ਇਕ ਫਾਰਸੀ ਸ਼ਬਦ ਹੈ ਤੇ ਇਕ ਦੇਸੀ ਜਿਵੇਂ-ਖੜਕ ਪੱਤਰ, ਖਬਰ ਸੁਰਤ, ਧਨ ਦੋਲਤ, ਵਿਆਹ ਸ਼ਾਦੀ, ਅਨੰਦ ਖੜੀ, ਖੇਲ ਤਮਾਸਾ, ਸਾਗ ਸਤੜੀ, ਲੱਜਿਆਂ ਸਤਮ, ਹੱਟ ਬਾਜ਼ਾਰ, ਲਾਉ ਲਸ਼ਕਰ, ਗਲੀ ਕੁੜਾ, ਮੂੰਹ ਜ਼ਗਨੀ, ਵਾੜੀ ਬਾਂਗੀਚਾ, ਕਾਲਾ ਮਿਆਹ, ਲਾਲ ਸੁਰਤ ਆਦਿਕ।

ਪਰ ਮੇਰੇ ਖਿਆਲ ਵਿਚ ਇਹ ਜੱਤੁੱਤ ਸ਼ਬਦ ਮਨੁੱਖ ਦੀ ਉਸ ਰੂਚੀ ਦਾ ਸਿਟਾ ਹਨ ਜਿਸ ਰਾਹੀਂ ਉਹ ਸੰਜ-ਸੁਭਾ ਨਿਰਾਬਕ ਜਾਂ ਸਾਰਬਕ ਵਾਧੂ ਸ਼ਬਦ ਲਗਾ ਕੇ 'ਆਦਿਕ' ਜਾਂ 'ਵਕੋਰਾ' ਦਾ ਭਾਵ ਪਟਗਟ ਕਰਦਾ ਹੈ ਜਿਵੇਂ ਜਲ ਪਾਣੀ, ਰੋਟੀ ਰਾਟੀ; ਸੰਭਵ ਹੈ ਰੂਝ ਉਲਥਈ ਜੱਤੇ ਵੀ ਹੋਣ।

ਫਾਰਸੀ ਅਸਰ ਨਾਲ ਕਈ ਨਵੀਆਂ ਪੁਨੀਆਂ ਦਾ ਵੀ ਪੰਜਾਬੀ ਵਿਚ ਪ੍ਰਵੇਸ਼ ਹੋਇਆ - ਜ਼, ਸ, ਖ, ਗ, ਙ। ਇਨ੍ਹਾਂ ਵਿਚੋਂ 'ਸ' ਭਾਵੇਂ ਸੰਸਕ੍ਰਿਤ ਵਿਚ ਤਾਂ ਸੀ ਪਰ ਪੰਜਾਬੀ ਵਿਚ ਇਹ 'ਆਵਾਜ਼ ਵਰਤੀ ਨਹੀਂ' ਜਾਂਦੀ ਸੀ। ਫਾਰਸੀ ਅਸਰ ਨੇ ਸ ਤੇ ਜ ਦੀ ਵਰਤੋਂ ਆਮ ਚਲਾਈ। ਕਈ ਸੱਜਣਾਂ ਅਣਜਾਣਪੁਣੇ ਵਿਚ ਇਹ ਰਾਇ ਜ਼ਹਰ ਕੀਤੀ ਹੈ ਕਿ ਫਾਰਸੀ ਕ੍ਰਿਆਵੀ ਬਣਤਰ ਦਾ ਵੀ ਪੰਜਾਬੀ ਉਤੇ ਅਸਰ ਪਿਆ, ਜਿਵੇਂ ਲਹਿੰਦੀ ਵਿਚ ਭਵਿਚਿਮ, ਬੀਚਿਮ। ਪਰ ਇਹ ਭੁੱਲ ਹੈ, ਅਜਲ ਗੱਲ ਇਹ ਹੈ ਕਿ ਸੰਸਕ੍ਰਿਤ, ਪ੍ਰਾਕ੍ਰਿਤ ਵਿਚ ਵੀ ਉਤਮ ਪੁਰਸ਼ ਦਾ ਰਿੰਨ੍ਹ 'ਮਿ' ਮੌਜੂਦ ਹੈ, ਜਿਵੇਂ ਗਥਾਮਿ-ਮੈਂ ਜਾਂਦਾ ਹਾਂ, ਭਵਾਮਿ, ਇਛਾਮਿ, 'ਇਹ 'ਮਿ' ਲਹਿੰਦੀ ਪੰਜਾਬੀ ਵਿਚ ਕਾਇਮ ਹੈ, ਇਹ ਕਾਰਸ਼ੀ ਵਲੋਂ ਨਹੀਂ ਆਇਆ। ਇਵੇਂ ਜਿਵੇਂ ਇਕ ਹੋਰ ਸਜਣ ਲਿਖਦੇ ਹਨ ਕਿ 'ਆ' ਲਾਕੇ ਬਹੁ ਵਰਚਨ ਬਣਾਉਣ ਦੀ ਗੋਤ ਵੀ ਪੰਜਾਬੀ ਵਿਚ ਫਾਰਸੀ ਤੋਂ ਆਈ, ਇਹ ਵੀ ਗ਼ਾਤਤ ਹੈ। ਪੰਜਾਬੀ ਦਾ ਪਿੱਛਾ ਜਾਣਨਹੁਾਰੇ ਇਹ ਗੱਲ ਦੰਗੀ ਤੁਹਾਂ ਸਮਝਦੇ ਹਨ ਕਿ ਸੰਸਕ੍ਰਿਤ ਪ੍ਰਾਕ੍ਰਿਤ ਵਿਚ 'ਆਨ' ਜਾਂ 'ਆਮ੍' ਪ੍ਰਤੀਜਨ ਲਗ ਕੇ ਬਹੁਵਰਚਨ ਬਣ ਜਾਂਦਾ ਹੈ ਜਿਵੇਂ ਪ੍ਰਤ੍ਰਾਨ,

ਪ੍ਰਤਾਣਾਂ, ਇਸੇ ਅਨੁਭਾਵ ਦੀ ਪੰਜਾਬੀ ਵਿਚ ਬਿਦੀ ਬਣ ਕੇ ਪੈਂਤਰਾ' ਬਣ ਗਿਆ ਹੈ, ਇਹ ਦਾਰੀ ਅਸਰ ਨਹੀਂ; ਹਾਂ ਪੰਜਾਬ ਵਿਚ ਫ਼ਰਜੀ ਦੇ ਅਗੋਤਰ ਪਿਛੇਤਰ ਕਾਫ਼ੀ ਚਾਲੂ ਹੋਏ ਹਨ—ਬੁ, ਲਾ, ਟ, ਗਰ, ਆਦਿ।

ਹੁਣ ਅਸੀਂ ਕੁਝ ਫ਼ਾਰਸੀ ਸ਼ਬਦ ਦਿੰਦੇ ਹਾਂ ਜੋ ਪੰਜਾਬੀ ਵਿਚ ਘੁਲ ਮਿਲ ਗਏ ਹਨ, ਇਨ੍ਹਾਂ ਵਿਚ ਜ਼ਥੀ ਤਤਕਾਮ ਹਨ ਤੇ ਕਈ ਤਦਰੜਾ।

ਉਮੀਦ, ਅਵਾਰਾ, ਆਵਾਜ਼, ਅਨਾਰ, ਅਫਸੋਸ, ਆਤਸ਼ਬਾਜ਼ੀ, ਆਰਾਮ, ਆਮਦਨੀ, ਇਜ਼ਾਇ, ਸ਼ਤਾਬੀ, ਸੁਕਾਰ, ਸਰਦਾਰ, ਸ਼ਿਕਾਤ, ਸਿਰੋਪ, ਸਿਤਾਰ, ਸੇਬ, ਹਜ਼ਾਰ, ਹਿੰਦ, ਰਸਾਤ, ਕਮੀਸ, ਕਾਰੀਗਰ, ਕੁਤੱਤੀ, ਕੁਚਾ, ਖਰੀਦ, ਖਾਕ, ਖਾਲਸਾ, ਖੁਦਾ; ਖੁਬ, ਗਰਦ, ਗਵਾਹ, ਗਰਮ, ਗ੍ਰਿਡਤਾਰ, ਗੁਲੂਬੰਦ, ਗੁਲਾਬ, ਗੋਸ਼ਤ, ਚਰਖਾ, ਚਾਦਰ, ਚਾਬਕ, ਚਿਲਮ, ਜ਼ਬਾਨ, ਜਾਫੂਗਰ ਜਿਗਰ, ਜ਼ਿਮੀਕ, ਜਾਗੀਰ, ਜ਼ਿਦਗੀ, ਜੁਰਮਾਨਾ, ਜੋਸ਼, ਜੰਗ, ਤਸਤੀ, ਤਨਖਾਹ, ਤਹਿਮਤ, ਤਖਤ, ਤਾਜ਼ਾ, ਤੀਜ, ਤੇਜ਼, ਤੇਸਾ, ਦਰਬਾਰ, ਦਾਦ, ਦਰਿਆ, ਦਸਤਾਰ, ਦਸਤੂਰ, ਦਲਾਲ, ਦਿਲ, ਦਿਮਾਗ, ਦੀਦਾ, ਦੀਵਾਰ, ਦੁਕਾਨ, ਦੋਸਤ, ਦੰਗਲ, ਨਸਾਰ, ਨਜ਼ਟੀਕ, ਨਪਰਦ, ਨਿਜ਼ਾਮ, ਨੌਬਤ, ਨੌਜਾਨ, ਪਰਹੇਜ਼, ਪਰਜਾ, ਪਲੀਤ, ਪਾਜ਼ਮਾ, ਪੁਰਜਾ, ਪੇਸ਼ਾ, ਪੈਮ ਨਾ, ਪੈਗਿਬਰ, ਫੁਰਮਾਨ, ਬਚਾਸ, ਬਹਾਦ, ਬਰਾਬਰ, ਬਚੁੰਬੰਦ, ਬੀਮਾਰ, ਬੁਲਬੁਲ, ਬੇਹੁਦਾ, ਮਾਤ, ਮਜ਼ਦੂਰ; ਮਾਲਸ, ਮੁਫਤ, ਮੁਰਗਾ, ਮੁਨੌਕਾ, ਮੰਰਚਾ, ਮੋਹਰਾਕਸੀ, ਯਾਦ, ਯਾਰ, ਰਾਹ, ਰੁਮਾਲ, ਰੇਗਨ, ਰੋਜ਼ਾ, ਲਸ਼ਕਰ ਆਦਿ।

8. ਪਸ਼ਤੋ ਤੇ ਪੰਜਾਬੀ—ਪਸ਼ਤੋ ਸੂਬਾ ਸਰਹੱਦ ਤੇ ਅਫਗਾਨਿਸਤਾਨ ਵਿਚ ਵਸਏ ਪਠਾਣਾਂ ਦੀ ਜ਼ਬਾਨ ਹੈ ਜੋ ਕਿ ਪੰਜਾਬੀ ਦੀ ਗੁਆਂਢਣ ਹੈ। ਚੁੱਕਿ ਲਗਾਤਾਰ ਸੱਤ ਅੱਠ ਸੌ ਵਰ੍ਹੇ ਤੋਂ ਇਸ ਪਾਸੇ ਵਲੋਂ ਹੀ ਪੰਜਾਬ ਤੇ ਬਾਕੀ ਹਿੰਦ ਉਤੇ ਮੁਸਲਮਾਨੀ ਪ੍ਰਗਾਵ ਪੈਂਦਾ ਰਿਹਾ ਇਸ ਲਈ ਪਠਾਣਾਂ ਦੀ ਇਸ ਚਿਰੋਕਾਲੀ ਆਵਾਜ਼ਾਈ ਨੇ ਪੰਜਾਬੀ ਉਤੇ ਕੁਝ ਕੁਝ ਅਸਰ ਪਾਇਆ। ਪ੍ਰੇਸ਼ਨੀਆਂ ਸੀਤਾ ਰਾਮ ਬਾਹਰੀ ਦੇ ਮਤ ਅਨੁਸਾਰ ਸ, ਖ, ਤੇ ਜ਼ ਆਦਿ ਦੀਆਂ ਆਵਾਜ਼ਾਂ ਇਸੇ ਅਸਰ ਦਾ ਸਿਟਾ ਹਨ।

ਗੈਰੀ, ਲੋਧੀ ਤੇ ਸੂਰੀ ਖਾਨਦਾਨ ਦੇ ਬਾਦਸ਼ਾਹ ਪਠਾਣ ਹੀ ਸਨ ਪਰ ਇਨ੍ਹਾਂ ਦੇ ਰਾਜ ਸਮੇਂ ਫ਼ਾਰਜੀ ਹੀ ਰਾਜ-ਭਾਸ਼ਾ ਰਹੀ ਜੋ ਕਿ ਅੰਤਰ-ਪ੍ਰਾਤੀ ਤੇ ਅੰਦਰ-ਏਸੀ ਮਹੱਤਤਾ ਰਖਦੀ ਸੀ। ਫੌਜ਼ ਵਿਚ ਤੇ ਬਾਕੀ ਨੌਕਰੀਆਂ ਵਿਚ ਪਠਾਣਾਂ ਦਾ ਕਾਫ਼ੀ ਜ਼ੋਰ ਰਿਹਾ, ਫਿਰ ਕਾਫ਼ੀ ਪਠਾਣ ਖਾਨਦਾਨ ਜਾਗੀਰਾਂ ਮਿਲ ਜਾਣ ਕਾਰਣ ਇਧਰ ਹੀ ਵਜ ਗਏ। ਬਾਦ ਵਿਚ ਅਹਿਮਦ ਸ਼ਾਹ ਅਬਦਾਲੀ ਦੇ ਹੱਲਿਆਂ ਵੇਲੇ ਤੇ ਮ: ਲਣਜ਼ੀਤ ਸਿੰਘ ਦੇ ਰਾਜ ਸਮੇਂ ਪੰਜਾਬੀਆਂ ਦਾ ਪਠਾਣਾਂ ਨਾਲ ਤੜੜਾ ਵਾਹ ਪਿਆ। ਪਰ ਰਾਜ-ਭਾਸ਼ਾ ਫ਼ਾਰਜੀ ਹੋਣ ਕਰਕੇ ਵਾਰਤਾਲਾਪ ਦਾ ਮਾਧਿਅਮ ਜ਼ਿਆਦਾ ਇਹੋ ਹੀ ਸੀ। ਫਿਰ ਪਸ਼ਤੋ ਦੀ ਸਹਿਤਕ ਜਾਂ ਕੋਈ ਮਜ਼ਬੂਦੀ ਮਹੱਤਤਾ ਵੀ ਨਹੀਂ ਸੀ, ਇਸ ਲਈ ਇਸ ਦੇ ਸ਼ਬਦ ਨਹੀਂ ਮਾਤਰ ਆਏ। ਕੁਝ ਸ਼ਬਦ—

ਐਟੀ, ਹਿੜਕੀ, ਹੀਜ਼ਜ਼ਾ, ਕੁੰਬਾ, ਗਿਲਜਾ, ਗੁਆਂਢੀ, ਗਿੱਟਾ, ਚਣਾ, ਚੱਡਾ, ਪਠਾਣ, ਪੀੜ੍ਹਾ, ਮਾੜੀ (ਮਹਲ), ਮੂੜੀ, ਰੰਬੀ, ਲੁੜੀ, ਆਦਿ।

9. ਸਾਧੂ-ਭਾਸ਼ਾ ਤੇ ਪੰਜਾਬੀ—ਸਾਧੂ-ਭਾਸ਼ਾ ਜਾਂ 'ਸਾਧੂਕੜੀ' ਉਹ ਸਾਂਝੀ ਹਿੰਦੁਸਤਾਨੀ ਜ਼ਬਾਨ ਸੀ, ਜੋ ਹਿੰਦ ਭਰ ਦੇ ਸਾਧੂਆਂ, ਭਗਤਾਂ ਜੋਗੀਆਂ, ਸਿਧਾਂ ਨਾਥਾਂ ਤੇ ਪੀਰਾਂ ਫ਼ਕੀਰਾਂ ਵਿਚ ਵਰਤੀ ਸਮਝੀ ਜਾਂਦੀ ਸੀ। ਇਸ ਦਾ 10ਵੀਂ ਤੋਂ 16ਵੀਂ ਸਦੀ ਤਕ ਚੋਰ ਰਿਹਾ।

ਭਾਵੇਂ ਇਸ ਸਮੇਂ ਰਾਜ-ਭਾਸ਼ਾ ਫਾਰਸੀ ਸੀ ਪਰ ਆਖਰ ਤਾਂ ਉਹ ਬਿਦੇਸੀ ਜ਼ਬਾਨ ਹੀ ਸੀ। ਇਸ ਲਈ ਸੰਤਾਂ ਸਾਧੂਆਂ ਦੀ ਬਦੋਲਤ ਟਿਕ ਨਾਲੋਂ ਸੰਤ ਭਾਖਾਂ ਵਜੂਦ ਵਿਚ ਆਈ ਜਿਸ ਰਾਹੀਂ ਉਹ ਲੋਕਾਂ ਨੂੰ ਆਪਣੇ ਧਾਰਮਕ ਉਪਦੇਸ਼ ਸਮਝਾਉਂ ਦੇ ਸਨ।

ਇਨ੍ਹਾਂ ਸੰਤਾਂ ਸਾਧਾਂ ਵਿਚ ਜ਼ਿਆਦਾ ਪ੍ਰਾਨਤਾ ਜੋਗੀਆਂ ਜਾ ਸਿੱਧਾਂ ਨੂੰ ਹੀ ਪ੍ਰਾਪਤ ਸੀ ਅਤੇ, ਇਹ ਲੋਕ ਵੀ ਜ਼ਿਆਦਾਤਰ ਪੰਜਾਬ ਦੇ ਜੰਜੇ ਜਾਏ ਸਨ। ਗੋਰਖ ਨਾਥ, ਮਛੰਦਰ ਨਾਥ, ਚਰਪਟ ਨਾਥ, ਚੌਰੀਗੀ ਨਾਥ, ਬਾਬਾ ਰਤਨ ਆਦਿ ਇਹ ਸਭ ਪੰਜਾਬ ਦੇ ਹੀ ਮੁਖੀਏ ਜੋਗੀ ਸਨ। ਇਨ੍ਹਾਂ ਦੀ ਕਿਰਪਾ ਨਾਲ ਜਿਥੇ 'ਸਾਧ-ਭਾਸ਼ਾ' ਵਿਚ ਪੰਜਾਬੀ ਦਾ ਭਰਪੂਰ ਪ੍ਰਕਾਵ ਪਿਆ ਉਥੇ ਮੁੜਕੇ ਇਸ ਸਾਧ ਭਾਸ਼ਾ ਰਾਹੀਂ ਪੰਜਾਬੀ ਸੰਤ-ਸਾਹੰਤ ਵਿਚ ਢੇਰ ਧਾਰਮਿਕ ਸ਼ਬਦਾਵਲੀ ਆਈ ਜੋ ਕਿ ਗੁਰੂਆਂ ਦੀ ਬਾਣੀ ਤੇ ਭਾਈ ਗੁਰਦਾਸ ਜੀ ਦੀ ਪੰਜਾਬੀ ਰਚਨਾ ਤੋਂ ਪਰਤੱਖ ਜਾਹਰ ਹੈ। ਇਸ ਤੋਂ ਬਾਦ ਵਿਚ ਲਿਖੀਆਂ ਗਈਆਂ ਪੰਜਾਬੀ ਵਾਰਤਕ ਰਚਨਾਵਾਂ ਤੇ ਟੀਕਿਆਂ ਵਿਚ ਵੀ ਸਾਧ-ਭਾਸ਼ਾ ਦਾ ਗਹਿਰਾ ਅਸੰਤ ਦਿਖਾਈ ਦੇਂਦਾ ਹੈ।

ਸਾਧ-ਭਾਸ਼ਾ ਦਰਸ਼ਾਵ ਹਿੰਦੁਸਤਾਨ ਦੀ ਸਰੇਸ਼ਟ ਸਾਂਝੀ ਭਾਸ਼ਾ ਸੀ, ਜਿਸ ਨੇ ਹਰ ਪ੍ਰਾਤ ਦੀ ਬੋਲੀ ਨੂੰ ਪ੍ਰਕਾਵਤ ਕੀਤਾ ਪਰ ਇਹ ਪ੍ਰਕਾਵ ਜ਼ਿਆਦਾ ਧਾਰਮਿਕ ਰੰਗ ਦਾ ਹੀ ਸੀ। ਪੰਜਾਬੀ ਵਿਚ ਵੀ ਬਹੁਤੀ ਧਾਰਮਿਕ ਸ਼ਬਦਾਵਲੀ ਇਸੇ ਰਾਹੋਂ ਆਈ। ਸਨ ਇਹ ਜ਼ਿਆਦਾ ਸੰਸਕ੍ਰਿਤ ਸ਼ਬਦ ਹੀ —

ਅਨਹਦ, ਅਨਦ ਬਿਨੋਦ, ਆਦੇਸ, ਆਦਿ ਪੁਰਖ; ਅਮ੍ਰਿਤਪਾਰਾ, ਉਨਮਨ, ਓਅੰਕਾਰ; ਉਤਪੋਤ; ਅਗਮ ਅਗੋਚਰ; ਅਜਪਾ ਜਾਪ, ਅਲੋਪ, ਆਤਮਗਿਆਨ, ਆਵਾਗੋਣ; ਆਸਾ ਮਨਸਾ; ਇੜਾ ਪਿੰਗਲਾ; ਸੁਖਮਨਾ; ਸਕਾਰਥ; ਸਹਿਜ; ਸਥਦ ਸੁਰਤਿ, ਸਨਮੁਖ; ਸਾਧਸੰਗਤ, ਸਿਧਾਸਣ, ਕਿੰਗਰੀ, ਖਟ ਚੱਕ੍ਰ, ਗਿਆਨ ਪਿਆਨ, ਗੁਰੂ, ਗੁਰਮੁਖ, ਗੁਰਮਤਿ, ਘਟ ਘਟ, ਚਰਣ ਕਮਲ, ਚਾਰ ਵਰਨ, ਜੁਗ ਜੁਗ, ਠਾਕਰ, ਡੇਂਡੇ, ਤ੍ਰਿਕੁਟੀ, ਤੁਰੀਆ ਪਦ, ਤ੍ਰੈਗੁਣ, ਨਾਦ ਵੇਦ, ਨਵਨਿਧਿ, ਨਿਹਰਲ, ਨਿਰਗੁਣ ਸਰਗੁਣ, ਪਰਮ ਪਦ, ਪਰਮ ਹੰਸ, ਪਰਮਾਰਥ, ਪਿਰਮ ਪਿਆਲਾ ਪੁਰਾਨ ਕੁਰਾਨ, ਪੰਥ, ਬੁਹਿਮ ਗਿਆਨ, ਭਗਤ ਵਛਲ. ਭਵ ਸਾਗਰ, ਭਾਉ ਭਗਤਿ, ਮੁਲਮੰਤ੍ਰ, ਰਕਤ ਬਿੰਦ, ਰਾਮ ਰਹੀਮ, ਰਹਿਰਾਸ, ਰਿਧਸਿਧਿ, ਲਿਵਲੀਨ, ਵਿਸਮਾਦ, ਵੇਦ ਕਿਤੇਬ ਆਦਿ।

10. ਬਿੜ੍ਜ-ਭਾਸ਼ਾ ਤੇ ਪੰਜਾਬੀ—ਡ: ਧੀਰੋਦਰ ਵਰਮਾ ਦੇ ਲਿਖਣ ਅਨੁਸਾਰ ਮਥਰਾ, ਅਲੀਗੜ੍ਹ, ਆਗਰਾ ਤੇ ਪੱਲਪੁਰ ਦੇ ਇਲਾਕੇ ਦੀ ਬੋਲੀ ਬਿੜ੍ਜ ਹੈ, ਜੋ ਕਿ ਸੋਲ੍ਹਵੀਂ ਸਦੀ ਵਿਚ ਕਿਸ਼ਣ-ਭਗਤਾਂ ਦੀ ਸੇਹਰਵਾਨੀ ਨਾਲ ਸਹਿਤਕ ਜ਼ਬਾਨ ਬਣਕੇ 'ਬਿੜ੍ਜ ਭਾਸ਼ਾ' ਅਖਵਾਈ। 'ਬਿੜ੍ਜ' ਦਾ ਲਫਜ਼ੀ ਮਾਅਨਾ ਘੁੰਮਣਾ ਹੈ, ਇਸ ਧਰਤੀ ਵਿਚ ਚੁੰਕਿ ਕਿਸ਼ਣ ਜੀ ਗਉਂਅਆਂ ਚਾਰਦੇ ਘੁੰਮਦੇ ਰਹੇ, ਇਨ ਲਈ ਇਹ 'ਬਿੜ੍ਜ ਭੂਮੀ' ਕਹਾਉਂਦੀ ਹੈ ਤੇ ਮਥਰਾ ਇਸ ਦਾ ਕੇਂਦਰ ਹੈ।

ਹਿੰਦ ਵਿਚ ਨਿਰਗੁਣਵਾਦੀ ਸੰਪ੍ਰਦਾ ਦੇ ਅਸਫਲ ਹੋ ਜਾਣ ਕਾਰਣ ਸਰਗੁਣ ਉਪਾਸਨਾ ਦੀ ਗੀਤ ਚਲੀ, ਜਿਸ ਵਿਚ ਜੇ ਦੇਵ, ਨਿੰਬਾਰਕ, ਚੇਤੰਨ ਪ੍ਰਕੁਤੇ ਵੱਲਭਾਚਾਰਜ ਆਦਿਕ ਭਗਤਾਂ ਲੋਕਾਂ ਨੂੰ ਕਿਸ਼ਣ ਭਗਤੀ ਦਿੜ੍ਹਾਈ। ਰਾਮਾਨੰਦ ਤੇ ਵੱਲਭਾਚਾਰਜ ਦੇ ਉਪਦੇਸ਼ਾਂ ਨੇ ਬਿੜ੍ਜ ਭਾਸ਼ਾ ਦੇ ਸਾਹਿਤ ਦੀਆਂ ਬੁਨਿਆਦੀ ਰਖੀਆਂ। ਵੱਲਭਾਚਾਰਜ (1535-1587 ਵਿ.) ਨੇ ਭਾਵੇਂ ਆਪ

ਡਾ. ਪੀਤੰਬਰ ਦੱਤ ਬਨਬਵਾਲ ਲਿਖਦੇ ਹਨ, 'ਕੁਝ ਸਮਾਲੋਚਕਾਂ ਵਾਂਕ ਇਸ ਉਪੇ ਰਾਜਸਥਾਨੀ ਤੇ ਪੰਜਾਬੀ ਦਾ ਪ੍ਰਕਾਵ ਪਰਵਾਣ ਕਰ ਲੈਣ ਦੀ ਥਾਂ ਇਹ ਠੀਕ ਹੋਵੇਗਾ ਕਿ ਇਨ੍ਹਾਂ ਦੀ ਬੋਲੀ ਨੂੰ ਉਸ ਸਮੇਂ ਦੀ ਪ੍ਰਚਲਤ 'ਸਾਧਕੜੀ ਭਾਸ਼ਾ' ਮੰਨ ਲਿਆ ਜਾਵੇ।'

ਕਵਿਤਾ ਤੋਂ ਨਹੀਂ ਲਿਖੀ ਪਰੰਤੁ ਉਨ੍ਹਾਂ ਦੇ ਪ੍ਰਤਰ ਵਿਠਲ ਨਾਥ ਨ ਅਸੁ ਛਾਪ (ਅੱਠ ਮਸ਼ਹੂਰ ਕਵੀ-ਸੂਰਦਾਸ, ਕੁਭਨਦਾਸ, ਪਰਮਾਨੰਦ ਦਾਸ, ਕ੍ਰਿਸ਼ਣ ਦਾਸ, ਗੋਬਿੰਦ ਸੁਆਮੀ, ਨੰਦ ਦਾਸ, ਛੀਤ ਸੁਆਮੀ, ਤੇ ਚਤੁਰ ਭੁਜ ਦਾਸ) ਬਾਪ ਕੇ ਸਾਹਿਤ ਰਚਨਾ ਲਈ ਉਤਸ਼ਾਹ ਪੈਦਾ ਕੀਤਾ। ਬਿਜ਼ ਭਾਸ਼ਾ ਦਾ ਸਾਹਿਤ ਜ਼ਿਆਦਾ ਸਿੰਗਾਰ ਰਮ ਭਰਿਆ ਹੈ, ਸੂਰਦਾਸ ਨੇ ਇਸ ਦੀ ਬੁਨਿਆਦ ਰਖੀ ਪਰ ਇਨ੍ਹਾਂ ਦਾ ਸਿੰਗਾਰ ਭਗਤੀ-ਭਰਪੂਰ ਹੈ। ਇਸ ਤੋਂ ਪਿਛੋਂ ਕਵੀ ਕੇਸਵਦਾਸ ਨੇ 'ਰਸਿਕ ਪ੍ਰਿਨਾ' ਤੇ 'ਕਵੀ ਪ੍ਰਿਯਾ' ਜੇਹੀਆਂ ਕਿਤਾਬਾਂ ਲਿਖਕੇ ਸਿੰਗਾਰ ਦੀ ਨੌ ਵਗਾਈ। ਦਰਅਸਲ ਬਿਜ਼-ਭਾਸ਼ਾ ਦਾ ਸਾਰਾ ਸ ਹਿਤ ਰਾਧਾ ਕ੍ਰਿਸ਼ਣ ਦੇ ਪ੍ਰੇਮ ਦੀ ਬੰਸਤੀ ਦੀ ਗੁੰਜ ਹੈ। ਕਈਆਂ ਕਵੀਆਂ ਇਸ ਦੇ ਆਸਰੇ 'ਨਾਇਕ ਭੇਦਾ' ਵਿਚ ਆਪਣੇ ਮਨ ਦੀ ਭੜਾਜ ਵੀ ਕੱਢੀ ਹੈ। ਇਸ ਲਈ ਅਸੀਂ ਇਸ ਨੂੰ 'ਕੋਕ ਸ਼ਾਸਤ੍ਰੀ-ਕਵਿਤਾ' ਵੀ ਕਹਿ ਸਕਦੇ ਹਾਂ। ਬਿਹਾਰੀ, ਦੇਵ, ਚਿੰਤਾਮਣਿ, ਆਲਮ, ਮਤੀ ਰਾਮ, ਸੈਨਾਪਤਿ, ਪਦਮਕਾਰ ਆਦਿ ਅਨੇਕਾਂ ਗੀਤੀ ਕਾਲ ਦੇ ਸਿੰਗਾਰੀ ਕਵੀ ਹੋਏ, ਜਿਨ੍ਹਾਂ ਖੂਬ ਸੁਆਦੀ ਬਣ ਕੇ ਬਿਜ਼ ਭਾਸ਼ਾ ਨੂੰ ਦਮਕਾਇਆ।

ਕ੍ਰਿਸ਼ਣ ਭਗਤੀ ਦੇ ਪ੍ਰਚਾਰ ਨਾਲ ਬਿਜ਼-ਭਾਸ਼ਾ ਨੂੰ ਵੀ ਬਾਕੀ ਪ੍ਰਾਂਤੀ ਵਿਚ ਜਾਣ ਦਾ ਮੌਕਾ ਮਿਲਿਆ। ਇਉਂ ਇਹ ਇਕ ਤਰ੍ਹਾਂ ਸੋਲ੍ਹਵੀਂ ਸਤਾਰ੍ਹਵੀਂ ਸਦੀ ਮਾਨਨੀਕ ਸਾਹਿਤਕ ਜਥਾਨ ਬਣ ਗਈ। ਮੁਗਲ ਹਕੂਮਤ ਦੀ ਰਾਜਧਾਨੀ ਪਹਿਲੇ ਪਹਿਲ ਦਿਲੀ ਤੋਂ ਵੀ ਵਧ ਆਗਰੇ ਰਹੀ, ਇਸ ਰਾਜਨੀਤਕ ਪ੍ਰਭਾਵ ਨੇ ਬਿਜ਼ ਦੀ ਬੋਲੀ ਨੂੰ ਪ੍ਰਫਲਤ ਕਰਨ ਵਿਚ ਹਿੱਸਾ ਪਾਇਆ ਪਰੰਤੁ ਬਿਜ਼ਦੂ ਭਾਸ਼ਾ ਦੇ ਜ਼ਿਆਦਾ ਮੌਲਣ ਦਾ ਕਾਰਣ ਕ੍ਰਿਸ਼ਣ ਜੀ ਦੀ ਪ੍ਰੇਮਾ ਭਗਤੀ ਹੀ ਸੀ।

ਪੰਜਾਬ ਵਿਚ ਵੀ ਬਿਜ਼ ਸਾਹਿਤਕ ਭਾਸ਼ਾ ਦੇ ਤੌਰ ਤੇ ਅਪਣਾਈ ਗਈ। ਭਾਵ: ਗੁਰਦਾਸ, ਹਿਰਦੇ ਰਾਮ, ਗੁਰੂ ਗੋਬਿੰਦ ਸਿੰਘ, ਅੰਮ੍ਰਿਤ ਰਾਇ, ਸੈਨਾਪਤਿ, ਟਹਿਕਨ, ਭਾਵ: ਸੰਤੰਖ ਸਿੰਘ, ਸੰਤ ਰੇਣ ਤੇ ਗੁਲਾਬ ਸਿੰਘ ਨੇ ਢੇਰ ਬਿਜ਼-ਸਾਹਿਤ ਲਿਖਿਆ। ਬਿਜ਼-ਸਾਹਿਤ ਦੇ ਪੜ੍ਹਨ ਪੜ੍ਹਾਉਣ ਦਾ ਪੰਜਾਬੀ ਉਤੇ ਵੱਡਾ ਅਸਰ ਇਹ ਹੋਇਆ ਕਿ ਇਸ ਦੇ ਰਾਹੀਂ ਬਹੁਤ ਸਾਰੀ ਤਰਸਮ ਸੰਸਕ੍ਰਿਤ ਸ਼ਬਦਾਵਲੀ ਆਈ। ਚੁੰਕਿ ਬਿਜ਼-ਕਾਵਿ ਦੇ ਮੌਲੀ ਜ਼ਿਆਦਾ ਸੰਸਕ੍ਰਿਤ ਅਲੰਕਾਰ-ਗ੍ਰੰਥਾਂ ਤੋਂ ਹੀ ਪ੍ਰਭਾਵਿਤ ਹੋ ਕੇ ਇਸ ਪਸੋਂ ਕੁਰੇ ਸੱਨ ਤੇ ਉਨ੍ਹਾਂ ਅਪਣੀ ਰਚਨਾ ਵਿਚ ਪੰਡਤਾਈ ਦਿਖਾਉਣ ਲਈ ਵੀ ਸੰਸਕ੍ਰਿਤ ਸ਼ਬਦਾਂ ਦੀ ਵਧੇਰੇ ਵਰਤੋਂ ਕੀਤੀ ਸੀ। ਇਸ ਲਈ ਬਿਜ਼, ਸੰਸਕ੍ਰਿਤ ਨਾਲ ਰੰਗੀ ਗਈ ਤੇ ਇਹੋ ਰੰਗ ਇਸ ਨੇ ਦੂਜੀਆਂ ਬੋਲੀਆਂ ਉਤੇ ਚਾੜਿਆ। ਕਾ, ਕੇ, ਕਉ, ਤਾ, ਮਹਿੰ ਆਦਿ ਕਾਰਕਾਂ ਤੋਂ ਬਿਨਾਂ ਪੁਰਾਣੀ ਪੰਜਾਬੀ ਰਚਨਾ ਵਿਚ ਇਸ ਦਾ ਕ੍ਰਿਆਵੀ ਅਸਰ ਵੀ ਨਜ਼ਰੀ ਪੈਂਦਾ ਹੈ—ਕਰਤਾ ਹੈ, ਭਇਆ, ਬੀਅ, ਗਹਿਓ ਆਦਿ।

11. ਹਿੰਦੀ ਤੇ ਪੰਜਾਬੀ—ਪੰਜਾਬੀ ਤੇ ਹਿੰਦੀ ਇਕੋ ਸ਼ੇਰਸੈਨੀ ਅਪਭੈਸ਼ ਦੀ ਉਪਜ ਹਨ ਤੇ ਵਰਤਮਾਨ ਸਾਹਿਤਕ ਹਿੰਦੀ ਮੇਰਠ ਤੇ ਬਿਜਨੌਰ ਦੇ ਇਲਾਕੇ ਵਿਚ ਬੋਲੀ ਜਾਣ ਵਾਲੀ 'ਖੜੀ ਬੋਲੀ' ਦਾ ਸੰਸਕਾਰਿਆ ਤੇ ਵਿਕਸਤ ਰੂਪ ਹੈ। ਪੰਜਾਬ ਦੀ ਭਾਖਾ ਨੇ ਇਸ ਹਿੰਦੀ ਦੀ ਬਣਤਰ ਵਿਚ ਕਾਫੀ ਹਿੱਸਾ ਪਾਇਆ ਹੈ।

ਭਾਵ: ਸ਼ਿਆਮ ਸੰਦਰ ਦਾਸ ਜੀ ਦੇ ਸ਼ਬਦਾਂ ਵਿਚ 'ਕਈ ਵਿਦਵਾਨ ਖੜੀ ਬੋਲੀ ਦਾ ਜਨਮ ਪੈਸ਼ਾਚੀ ਪ੍ਰਕ੍ਰਿਤ ਤੋਂ ਮੰਨਦੇ ਹਨ, ਜੋ ਪੰਜਾਬ ਵਿਚ ਬੋਲੀ ਜਾਂਦੀ ਸੀ, ਕਈ ਸ਼ੇਰਸੈਨੀ ਪ੍ਰਕ੍ਰਿਤ

ਤੇ ਨਾਗਰ ਅਪਕ੍ਰਸ਼ ਤੋਂ² ਸ੍ਰੀ ਚੜੁਰ ਸੇਨ ਸ਼ਾਸਤ੍ਰੀ ਸੌਰਸੈਨੀ ਅਪਕ੍ਰਸ਼ ਨਾਲ ਪੰਜਾਬੀ ਦੀ ਮਿਸ਼ ਮਿਲਣ ਤੇ ਹਿੰਦੀ ਦੀ ਉਤਪਤੀ ਹੋਈ ਮੰਨਦੇ ਹਨ। ਫੁਡਾ: ਗ੍ਰਾਹਮ ਬੇਲੀ ਵਿਨਾਂ ਕਿਸੇ ਭਿਜਕ ਕਹਿੰਦੇ ਹਨ ਕਿ ਜਿਸ ਥੋਲੀ ਤੋਂ ਹਿੰਦੀ ਤੇ ਉਠਾਵ ਦੇਵੇਂ ਬਣੀਆਂ, ਉਹ ਪੰਜਾਬ ਦੀ ਹੀ ਜਥਾਨ ਸੀ। ਡਾ: ਸੁਨੀਤੀ ਕੁਮਾਰ ਚੈਟਰਜੀ ਨੇ ਵੀ ਇਸੇ ਮਤ ਨੂੰ ਬਾਰ ਬਾਰ ਦੁਹਰਾਇਆ ਹੈ।*

ਡ: ਗ੍ਰੀਅਰਸਨ ਨੇ ਸੌਰਸੈਨੀ ਤੇ ਅਰਧਮਾਗਧੀ ਦੇ ਮੇਲ ਤੋਂ ਹਿੰਦੀ ਦੀ ਰਚਨਾ ਹੋਈ ਦੱਤੀ ਹੈ ਤੇ ਕਈਆਂ ਇਸ ਦੀ ਉਤਪਤੀ ਬ੍ਰਿਜ ਭਾਖਾ ਤੋਂ ਮੰਨੀ ਹੈ। ਪਰ ਸ੍ਰੀ ਬਦਰੀ ਨਾਥ ਭੱਟ ਇਨ੍ਹਾਂ ਵਿਚਾਰਾਂ ਦਾ ਇੱਡਨ ਕਰਦੇ ਹੋਏ ਲਿਖਦੇ ਹਨ, 'ਸਾਡਾ ਨਿਸ਼ਚਾ ਹੈ ਕਿ ਵਰਤਮਾਨ ਹਿੰਦੀ ਉਤੇ ਪੰਜਾਬੀ ਦਾ ਪੂਰਾ ਪੂਰਾ ਪ੍ਰਗਾਵ ਪਿਆ ਹੈ, ਜਿਸ ਦੀ ਪੁਸ਼ਟੀ ਲਈ ਕਈ ਮਿਸਾਲਾਂ ਵੀ ਦਿੱਤੀਆਂ ਜਾ ਸਕਦੀਆਂ ਹਨ।'

ਡਾ: ਸਿਧੇਸ਼ਵਰ ਵਰਮਾ ਆਖਦੇ ਹਨ, 'ਅਗਰਹਿ ਹਿੰਦੁਵੀ ਜਥਾਨ ਪੰਜਾਬੀ ਜਥਾਨ ਸੇ ਮੁਖ-ਤਲਿਹ ਹੈ, ਤਾਹਮ ਹਿੰਦੁਵੀ ਪਰ ਪੰਜਾਬੀ ਕਾ ਕਾਫੀ ਅਸਰ ਮਾਲੂਮ ਹੋਤਾ ਹੈ।'

[ਹਿੰਦੀ, ਪੰਨਾ 20]

ਇਨ੍ਹਾਂ ਪ੍ਰਮਾਣਾਂ ਦੀ ਸੌਨੂਰਦਗੀ ਵਿਚ ਪੰਜਾਬੀ ਤੇ ਹਿੰਦੀ ਦੇ ਸਬੰਧਾਂ ਬਾਰੇ ਹੋਰ ਬਹਿਸ ਕਰਨ ਦੀ ਲੋੜ ਨਹੀਂ ਰਹਿ ਜਾਂਦੀ। ਦੋਹਾਂ ਵਿਚ ਵੱਡਾ ਫਰਕ ਤਾਂ ਪਿਆ, ਹਿੰਦੀ ਨੇ ਬਹੁਤੇ ਸੰਸਕ੍ਰਿਤ ਤਤਸਮ ਸ਼ਬਦ ਅਪਣਾ ਲਏ ਤੇ ਪੰਜਾਬੀ ਨੇ ਤੁਦਭਵ ਤੇ ਦੇਸੀ ਰੂਪ ਨੂੰ ਕਾਇਮ ਰੱਖੇਆ। ਤਤਸਮ ਸ਼ਬਦਾਂ ਵਲ ਜ਼ਿਆਦਾ ਝੁਕਾ ਹੋਣ ਦਾ ਕਾਰਨ ਮੁਸਲਮਾਨੀ ਤਹਿਜ਼ੀਬ ਦੇ ਆਉਣ ਦੀ ਸ੍ਰੈਂਗ-ਰਖਿਅਕ ਪ੍ਰਤਿਕਿਰਿਆ³ ਵੀ ਕਹੀ ਜਾ ਸਕਦੀ ਹੈ ਤੇ ਦੂਸਰੇ ਜੇਹਾ ਕਿ ਨਵੇਂ ਵੀਚਾਰਾਂ ਦੇ ਆਉਣ ਨਾਲ ਨਵੀਂ ਸ਼ਬਦਾਵਲੀ ਦੀ ਲੋੜ ਪੈਂਦੀ ਹੈ, ਇਸ ਲਈ ਵੀ ਸੰਸਕ੍ਰਿਤ ਛੰਡਾਰ ਵਲ ਝੁਕਾ ਹੋਇਆ। ਪਰ ਵੱਡਾ ਕਾਰਨ ਪੰਡਤਾਈ ਛਾਂਟਣ ਦਾ ਸੀ। ਨਾਲੇ ਅਪਭ੍ਰਨਾਂ ਵਿਚ ਜ਼ਿਆਦਾ ਜੈਨੀ, ਬੋਧੀ ਜਾਂ ਨਾਥ ਜੋਗੀ ਰਚਨਾ ਕਰਦੇ ਸਨ ਜੋ ਪੰਡਤਾਈਨੂੰ ਨਹੀਂ ਸੀ ਭਾਉਂਦੇ, ਇਸ ਲਈ ਹਿੰਦੀ ਵਿਚ ਅਪਭ੍ਰਨ ਦਾ ਤੱਤ ਮਾਰਿਆ ਗਿਆ ਤੇ ਬ੍ਰਾਹਮਣਾਂ ਇਸ ਨੂੰ ਸੰਸਕ੍ਰਿਤ ਪਾਣ ਚਾੜ੍ਹ ਕੇ ਮੁੜ 'ਸ਼ਾਸਤਰੀ' ਰੂਪ ਦੇ ਦਿਤਾ। ਰਾਜ ਭਾਗ ਦੀ ਤਾਕਤ ਹੋਂਦ ਵਿਚ ਆਉਣ ਨਾਲ ਇਹ ਰੁਚੀ ਹੋਰ ਵਧ ਗਈ; ਅਜ ਇਸ ਦਾ ਸਿਟਾ ਇਹ ਹੋਇਆ ਹੈ ਕਿ 'ਹਿੰਦੁਸਤਾਨੀ' ਦੀ ਥਾਂ ਹਿੰਦ ਦੀ

*ਹਮਾਰ ਹਿੰਦੀ ਸਾਹਿਤ ਅੰਤ ਭਾਸ਼ਾ ਪਰਿਵਾਰ (ਭਵਾਨੀ ਸਿੰਕ੍ਰਿਤ ਸਰਮਾ) ਪੰਨਾ 24।

ੳਹਿੰਦੀ ਭਾਸ਼ਾ ਅੰਤ ਸਾਹਿਤ ਕਾ ਇਤਿਹਾਸ, ਪੰਨਾ 13

*Thus Hindi has been dominated by Punjabi in certain matters. P. 114

'Suffice is to say that a new form of the North Indian speech, on the basis of the Eastern Panjab & Western U. P. dialects came into prominence from after the foundation of a Mohamadan ruling house in Northern India at Delhi. Although a daughter of the house at first it was a neglected child; it was treated as a wife by both the Mohamadan ruling communities of Delhi and their Hindu subjects.'

ਰਾਜ-ਭਾਸ਼ਾ 'ਸੰਸਕ੍ਰਿਤ-ਮਈ' ਹਿੰਦੀ ਬਣ ਗਈ। ਮਾਂ: ਗਾਂਧੀ ਤੇ ਪੰ: ਜਵਾਹਰ ਲਾਲ ਨਹਿਰੂ ਵਰਗੇ ਮਹਾਂ ਪੁਰਸ਼ਾਂ ਦੇ 'ਹਿੰਦੁਸਤਾਨੀ' ਬਾਰੇ ਸੁਪਣੇ ਮਿੱਟੀ ਵਿਚ ਮਿਲ ਗਏ।

ਕਈ ਪੰਡਤ ਲੋਕ ਤਾਂ ਅਜੇ ਵੀ ਸੰਤੁਸ਼ਟ ਨਹੀਂ, ਉਹ ਸੰਸਕ੍ਰਿਤ ਨੂੰ ਇਹ ਥਾਂ ਦੇਣਾ ਚਾਹੀਏ ਸਨ, ਜੇਹਾ ਕਿ ਪਿਛੇ ਜੇਹੇ ਹਿੰਦ ਭਰ ਦੀਆਂ ਯੂਨੀਵਰਸਟੀਆਂ ਦੀ 'ਕਟਕ' ਵਿਚ ਹੋਈ ਇਕੱਤਰਤਾ ਸਮੇਂ ਡਾ: ਕਾਟਜੂ ਨੇ ਸੰਸਕ੍ਰਿਤ ਨੂੰ ਹਿੰਦ ਦੀ ਰਾਜ-ਭਾਸ਼ਾ ਬਣਾਉਣ ਉਤੇ ਜ਼ੋਰ ਦਿਤਾ ਸੀ, ਪਰ ਇਹ ਗੱਲ ਅਣਹੋਣੀ ਸੀ, ਨਾ ਹੋਈ, ਪਰੰਤੂ ਇਨ੍ਹਾਂ ਪਿਛਾਂਹ ਖਿਚੂ ਲੋਕਾਂ ਆਪਣਾ ਟੀਚਾ ਨਹੀਂ ਛਡਿਆ, ਇਹ ਹਿੰਦੀ ਉਤੇ ਹੀ ਸੰਸਕ੍ਰਿਤ ਦਾ ਹੋਰ ਰੰਗ ਚਾੜ੍ਹਨ ਵਿਚ ਜੁੱਟ ਗਏ। ਇਨ੍ਹਾਂ ਦਾ ਮਨੋਰਥ ਲੋਕਾਂ ਦੇ ਦਿਮਾਗਾਂ ਉਤੇ ਔਖੀ ਬੋਲੀ ਦਾ ਬੋਝ ਲੱਦ ਕੇ, ਗਲ-ਘੋੜੂ ਤੇ ਜੀਭ-ਛੱਲ ਕਰਕੇ ਅੱਖੇ ਸ਼ਬਦ ਰਚ ਕੇ ਆਮ ਜਨਤਾ ਨੂੰ ਬੁੱਧੂ ਤੇ ਗੁੰਗੇ ਬੋਲੇ ਬਣਾਈ ਰੱਖਣਾ ਹੈ, ਤਾਂਕਿ ਇਨ੍ਹਾਂ ਦੇ ਪ੍ਰਭਾਵ ਦੀ ਉਮਰ ਲੰਮੀ ਰਹੇ। ਮਿਸਾਲ ਲਈ 'ਪੁਲਸ' ਸ਼ਬਦ ਹਿੰਦ ਭਰ ਵਿਚ ਕੀ, ਦੁਨੀਆਂ ਭਰ ਵਿਚ ਸਮਝਿਆ ਜਾਂਦਾ ਹੈ, ਸਾਡੇ ਹਿੰਦੀ ਪੰਡਤਾਂ ਇਸ ਨੂੰ ਹਟਾ ਕੇ 'ਆਕਿਸ' ਪਦ ਰਖਿਆ ਹੈ, ਇੰਨ੍ਹਾਂ ਕੌਣ ਸਮਝੇਗਾ? ਕਿਉਸ ਮੰਤ੍ਰੀ ਦੀ ਥਾਂ ਪਰਾਸ਼ਟਰ ਸਚਿਵ, ਵੈਸ਼ਣੂ ਭੋਜਨ ਸ਼ਾਲਾ ਦੀ ਥਾਂ ਨਿਰਾਮਿਖ ਉਪਹਾਰ ਗ੍ਰਿਨ, ਰੇਡੀਓ ਦੀ ਥਾਂ ਨਭ-ਬਾਟੀ, ਪ੍ਰਾਂਤ ਜਾਂ ਸੂਬੇ ਦੀ ਥਾਂ ਪ੍ਰਦੇਸ਼, ਆਵਾਜ਼ਾਈ ਦੀ ਥਾਂ ਯਾਤਰਾਤ, ਲਾਲਟੈਣ ਦੀ ਥਾਂ-ਹਸਤ-ਕੰਚ ਦੀਪਕਾ, ਚਲਾਉਣਾ ਸਿਆਣਪ ਦਾ ਰਾਹ ਨਹੀਂ।

ਅਜੇਹੀ ਗੈਰ-ਕੁਦਰਤੀ ਘਾੜ੍ਹ ਤੋਂ ਸਿਆਣੇ ਤੇ ਆਮ ਲੋਕ ਤੰਗ ਹਨ। ਡਾ: ਸਿਧੇਸ਼੍ਰੂ ਵਰਮਾ ਲਿਖਦੇ ਹਨ, 'ਇਨਸਾਇਕਲ ਪੀਡੀਆ ਬਿਟੋਨਚਾ' ਦੇ ਲਿਖਣ ਅਨੁਸਾਰ ਵਰਤਮਾਨ ਹਿੰਦੀ ਵਾਰਤਕ ਸੰਸਕ੍ਰਿਤ ਸ਼ਬਦਾਂ ਦੀ ਭਰਮਾਰ ਕਰ ਕੇ ਇੱਨੀ ਬਦਨਮਾ ਹੋ ਗਈ ਹੈ ਜਿਵੇਂ—ਫਾਰਸੀ ਲੰਦੀ ਉਰਦੂ। ਨੂੰ 'ਭਵਿਸ਼ਤ ਦੇ ਭਾਸ਼ਾ-ਵਿਗਿਆਨੀ ਲਈ ਇਹ ਗੱਲ ਬੜੀ ਹੈਰਾਨ ਕਰਨ ਵਾਲੀ ਬਣੋਗੀ ਕਿ ਕਿਵੇਂ ਡੇਢ ਹਜ਼ਾਰ ਵਰ੍ਹੇ ਪਿਛੋਂ ਬਿਨਾਂ ਕਿਸੇ ਤਬਦੀਲੀ ਦੇ ਇਤਨੇ ਤੁਰਸਮ ਸ਼ਬਦ ਸ਼ਾਮਲ ਹੋ ਗਏ, ਇਹ ਕਾਂ ਅਜੂਵਾ ਬਣ ਗਿਆ।' (ਆਰਿਆਈ ਜਥਾਨੋਂ ਪੰਨਾ 26)। ਅਗੇ ਚਲ ਕੇ ਡਾਕਟਰ ਸਾਹਿਬ ਲਿਖਦੇ ਹਨ, 'ਜੇ ਇਹ ਸਾਹਿਤਕ ਭਾਸ਼ਾਵਾਂ ਆਪਣੀਆਂ ਹੀ ਸ਼ਕਲਾਂ ਤੇ ਅੜੀਆਂ ਰਹਿਣਗੀਆਂ ਤੇ ਹੋਰ ਬੋਲੀਆਂ ਨੂੰ 'ਬਾਜ਼ਾਰੀ' ਜਾਂ 'ਗਵਾਰੂ' ਸਮਝ ਕੇ ਘੁੰਣਾ ਤੇ ਬੇਪਰਵਾਹੀ ਦੀ ਨਿਗ੍ਰਾਨੀ ਦੇਖਣਗੀਆਂ ਤਾਂ ਇਨ੍ਹਾਂ ਦਾ ਵੀ ਉਹੋ ਹਸਤ ਹੋਵੇਗਾ; ਜੇ ਸੰਸਕ੍ਰਿਤ ਤੇ ਪ੍ਰਾਕ੍ਰਿਤ ਦਾ ਹੋਇਆ। ਕਿਉਂਕਿ ਬਕੈਲ ਮਿ: ਵਾਂਦਰੇਜ ਜੀਉਂਦੀ ਬੋਲੀ ਦਰਿਆ ਵਾਂਝ ਹੈ, ਜੇ ਪੰਡਤਾਂ ਤੇ ਆਲਮਾਂ ਦੀਆਂ ਪਾਬੰਦੀ ਵਾਲੀਆਂ ਚਟਾਨਾਂ ਵੀਰ ਕੇ ਵਿਕਾਸ ਦੇ ਵਹਾਉ ਨਾਲ ਅਗੇ ਅਗੇ ਵਧਦੀ ਜਾਏਗੀ।'

[ਆਰਿਆਈ ਜਥਾਨੋਂ ਪੰਨਾ 30]

ਜਾਰਜ ਗ੍ਰੀਅਰਸਨ ਨੇ ਇਕ ਵਾਰ ਹਿੰਦੀ ਲੇਖਕਾਂ ਨੂੰ ਨਸੀਹਤ ਕਰਦਿਆਂ ਲਿਖਿਆ ਸੀ, 'ਜੇ ਸੇਂ ਆਪਣੇ ਸਬੰਧੀਆਂ ਤੋਂ ਕਰਜ਼ਾ ਲੈਣ ਦੀ ਆਦਤ ਪਾ ਲਵਾਂ ਤਾਂ ਸੇਂ ਛੇਤੀ ਤਥਾਹ ਹੋ ਜਾਵੇਗਾ। ਇਸੇ ਤਰ੍ਹਾਂ ਜੇ ਹਿੰਦੀ, ਜਿਸ ਹਾਲਤ ਵਿਚ ਉਸਨੂੰ ਕਰਜ਼ਾ ਚੁਕਣ ਦੀ ਉਕੀ ਲੱਭ ਨਹੀਂ,

ਤੁਇਸੇ ਨਕਲੀ ਸ਼ਬਦਾਵਲੀ ਤੋਂ ਤੰਗ ਆਏ ਸ੍ਰੀ ਮਦਨ ਗੋਪਾਲ ਕਹਿੰਦੇ ਹਨ, 'ਅਜ ਦੀ ਹਿੰਦੀ ਕਵਿਤਾ ਦੀ ਕੋਮਤ ਉਤਨੀ ਵੀ ਨਹੀਂ, ਜਿਤਨੀ ਕਿ ਉਸ ਕਾਗ਼ਜ਼ ਦੀ, ਜਿਸ ਤੇ ਉਹ ਲਿਖੀ ਹੋਣੀ ਹੈ।'

ਉਸ ਹਾਲਤ ਵਿਚ ਵੀ ਜੇ ਤਤਸਮ ਸ਼ਬਦਾਂ ਦਾ ਕਰਜ਼ਾ ਚੁਕੇਗੀ ਤਾਂ ਤਥਾਹ ਹੋ ਜਾਵੇਗੀ। ਇਹ ਉਧਾਰੇ ਤਤਸਮ ਸ਼ਬਦ ਨਿੰਠੇ ਘੱਟ ਲਏ ਚੰਗਾ ਹੈ। *

ਕਈ ਲੋਕ ਅੱਖੀ ਹਿੰਦੀ ਨੂੰ ਰਾਸ਼ਟਰ-ਭਾਸ਼ਾ (ਕੌਮੀ ਬੋਲੀ) ਆਖਦੇ ਹਨ। ਮੇਰੇ ਖਿਆਲ ਵਿਚ ਇਸ ਨੂੰ 'ਰਾਜ-ਭਾਸ਼ਾ' ਆਖਣਾ ਤੱਥ ਠੀਕ ਹੈ, ਕੌਮੀ ਬੋਲੀ ਕਹਿਣਾ ਠੀਕ ਨਹੀਂ ਕਿਉਂਕਿ ਕੌਮ ਤੋਂ ਇਸ ਨੂੰ ਨ ਸਮਝ ਸਕਦੀ ਹੈ ਤੇ ਨਾ ਬੋਲ ਸਕਦੀ ਹੈ। ਕੋਨੀ ਬੋਲੀ ਤਾਂ ਇਕੋ ਇਕ ਸਰਲ 'ਹਿੰਦੁਸਤਾਨੀ' ਹੀ ਹੋ ਸਕਦੀ ਹੈ, ਜਿਸ ਵਿਚ ਟਾ ਸੰਸਕ੍ਰਿਤ ਦੇ ਵਾਪੂ ਸ਼ਬਦ ਘੁਸੇੜੇ ਜਾਣ ਤੇ ਨਾ ਹੀ ਅਥਵਾ ਫਾਰਸੀ ਦੇ।

ਚੂਕਿ ਬਹੁ ਸੰਮਤੀ ਦੇ ਜ਼ੋਰ ਨਾਲ ਇਹ ਅੱਖੀ ਹਿੰਦੀ 'ਰਾਜ-ਭਾਸ਼ਾ' ਬਣਾ ਦਿਤੀ ਗਈ ਹੈ, ਇਸ ਲਈ ਪ੍ਰਾਂਕ ਬੋਲੀਆਂ ਉੱਤੇ ਇਸ ਦਾ ਅਸਰ ਪੈਣਾ ਕੁਦਾਤੀ ਗੱਲ ਹੈ। ਵਡਾ ਅਸੂਰ ਹੈ ਸੰਸਕ੍ਰਿਤ ਸ਼ਬਦਾਵਲੀ ਦਾ, ਜੋ ਹਿੰਦੀ ਦੇ ਦਰਵਾਜ਼ੇ ਬਾਣੀਂ ਲੰਘ ਕੇ ਪੰਜਾਬੀ ਉੱਤੇ ਵੀ ਧੜਾ ਪੜ ਪੈ ਰਿਹਾ ਹੈ। ਲਿਖਾਰੀਆਂ ਨੂੰ ਇਸ ਮਾਰੂ ਅਸਰ ਤੋਂ ਬਚ ਕੇ ਕੇਵਲ ਉਸਾਰੂ ਅਸਰ ਹੀ ਕਬੂਲਣਾ ਚਾਹੀਦਾ ਹੈ।

12. ਉਰਦੂ ਤੇ ਪੰਜਾਬੀ—ਪੰਜਾਬੀ ਤੇ ਉਰਦੂ ਦਾ ਸਬੰਧ ਬਹੁਤ ਪੁਰਾਣਾ ਅਤੇ ਮਾਲਾਂ ਪੀਆਂ ਵਾਲਾ ਹੈ। ਸੁਭ ਤੋਂ ਪਹਿਲਾਂ ਗਜ਼ਨਵੀ ਰਾਜ ਦੇ ਜ਼ਮਾਨੇ (1021-1186 ਈ.) ਅਰਬੀ, ਤੁਰਕੀ, ਫਾਰਸੀ ਬੋਲਣ-ਹਾਰਿਆਂ ਬਿਦੇਸ਼ੀ ਮੁਸਲਮਾਨਾਂ ਦਾ ਪੇਂਣੇ ਦੇ ਸੌ ਵਰ੍ਹੇ ਤਕ ਪੰਜਾਬੀ ਬੋਲਣ ਵਾਲਿਆਂ ਨਾਲ ਵਾਹ ਪਿਆ, ਇਸੇ ਸੰਜੋਗ ਨੇ ਪੰਜਾਬੀ ਦੇ ਪੇਂਣੇ ਉਰਦੂ ਨੂੰ ਜਨਮ ਦਿਤਾ। * ਇਸ ਗੱਲ ਨੂੰ ਪ੍ਰੇਰਿਤ ਹਾਫਿਜ਼ ਮਹਿਮਦ ਸ਼ੀਰਾਨੀ ਨੇ 'ਪੰਜਾਬ ਮੇਂ ਉਰਦੂ' ਪੁਸਤਕ ਵਿਚ ਬੋਲ੍ਹ ਕੇ ਬਿਆਨ ਕੀਤਾ ਹੈ। ਇਹੋ ਮਤ ਡਾ. ਸੁਨੀਤੀ ਕੁਮਾਰ ਚੈਟਰਜੀ (Indo Aryan & Hindi, P. 167-69), ਡਾ: ਮੁਹੱਮਦਿਨ ਕਾਦਰੀ ਜ਼ੋਰ (ਹਿੰਦੁਸਤਾਨੀ ਲਿਸਾਨੀਆਤ, ਪੰਨਾ 92) ਪੰਜ ਮੌਹਨ ਦਤਾਤ੍ਰੇਯ ਕੈਢੀ (ਕੈਢੀਆ, ਪੰਨਾ 22) ਤੇ ਪੱਛਮੀ ਵਿਦਵਾਨ ਡਾ: ਗ੍ਰਾਹਮ ਬੋਲੀ ਆਦਿ ਭਾਸ਼ਾ-ਵਿਗਿਆਨੀਆਂ ਦਾ ਹੈ। ਡਾ: ਫਕੀਰ ਮੁਹੱਮਦ ਫਕੀਰ ਲਿਖਦੇ ਹਨ, 'ਪੰਜਾਬੀ ਤੇ ਉਰਦੂ ਦਾ ਤੇ ਆਪਣੇ ਵਿਚ ਇਤਨਾ ਮੇਲ ਜੋਲ ਏ ਕਿ ਬਹੁਤੀਆਂ ਥਾਵਾਂ ਦੀ ਤਰਕੀਬ ਵਿਚ ਇਕੋ ਹੀ ਨਜ਼ਰ ਆਉਂਦੀਆਂ ਨੇ। ਤੇ ਇਹਦੀ ਵਡੀ ਵਜ੍ਹਾ ਇਹ ਵੇਂ ਕਿ ਪੰਜਾਬੀ ਦੀ ਅਸਲ ਵਿਚ ਉਰਦੂ ਦੀ ਮਾਂ ਏ ਤੇ ਇਹਨੇ ਆਪਣਾ ਬਹੁਤਾ ਵਰਤਾਰਾ ਜਾਂ ਆਪਣੀ ਬਨਾਵਟ ਦੀਆਂ ਤਰਕੀਬਾਂ ਪੰਜਾਬੀ ਕੰਲੋਂ ਦੀ ਲੈ ਕੇ ਆਪਣੇ ਆਪ ਨੂੰ ਬਣਾਇਆ ਸੁਵਾਰਿਆ ਏ।'**

ਉਰਦੂ ਦੇ ਲਾਲਸੀ ਖਜ਼ਾਨੇ ਦਾ ਵੇਰਵਾ ਪ੍ਰੇਰਿਤ ਹੈ—

ਪੰਜਾਬੀ ਤੇ ਪੂਰਬੀ ਬੋਲੀ ਦੇ ਸ਼ਬਦ	21644
ਕੁਝ ਹੋਰ ਅੰਜ਼ਹੇ ਸ਼ਬਦ	17505
ਅਰਬੀ	7584
ਫਾਰਸੀ	6061
ਅਗਰੋਜੀ	500
ਸੰਸਕ੍ਰਿਤ	554
ਫੁਟਕਲ ਬੋਲੀਆਂ ਦੇ ਸ਼ਬਦ	181

*ਹਿੰਦੀ ਉਰਦੂ, ਅੰਤ ਹਿੰਦੁਸਤਾਨੀ—ਪੰਨਾ 120।

**ਵਿਸਤਾਰ ਲਈ ਦੇਖੋ 'ਹਿੰਦੁਸਤਾਨੀ ਕਾਵਤਾ' (ਪਿਆਰਾ ਸਿੰਘ ਪਦਮ)

*ਪੰਜਾਬੀ, (ਮਾਸਕ ਪੜ੍ਹਾਹੋਰ (ਮਈ 1952)

ਇਸ 54029 ਸੁਬਦਾਂ ਵਿਚ ਬਹੁਗਿਣਤੀ ਪੰਜਾਬੀ ਲਫਜ਼ਾਂ ਦੀ ਹੈ। ਪਰਮਿੱਧ ਉਰਦੂ
ਲੁਗਾਤ 'ਫਰੰਗਿਆਸਟੀਆ' ਵਿਚ ਵੀ ਅਜੇ.੩ ਹੀ ਗਿਣਤੀ ਦਿਤੀ ਗਈ ਹੈ। ੬ ਇਸ ਤੋਂ
ਪਰਗਟ ਹੈ ਕਿ ਉਰਦੂ ਦੇ ਜੁੱਸੇ ਵਿਚ ਪੰਜਾਬੀ ਦਾ ਕਿੰਨਾ ਕੁ ਹਿੱਸਾ ਹੈ।

1832 ਵਿਚ ਯੂ., ਪੀ. ਅੰਦਰ ਫਾਰਸੀ ਦੀ ਥਾਂ ਉਰਦੂ ਅਦਾਲਤੀ ਜਥਾਨ ਬਣੀ। 1849
ਵਿਚ ਪੰਜਾਬ ਅੰਗਰੇਜ਼ਾਂ ਦੇ ਹਥ ਜਾਣ ਕਰ ਕੇ ਇਥੋਂ ਦੀ ਇਲਮੀ ਤੇ ਅਦਾਲਤੀ ਜਥਾਨ ਵੀ ਉਰਦੂ
ਹੋ ਗਈ। ਲਗਪਗ ਜੋ ਸਾਲ ਉਰਦੂ, ਸਰਕਾਰੀ ਬਲ ਰਾਹੀਂ ਪੰਜਾਬ ਉਤੇ ਛਾਈ ਰਾਹੀਂ। ਇਸ ਗੱਲ
ਦਾ ਪੰਜਾਬੀ ਉਤੇ ਵਡਾ ਅਸਰ ਇਹ ਹੋਇਆ ਕਿ ਅਰਥੀ ਫਾਰਸੀ ਦੇ ਪਹਿਲਾਂ ਆਏ ਸ਼ਬਦ ਸਥਿਰ
ਹੋ ਗਏ ਤੇ ਅਗੋਂ ਲਈ ਉਰਦੂ ਰਾਹੀਂ ਹੋਰ ਆਉਂਦੇ ਗਏ ਜਿਵੇਂ ਕਿ ਸੰਸਕ੍ਰਿਤ ਦੇ ਰਿੰਦੀ ਰਾਹੀਂ।

ਚਰਾਸਲ ਹਿੰਦੀ ਤੇ ਉਰਦੂ ਇਕੋ ਹਿੰਦੁਸਤਾਨੀ ਦੇ ਦੋ ਰੂਪ ਹਨ, ਸੰਸਕ੍ਰਿਤ ਸ਼ਬਦਾਵਲੀ
ਨਾਲ ਹਿੰਦਵਾਣੀ-ਹਿੰਦੀ ਬਣ ਗਈ ਹੈ ਤੇ ਅਰਥੀ ਫਾਰਸੀ ਲਫਜ਼ਾਂ ਨਾਲ ਮੁਸਲਮ-ਜ਼ਬਾਨ-
ਉਰਦੂ। ਭਾਸ਼ਾ ਵਿਗਿਆਨਕ ਨਜ਼ਰੀਏ ਤੋਂ ਇਨ੍ਹਾਂ ਵਿਚ ਹੋਰ ਕੋਈ ਵਡਾ ਅੰਤਰ ਨਹੀਂ। ਮਿ.
ਬੀਮਜ਼ ਲਿਖਦਾ ਹੈ—

'It betrays a radical misunderstanding of the whole science of Philology to speak of 'Urdu' and 'Hindi' as two distinct languages.'

ਭਾਵੇਂ ਅਜ ਤੋਂ 70-80 ਵਰ੍ਹੇ ਪਹਿਲਾਂ ਜਦੋਂ ਇਹ ਗੱਲ ਆਖੀ ਗਈ ਸੀ, ਇਹ ਜਿਆਦਾ
ਠੀਕ ਸੀ ਪਰ ਹੁਣ ਵੀ ਵਡਾ ਫਰਕ ਸ਼ਬਦਾਵਲੀ ਦਾ ਹੀ ਹੈ। ਅਜ ਹਿੰਦੀ ਤੇ ਉਰਦੂ ਹਿੰਦੁਸਤਾਨ
ਦੇ ਵਖੇ ਵਖ ਦੇ ਭਾਗਾਂ—ਭਾਰਤ ਤੇ ਪਾਕਿਸਤਾਨ ਦੀਆਂ ਰਾਜ-ਭਾਸ਼ਾਵਾਂ ਜਾਂ ਕੌਮੀ ਜਥਾਨਾਂ ਹਨ।
ਫਿਰ ਦੋਵੇਂ ਪੰਜਾਬੀ ਦੀਆਂ ਗੁਆਂਢਣਾਂ ਵੀ ਹਨ। ਮੁੜ ਵਿਚ ਜੋ ਪੰਜਾਬੀ ਦੋਹਾਂ ਦੇ ਪਾਲਣ ਪੇਸ਼ਣ
ਵਾਲੀ ਸੀ, ਅਜ ਰਾਜਨੀਤਕ ਪ੍ਰਕਾਵ ਕਾਰਣ ਉਹ ਦੋਹਾਂ ਦੇ ਅਸਰ ਹੇਠ ਹੈ। ਦੇਖੋ, ਭਵਿਸ਼ਤ ਦੇ
ਅਸਰ ਕੀ ਸਿਟਾ ਕਢਦੇ ਹਨ।

13. ਅੰਗਰੇਜ਼ੀ ਤੇ ਪੰਜਾਬੀ—ਅਜ ਅੰਗਰੇਜ਼ੀ ਕੈਮਾਂਤਰੀ ਜਥਾਨ ਬਣੀ ਹੋਈ ਹੈ। ਇਹ
ਇੰਗਲੈਂਡ, ਵੇਲਜ਼, ਸਕਾਟਲੈਂਡ, ਆਇਰਲੈਂਡ, ਅਮਰੀਕਾ, ਕੈਨੇਡਾ, ਦੱਖਣੀ ਅਫਰੀਕਾ, ਆਸਟ੍ਰੇ-
ਲੀਆ ਤੇ ਹੋਰ ਥਾਈਂ ਵਸਦੇ ਥਾਈ ਕਰੋੜ ਲੋਕਾਂ ਦੀ ਮਾਤਰ-ਭਾਸ਼ਾ ਹੈ। ਬਰਤਾਨਵੀ ਕਾਮਨਵੈਲਥ
ਦੇ 50 ਕਰੋੜ ਅਤੇ ਯੂ. ਐਸ. ਏ. ਅਧੀਨ 14 ਕਰੋੜ ਲੋਕਾਂ ਦੀ ਰਾਜ-ਭਾਸ਼ਾ ਹੈ। ਸੰਸਾਰ ਵਿਚ
ਇਤਨੀ ਮਹੱਤਤਾ ਹੋਰ ਕਿਸੇ ਥੋਲੀ ਨੂੰ ਨਹੀਂ ਮਿਲੀ। ਇਹ ਦਾ ਸੇਹਰਾ ਅੰਗਰੇਜ਼ਾਂ ਜੇਹੀ ਨੀਤੀਵਾਨ
ਕੌਮ ਦੇ ਸਿਰ ਹੈ।

ਯੂਰਪ ਨਵੇਂ ਜੁਗ ਦਾ ਮੌਚੀ ਦੇਸ਼ ਹੈ ਤੇ ਯੂਰਪੀਨ ਕੌਮਾਂ ਨੇ ਦੁਨੀਆਂ ਦੇ ਹਰ ਹਿੱਸੇ ਨੂੰ
ਪ੍ਰਕਾਵਤ ਕੀਤਾ ਹੈ। ਮਈ 1498 ਦੀ, ਵਿਚ ਵਾਜ਼ ਕੋਡੇ ਗੁਆ (ਪੁਰਤਗਾਲੀ) ਹਿੰਦ ਪਹੁੰਚਿਆ,
ਫਿਰ ਹੋਰ ਪੁਰਤਗਾਲੀ ਵਾਪਰ ਲਈ ਆਉਂਦੇ ਰਹੇ। 1587 ਦੀ, ਵਿਚ ਡੱਬ ਆਏ। ਮਲਕਾ
ਇਲੈਜ਼ਬਿਥ ਦੇ ਜਮਾਨੇ 1600 ਦੀ, ਵਿਚ ਦੀਸਟ ਇੰਡੀਆ ਕੰਪਨੀ ਨੇ ਹਿੰਦ ਵਿਚ ਵਪਾਰ ਦੀ
ਆਗਿਆ ਲੈ ਕੇ 1612 ਵਿਚ ਸੂਰਤ ਬੰਦਰਗਾਹ ਤੇ ਕੋਠੀ ਪਾਈ। ਜਿਆਣੇ ਅੰਗਰੇਜ਼ਾਂ ਹੌਲੀ ਹੌਲੀ
ਮਦਰਾਸ (1640), ਬੰਬਈ (1689) ਤੇ ਕਲਕਤਾ (1690) ਵਿਚ ਵਾਪਰਕ ਅੱਡੇ ਬਣਾਏ।

1642 ਵਿਚ ਫਰਾਂਸੀਸੀ ਵੀ ਆ ਗਏ ਪਰ ਅੰਗਰੇਜ਼ ਸਭ ਤੋਂ ਵਧ ਜ਼ੋਰਾਵਰ ਤੇ ਨੀਤੀਵਾਨ ਨਿਕਲੇ। ਇਨ੍ਹਾਂ ਵੋਜੀ ਤਾਕਤ ਬਣਾ ਕੇ ਵਪਾਰ ਨਾਲ ਸਰਕਾਰ ਵੀ ਚਲਾ ਲਈ, ਈਸਟ ਇੰਡੀਆ ਕੰਪਨੀ ਨੇ 1857 ਤਕ ਰਾਜ ਕੀਤਾ ਤੇ ਫਿਰ ਲੰਡਨ ਪਾਰਲੀਮੈਂਟ ਨੇ ਰਾਜ ਕਾਜ ਦੀ ਵਾਗ ਡੇਰ ਸਿਧੀ ਆਪਣੇ ਹੱਥ ਲੈ ਲਈ ਅਤੇ 1947 ਤਕ ਹੁਕਮਤ ਕੀਤੀ।

19ਵੀਂ ਸਦੀ ਦੇ ਮੁੱਢ ਵਿਚ ਹੀ ਅੰਗਰੇਜ਼ ਪੰਜਾਬ ਵਿਚ ਆ ਗਏ ਤੇ 1849 ਵਿਚ ਇਨ੍ਹਾਂ ਆਪਣੀ ਕੁਟ-ਨੀਤੀ ਨਾਲ ਸਾਰਾ ਪੰਜਾਬ ਆਪਣੇ ਹੱਥ ਕਰ ਲਿਆ। ਇਉਂ ਲਗਪਗ ਛੇਚ ਸੌ ਵਰ੍ਹੇ ਅੰਗਰੇਜ਼ੀ ਪ੍ਰਭਾਵ ਪੰਜਾਬ ਉਤੇ ਰਿਹਾ। ਇਸ ਲੰਮੇ ਸਮੇਂ ਵਿਚ ਅੰਗਰੇਜ਼ੀ ਨੇ ਰਾਜ-ਭਾਸ਼ਾ ਤੇ ਇਲਮੀ ਜ਼ਬਾਨ ਹੋਣ ਦੇ ਨਾਤੇ ਪੰਜਾਬੀ ਉਤੇ ਛੁੱਧਾ ਅਸਰ ਪਾਇਆ। ਜੋ ਚੀਜ਼ਾਂ ਅੰਗਰੇਜ਼ੀ ਨਾਲ ਪੱਛਮ ਵਲੋਂ ਨਵੀਆਂ ਆਈਆਂ, ਉਨ੍ਹਾਂ ਦੇ ਨਾਂ ਤੇ ਆਉਣੇ ਹੀ ਸਨ ਪਰੰਤੂ ਹੋਰ ਵੀ ਬਹੁਤ ਸਾਰੇ ਨਿਤ-ਵਰਤੋਂ ਦੇ ਸਥਦ ਦਾਖਲ ਹੋਏ। ਅੰਗਰੇਜ਼ੀ ਰਾਹੀਂ ਯੂਰਪ ਦੀਆਂ ਹੋਰ ਜ਼ਬਾਨਾਂ ਦੇ ਵੀ ਕਈ ਸ਼ਬਦ ਪੰਜਾਬੀ ਵਿਚ ਘੁਲੇ ਮਿਲੇ; ਕੁਝ ਸਿਧੇ ਆਏ ਕੁਝ ਅਸਿਧੇ। ਕੁਝ ਚੋਣਵੇਂ ਅੰਗਰੇਜ਼ੀ ਸ਼ਬਦ ਹੋਠ ਦੇਂਦੇ ਹਨ—

ਓਹਰਸੀਅਰ, ਅਪੀਲ, ਅਫਸਰ, ਅੜਦਲੀ, ਇੰਸਨ, ਐਜੰਟ, ਸਾਇਸ, ਸਕੱਤਰ, ਸੂਟਕੇਸ, ਸਕੂਲ, ਸਟੂਲ, ਸਟੇਸ਼ਨ, ਹਸਪਤਾਲ, ਹਾਕੀ, ਹਾਲ, ਹੋਟਲ, ਹੰਟਰ, ਕਮੀਸ਼ਨ, ਕਮੇਟੀ, ਕਾਲਰ, ਕਾਲਜ, ਕੈਟ, ਕੈਂਸਲ, ਕੰਪਨੀ, ਗਲਾਸ, ਚਾਕ, ਚਾਨਸ, ਚਿਮਨੀ, ਜੱਜ, ਜਰਨੈਲ, ਜਾਕਟ, ਜੇਲ੍ਹ, ਜੰਟਲਮੈਨ, ਜੰਪਰ, ਟੱਬੇ, ਟਾਈ, ਟਿਕਟ, ਟਿਫਨ, ਟੀਮ, ਟੈਮ, ਟੈਕਸ, ਟੈਲੀਫੋਨ, ਭਖਲ, ਡਰਾਇਵਰ, ਡਰਾਮਾ, ਡਾਕਟਰ, ਡਾਇਰੀ, ਡਿਊਟੀ, ਡਿਗਰੀ, ਡੀਪੂ, ਬਰਮਾਮੀਟਰ, ਦਰਜਨ, ਨਰਸ, ਨਕਟਾਈ, ਨੋਟ, ਨੰਬਰ, ਪਲਟਨ, ਪਰੇਟ, ਪਲੇਟ, ਪਲੇਗ, ਪਤਲੂਨ, ਪਟਰੋਲ, ਪਾਰਸਲ, ਪਾਰਟੀ, ਪੋਲੇ, ਪੰਚਰ, ਪੰਪ, ਫਲਾਈਂਟ, ਫਾਰਮ, ਫੀਸ, ਫੁਟਬਾਲ, ਫੈਸਨ, ਫੈਕਟਰੀ, ਫੋਟੋ, ਫਕਸ, ਫਟ, ਫਟਨ, ਫਰਾਂਡੀ, ਬਾਈਸਿਕਲ, ਬਾਈਸਿਕੋਪ, ਬਿਲ, ਬਿਲਟੀ, ਬਰਸ, ਬੂਟ, ਬੈਂਕ, ਬੈਂਡ, ਬੋਰਡ, ਬੋਰਡਿੰਗ, ਮਸੀਨ, ਮਨੀਆਰਡਰ, ਮਾਸਟਰ, ਮਿੰਟ, ਮੌਟਿੰਗ, ਮੈਂਬਰ, ਮੈਜਿਸਟ੍ਰੇਟ, ਮੋਟਰ, ਰਜਿਸਟਰ, ਰਾਸ਼ਨ, ਰੀਪੋਰਟ, ਰੀਟਾਇਰ, ਰੀਕਾਰਡ, ਰੂਲ, ਰੇਡੀਓ, ਰੇਲ, ਰੋਡ, ਰੰਗਰੂਟ, ਲਾਇਸੈਂਸ, ਲਾਇਬਰੇਰੀ, ਲਾਟ, ਲਾਟਰੀ, ਲੈਕਚਰ, ਲੋਪ, ਵਾਇਲਨ, ਵਾਲੁਟੀਅਰ, ਵਾਇਸਰਾਈ, ਵੋਟ ਆਦਿ।

14. ਪੁਰਤਗਾਲੀ ਤੇ ਪੰਜਾਬੀ—ਪੁਰਤਗਾਲੀ ਲੁਡਜ ਕੁਝ ਸਿਧੇ ਵੀ ਆਏ ਤੇ ਬਾਕੀ ਅੰਗਰੇਜ਼ੀ ਰਾਹੀਂ। ਅਲਮਾਰੀ, ਅਚਾਰ, ਇਸਪਾਤ, ਸੰਤਰਾ, ਸਾਗੂ, ਕਪਤਾਨ, ਕਮਰਾ, ਕਾਫੀ, ਕਿਰਚ, ਗਮਲਾ, ਗਾਰਦ, ਗਿਰਜਾ, ਗੋਬੀ, ਚਾਬੀ, ਤੌਲੀਆ, ਤੰਬਾਕੂ, ਨੀਲਾਮ, ਪਰਾਤ, ਪਰੇਗ, ਪਾਇਰੀ, ਪਿਜੰਤੇਲ, ਪੀਪਾ, ਫਾਮ, ਫਲਾਨੀ, ਫਾਲਤੂ, ਫੀਤਾ, ਬਾਲਟੀ, ਬਿਨਕੁਟ, ਬੋਤਲ, ਮਿਸਤਰੀ, ਮੋੜ, ਰਸੀਦ ਮੌਜੂਦਾਂ ਵਿਚ ਘੁਲ ਮਿਲ ਗਏ ਹਨ।

ਇਵੇਂ ਜਿਵੇਂ—ਅੰਗਰੇਜ਼, ਕਾਰਤੂਸ, ਕੁਪਨ, ਫਿਰੰਗੀ, ਚੀਨੀ-ਲੀਚੀ (ਲੀਚੂ), ਜਪਾਨੀ-ਰਿਕਸਾ, ਇਤਾਲੀ ਤੁਰਪ, ਮਿਸਰੀ-ਔਰਤ ਤੇ ਇਸੇਹੇ ਕਠੀ ਹੋਰ ਬਿਦੇਨੀ ਜਥ ਨਾਂ ਦੇ ਸ਼ਬਦ ਹਨ, ਜੋ ਪੰਜਾਬੀ ਵਿਚ ਘੁਲ ਮਿਲ ਗਏ ਹਨ।

ਦਰਸ਼ਾਵ ਤਾਂ ਸੰਸਕ੍ਰਿਤ, ਫਾਰਸੀ ਤੇ ਅੰਗਰੇਜ਼ੀ ਤਿੰਨ ਸੰਸਾਰ-ਪਰਸਿਧਿ ਰਖਣ ਵਾਲੀਆਂ

ਆਚਿਆਈ ਜਥਾਨਾਂ ਹਨ, ਜਿਨ੍ਹਾਂ ਨੇ ਰਾਜ-ਭਾਸ਼ਾ ਹੋਣ ਦੇ ਨਾਤੇ ਪੰਜਾਬੀ ਉਤੇ ਡੂੰਘਾ ਅਸਰ ਪਾਇਆ ਹੈ। ਇਨ੍ਹਾਂ ਰਾਹੀਂ ਹੋਰ ਵੀ ਏਸ਼ੀਆ ਤੇ ਯੂਰਪ ਦੀਆਂ ਕਈ ਜਥਾਨਾਂ ਦੇ ਸ਼ਬਦ ਪੰਜਾਬੀ ਵਿਚ ਆਏ ਪਰੰਤੁ ਪੰਜਾਬੀ ਨੇ ਇਨ੍ਹਾਂ ਸਭਨਾਂ ਨੂੰ ਕਬੂਲਣ ਲਗਿਆਂ ਆਪਣੀ ਮੋਹਰ-ਛਾਪ ਜ਼ਰੂਰ ਲਾਈ ਹੈ, ਜੋ ਕਿ ਆਜ਼ਾਦ ਬੋਲੀ ਦਾ ਕੰਮ ਹੈ। ਹੁਣ ਇਹ ਸ਼ਬਦ ਪੰਜਾਬੀ ਵਿਆਕਰਣ ਦੀ ਰਿਆਇਆ ਹਨ ਤੇ ਉਸ ਦੇ ਹੁਕਮਾਂ ਅਨੁਸਾਰ ਹੀ ਚਲਦੇ ਹਨ। ਮਿਸਾਲ ਲਈ ਮੇਵਾ ਜਾਂ ਸਕੂਲ ਸ਼ਬਦ ਦਾ ਬਹੁਵਚਨ 'ਮੇਵਾਜਾਤ' ਜਾਂ 'ਸਕੂਲਜ਼' ਨਹੀਂ ਬਣੇਗਾ, ਪੰਜਾਬੀ ਨੇਮਾਂ ਅਨੁਸਾਰ ਮੇਵੇ, ਮੇਵਿਆਂ ਜਾਂ ਸਕੂਲਾਂ ਹੀ ਬਣੇਗਾ।

ਇਹ ਇਸ ਲਈ ਕਿ ਹਰ ਆਜ਼ਾਦ ਬੋਲੀ ਲਫਜ਼ ਤਾਂ ਜ਼ਰੂਰ ਦੂਜੀ ਥਾਂ ਤੋਂ ਲੈ ਲੈਂਦੀ ਹੈ ਪਰ ਬਣਤਰੀ ਨੇਮ-ਵਿਆਕਰਣ ਆਪਣਾ ਹੀ ਰਖਦੀ ਹੈ। ਇਸੇ ਕਰ ਕੇ ਕਿਸੇ ਬੋਲੀ ਦੇ ਕ੍ਰਿਆ ਸ਼ਬਦ ਦੂਜੀ ਵਿਚ ਠਹੀਂ ਜਾਂਦੇ, ਕੇਵਲ ਨਾਂਵਾਂ ਜਾਂ ਵਿਸ਼ੇਸ਼ਣਾਂ ਦਾ ਹੀ ਲੈਣ ਦੇਣ ਹੁੰਦਾ ਹੈ।

ਪੰਜਾਬੀ ਨੇ ਇਸ ਮੌਲ-ਜੋਲ ਰਾਹੀਂ ਜਿਸ ਤਰ੍ਹਾਂ ਆਪਣੇ ਸ਼ਬਦ-ਭੰਡਾਰ ਨੂੰ ਭਰਪੂਰ ਕੀਤਾ ਹੈ, ਉਹ ਇਕ-ਗੌਰਵ ਵਾਲੀ ਗੱਲ ਹੈ। ਇਸ ਅਨੇਕ ਭੰਡਾਰ ਨੂੰ ਦੇਖ ਕੇ ਇਉਂ ਲਗਦਾ ਹੈ ਕਿ ਜਿਵੇਂ ਦੂਰ ਦੂਰ ਪਸਰੀਆਂ ਆਰੀਆਂ-ਬੋਲੀਆਂ ਦੀ ਸ਼ਬਦਾਵਲੀ ਮੁੜ ਪੰਜਾਬੀ ਮਾਨ-ਸਰੋਵਰ ਉਤੇ ਜੁੜ ਰਹੀ ਹੈ ਤੇ ਆਪਣਾ ਪੁਰਾਣਾ ਰਿਸ਼ਤਾ ਜਗਾ ਰਹੀ ਹੈ।

ਪੰਜਾਬੀ ਦੀਆਂ ਉਪਬੋਲੀਆਂ

ਕਿਸੇ ਭਾਸ਼ਾ ਜਾਂ ਬੋਲੀ ਦੇ ਬੋਲ ਚਾਲ ਦੇ ਇਲਾਕਿਈ ਰੂਪ ਨੂੰ ਉਪਬੋਲੀ (Dialect) ਕਿਹਾ ਜਾਂਦਾ ਹੈ, ਜੋ ਕਿ ਸਾਂਝੀਆਂ ਬੋਲਕ ਖੂਬੀਆਂ ਦੇ ਕਾਰਣ ਇਕ ਨੀਅਤ ਭੁਗੋਲਕ ਘੇਰੇ ਦੀ ਰਾਣੀ ਹੁੰਦੀ ਹੈ। [‡] ਇਹ ਉਪਬੋਲੀ ਵਰਤੀ ਭਾਵੇਂ ਮਹਿਦੂਦ ਘੇਰੇ ਵਿਚ ਜਾਂਦੀ ਹੋਵੇ ਪਰ ਇਸ ਦੇ ਸਮਝਣ ਦਾ ਘੇਰਾ ਜ਼ਗਾ ਇਸ ਤੋਂ ਵਿਸ਼ਾਲ ਹੁੰਦਾ ਹੈ। ਇਹ ਇਕ ਮੰਨੀ-ਪ੍ਰਮੰਨੀ ਸਚਾਈ ਹੈ ਕਿ ਮਨੁਖਾਂ ਦੀਆਂ ਉਚਾਰਣ-ਵਿਸ਼ੇਸ਼ਤਾਏਂ ਥਾਂ ਥਾਂ ਬਦਲਦੀਆਂ ਰਹਿੰਦੀਆਂ ਹਨ ਅਤੇ ਹਰ ਘੇਰੇ ਦੀਆਂ ਵਿਸ਼ੇਸ਼ਤਾਏਂ ਇਕ ਭੁਗੋਲਕ ਗੁੱਟ ਵਿਚ ਪਰੁਚ ਕੇ ਵੇਖਰੀ ਉਪਬੋਲੀ ਦਾ ਰੂਪ ਧਾਰ ਲੈਂਦੀਆਂ ਹਨ। ਕਿਸੇ ਦੇਸ਼ ਦੇ ਜਿੰਨੇ ਕੁ ਅਜੇਹੇ 'ਕੁਦਰਤੀ ਗੁੱਟ' ਬਣਦੇ ਹੋਣ, ਉਤਨੀਆਂ ਕੁ ਉਪਬੋਲੀਆਂ ਦਾ ਹੋਂਦ ਵਿਚ ਆਂ ਜਾਣਾ ਇਕ ਮਾਮੂਲੀ ਗੱਲ ਹੈ।

ਸੋ ਉਪਬੋਲੀ ਜਾਂ ਉਪਭਾਖਾ ਇਲਾਕਿਈ ਬੋਲਕ ਵਿਸ਼ੇਸ਼ਤਾ ਦਾ ਇਕ ਥੱਡਵਾਂ ਰੂਪ ਹੈ, ਜੋ ਉਸ ਗੁੱਟ ਦੇ ਜਨ-ਸਮੁੱਹ ਵਿਚ ਭਲੀ ਭਾਂਤ ਬੋਲਿਆ ਵਰਤਿਆ ਜਾਂਦਾ ਹੈ ਤੇ ਉਸ ਵਿਚ ਉਚਾਰਣ-ਭਿੰਨਤਾ ਨਹੀਂ ਪਾਈ ਜਾਂਦੀ। ਪ੍ਰੋ. ਪੀ. ਡੀ. ਗੁਣੇ ਇਖਦੇ ਹਨ—

'We may therefore define dialect as the speech of a group of individuals, who can make themselves easily & perfectly intelligible to one another; or to put it in other or more accurate words, dialect is constituted by the speech of all those persons, in whose utterances variations are not sensibly perceived or attended to.' [ਇੰਡੀਅਨ ਵਿਲਾਲੋਜੀ ਪੰਨਾ 15]

ਜੇਹਾ ਕਿ ਅਸਾਂ ਪੰਜਾਬੀ ਦੀਆਂ ਹੱਦਾਂ ਬਾਰੇ ਬਹਿਸ ਕਰਦਿਆਂ ਦਸਿਆ ਸੀ ਕਿ ਕੁਦਰਤੀ ਹਦਬੰਦੀ ਦਾ ਜਥਾਨਾਂ ਦੀ ਹਦਬੰਦੀ ਬਣਾਉਣ ਵਿਚ ਬਹੁਤ ਹੱਥ ਹੁੰਦਾ ਹੈ ਤੇ ਇਸੇ ਵਡੀ ਹਦਬੰਦੀ ਵਿਚ ਜੋ ਛੋਟੇ ਛੋਟੇ ਕੁਦਰਤੀ ਘੇਰੇ ਹੁੰਦੇ ਹਨ, ਉਹੋ ਉਪ-ਬੋਲੀਆਂ ਦੀ ਜਠਮ-ਭੋ-

[‡] A definite dialect exists in any area where Common Peculiarities are found. Even if the boundaries between two adjacent areas should prove to be somewhat fluid It is still true that each area can still be defined as a whole by certain general features which the other does not Posses.

ਬਣਦੇ ਜਾਂਦੇ ਹਨ। ਪੁਰਾਣਿਆਂ ਸਮਿਆਂ ਵਿਚ ਜਦੋਂ ਮਨੁਖ ਕੋਲ ਰੇਲ, ਮੌਟਰ, ਹਵਾਈ ਜਹਾਜ਼ ਰੋਡੀਓ ਆਦਿ ਦੇ ਮੇਲ ਜੋਲ ਦੇ ਨਵੇਂ ਸੁਰੱਜੇ ਸਾਧਨ ਨਹੀਂ ਸਨ, ਉਦੋਂ ਆਮ ਲੋਕਾਂ ਦੇ ਆਵਾਜ਼ਾਈ ਕੁਦਰਤੀ ਹੱਦ ਤਕ ਹੀ ਮਹਿਦੂਦ ਹੁੰਦੀ ਸੀ। ਵਪਾਰੀਆਂ ਜਾਂ ਫੇਜੀਆਂ ਨੂੰ ਛੱਡ ਹੋਰ ਕੋਈ ਬਹੁਤਾ ਦੂਰ ਦੁਰੇਡੇ ਨਹੀਂ ਸੀ ਜਾਂਦਾ।

ਦੋ ਦਰਿਆਵਾਂ ਵਿਚਕਾਰ ਵਸਦੇ ਲੋਕਾਂ ਦੀ ਆਵਾਜ਼ਾਈ ਆਪਣੇ ਦੁਆਬੇ ਤਕ ਹੀ ਸੀਮਾ ਰਹਿੰਦੀ ਸੀ। ਇਸੇ ਤਰ੍ਹਾਂ ਪਹਾੜੀ ਗੁੱਠਾਂ ਵਿਚ ਵਸਦੇ ਲੋਕ ਪ੍ਰਬਤੀ ਹੋਂਦਾਂ ਵਿਚ ਬੰਦ ਰਹਿੰਦੇ ਸਨ। ਮੇਲ-ਜੋਲ ਨਾ ਹੋਣ ਜਾਂ ਬਹੁਤ ਘਟ ਹੋਣ ਕਾਰਨ ਅਤੇ ਵਿਦਿਆ-ਪਰਦਾਰ ਦੇ ਅਵਿਆਪਕਤਾ ਕਰ ਕੇ ਦੇਸ ਦੇ ਵੱਖ ਵੱਖ ਹਿੱਸਿਆਂ ਦੀਆਂ ਬੋਲੀਆਂ ਅੰਦਰ ਭਿੰਨਤਾ ਆਉਣ ਲਾਜ਼ਮੀ ਸੀ ਪਰ ਇਸ ਭਿੰਨਤਾ ਦੇ ਬਾਵਜੂਦ ਨਾਲ ਨਾਲ ਰਾਜਨੀਤਕ ਸੱਤਾ ਜਾਂ ਸਭਿਆਚਾਰ ਮੇਲ ਇਕ ਸਾਂਝ ਪੈਦਾ ਕਰਨ ਵਿਚ ਵੀ ਮੱਦਦ ਦੇਂਦੇ ਸਨ ਤੇ ਹੁਣ ਵੀ ਕਾਫ਼ੀ ਹਦ ਤਕ ਅਜੇਹਾ ਹੀ ਹੁੰਦਾ ਹੈ।

ਜਿਸ ਥਾਂ ਰਾਜਸੀ ਤਾਕਤ ਦਾ ਕੰਢਰ ਜਾਂ ਗੜ੍ਹ ਹੋਵੇ ਉਸ ਥਾਂ ਦੀ ਬੋਲੀ ਤਲਵਾਨ ਹੋ ਵੇਂਦੇ ਸਨ ਉਤੇ ਛਾ ਜਾਂਦੀ ਹੈ ਤੇ ਸੋਣਾ ਮਾਂਸਿਆ ਸੋਧਿਆ ਰੂਪ ਧਾਰ ਕੇ ਸਰਬ-ਪਰਵਾਨ ਹੋ ਜਾਂਦੀ ਹੈ। ਇਹ ਸਰਬ-ਪਰਵਾਨ ਟਕਸਾਲੀ ਬੋਲੀ ਸ਼ਿਰੋਮਣੀ ਤੇ ਮੁਖੀਆ ਕਹੀ ਜਾਂਦੀ ਹੈ ਤੇ ਬਾਕੀ ਉਸ ਇਲਾਕੇ ਦੀਆਂ ਅਧੀਨ ਬੋਲੀਆਂ, ਉਪ-ਬੋਲੀਆਂ। ਜਿਨ੍ਹਾਂ ਕੋਈ ਦੇਸ਼ ਦਰਿਆਵਾਂ, ਨਾਲਿਆਂ ਪਹਾੜੀਆਂ ਦੇ ਘੇਰਿਆਂ ਵਿਚ ਵੇਖਿਆ ਹੋਵੇ ਉਤਨੀਆਂ ਹੀ, ਰੂਪ-ਭੇਦ ਕਰ ਕੇ ਉਪ-ਬੋਲੀਆਂ ਬਣ ਜਾਂਦੀਆਂ ਹਨ। ਪੰਜਾਬੀ ਦਾ ਪਰਚਲਤ ਮੁਹਾਵਰਾ ਹੈ ਕਿ ਬੋਲੀ ਬਾਰਾਂ ਕੋਹ ਤੇ ਬਦਲ ਜਾਂਦੀ ਹੈ। ਦਰ-ਅਸਲ ਇਕ ਆਦਮੀ ਦੀ ਆਵਾਜ਼ਾਈ ਦਾ ਘੇਰਾ ਪੰਜਾਹ ਕੁ ਕੋਹ ਹੁੰਦਾ ਹੈ, ਬਾਰ ਕੋਹ ਪੂਰਬ ਵਲ, ਬਾਰਾਂ ਕੋਹ ਪੱਛਮ ਵਲ ਅਤੇ ਬਾਰਾਂ ਬਾਰਾਂ ਕੋਹ ਉਤਰ ਦੱਖਣ ਵਲ, ਕਿਵੇਂ ਦਾ ਵਧ ਕਿਸੇ ਦਾ ਘੱਟ। ਇਹੋ ਆਵਾਜ਼ਾਈ ਤੇ ਮੇਲ ਜੋਲ ਉਪ-ਬੋਲੀ ਵਿਚ ਏਕਤਾ ਪੈਦ ਕਰਦਾ ਹੈ ਅਤੇ ਇਕ ਨਾਲੋਂ ਦੂਜੀ ਨੂੰ ਨਿਖੇਤਦਾ ਹੈ। ਉਚਾਰਣ ਦਾ ਲਹਿਜਾ, ਅੱਡ ਅੱਡ ਜਾਤਾਂ, ਪੇਸ਼ਿਆਂ, ਮਜ਼ਬਾਂ ਵਾਲਿਆਂ ਦੀ ਵਸੋਂ, ਗਰਮ ਸਰਦ ਵਾਯੂ-ਮੰਡਲ ਅਤੇ ਬਿਦੇਸੀ ਅਸਰਾਂ ਦਾ ਘੋਲ-ਮਚੋਲਾ ਉਪਬੋਲੀਆਂ ਨੂੰ ਪੱਕਾ ਰੂਪ ਦੇਣ ਵਿਚ ਮਦਦ ਦੇਂਦਾ ਹੈ। ਖਾਸ ਕਰ ਕੇ ਇਹੋ ਸਥਾਨਕ ਰੰਗਣ ਹੀ ਨਿਖੇਤਵਾਂ ਮੁਹੱਦਰਾ ਬਣਾਉਂਦੀ ਹੈ। ਪੰਜਾਬੀ ਦਾ ਇਕੋ 'ਭਾਈ' ਸ਼ਬਦ-ਭਾਈਆਂ, ਕਾ, ਭਰਾ, ਭਿਰਾ, ਬਰੂ, ਭਰਾਤਾ ਅਤੇ ਭਾਉ ਆਦਿ ਅੱਡ ਅੱਡ ਉਪਬੋਲੀਆਂ ਵਿਚ ਕਈ ਅੱਡ ਅੱਡ ਪੂਰੇ ਰੂਪ ਰਖਦਾ ਹੈ। ਦੂਜੀਆਂ ਗੁਆਂਦਣ ਬੋਲੀਆਂ ਨਾਲ ਮਿਲਦੀਆਂ ਭੂਗੋਲਕ ਹੋਂਦਾਂ ਵੀ ਇਕ ਨਵੀਂ ਬੋਲੀ ਨੂੰ ਖੜਾ ਕਰ ਦੇਂਦੀਆਂ ਹਨ। ਜਿਵੇਂ ਪੰਜਾਬੀ ਦਾ ਪੂਰਬ ਵਲ ਥਾਂਗਰੂ ਨਾਲ ਮੇਲ ਪੁਆਧੀ ਨੂੰ, ਪੱਛਮ ਵਲ ਸਿੰਧੀ ਨਾਲ ਮੇਲ ਲਹਿਜਿਦੀ ਨੂੰ, ਉਤਰ ਵਲ ਕਸਮੀਰੀ ਦਾ ਮੇਲ ਡੋਗਰੀ ਨੂੰ, ਦੱਖਣ ਵਲ ਰਾਜਸਥਾਨੀ-ਬਾਗੜੀ ਦਾ ਮੇਲ ਭਟਿਆਣੀ ਨੂੰ ਇਕ ਨਿਵੇਕਲਾ ਰੂਪ ਦੇਂਦਾ ਹੈ। ਭਾਵੇਂ ਇਹ ਹੋਰ ਕਾਰਣਾਂ ਕਰ ਕੇ ਵੀ ਉਪਬੋਲੀਆਂ ਹਨ ਪਰ ਗੁਆਂਦੀ ਬੋਲੀਆਂ ਦਾ ਵੀ ਇਨ ਵਿਚ ਕਾਫ਼ੀ ਹੋਂਦ ਹੈ।

ਇਕ ਇਹ ਵੀ ਦਲੀਲ ਦਿਤੀ ਜਾਂਦੀ ਹੈ ਕਿ ਪੰਜਾਬੀ ਕਦੀ ਵੀ ਰਾਜਸੀ ਬੋਲੀ ਨਾ ਬਣਨ ਕਾਰਨ ਭਾਸ਼ਾਈ-ਏਕਤਾ ਨਹੀਂ ਲਿਆ ਸਕੀ, ਇਸ ਲਈ ਇਸ ਦੀਆਂ ਉਪ-ਬੋਲੀਆਂ ਦੀ ਗਿਣਤੀ ਜ਼ਿਆਦਾ ਹੈ। ਇਹ ਦਲੀਲ ਏਨੀ ਵਜ਼ਨਦਾਰ ਨਹੀਂ। ਕਿਸੇ ਬੋਲੀ ਦੇ ਰਾਜਸੀ ਜਥਾਨ ਬਣ ਜਾਣ ਨਾਲ ਉਪ-ਬੋਲੀਆਂ ਉੱਕਾ ਮਿਟ ਨਹੀਂ ਜਾਂਦੀਆਂ। ਹਾਂ, ਇਕ ਨੂੰ ਪ੍ਰਮਾਣੀਕਰਤਾ ਤੇ ਪ੍ਰਮਾਣੀਕਰਤਾ ਜ਼ਰੂਰ

ਮਿਲ ਜਾਂਦੀ ਹੈ, ਜੋ ਗੁਆਂਢੀ ਉਪਬੋਲੀਆਂ ਉਤੇ ਵਿਸ਼ੇਸ਼ ਅਸਰ ਪਾਉਂਦੀ ਹੈ। ਰਾਜੂ
ਪ੍ਰਭਤਾ ਨੂੰ ਪ੍ਰਾਪਤ ਕਰਨ ਦੇ ਬਾਵਜੂਦ ਪੰਜਾਬੀ ਨੇ ਸਾਹਿਤਕ ਪ੍ਰਮਾਣੀਕਤਾ ਤਾਂ ਦੇਰ ਤੋਂ ਵਾਲੀ
ਕੋਤੀ ਹੋਈ ਹੈ, ਇਸ ਨਾਲ ਕੇਂਦਰੀ ਉਪਬੋਲੀਆਂ ਦਾ ਆਪਣਾ ਰੰਗ ਜ਼ਰੂਰ ਘਟਿਆ ਹੈ,
ਉਨ੍ਹਾਂ ਦਾ ਬਿਨਾਸ ਨਹੀਂ ਹੋਇਆ। ਸਗੋਂ ਕਈ ਉਪਬੋਲੀਆਂ ਤਾਂ ਲੇਖੀ ਆਲ ਘਾਟ
ਟਕਸਾਲੀ ਨੂੰ ਆਪਣਾ ਤਿਲ ਛੁਲ ਭੇਟ ਚੜ੍ਹਾਉਂਦੀ ਰਹਿੰਦੀਆਂ ਹਨ, ਜਿਸ ਨਾਲ ਉਸ

ਸੋ ਉਪਬੋਲੀਆਂ ਦੀ ਹੋਏ ਕਿਸੇ ਬੋਲੀ ਲਈ ਕੋਈ ਅੰਗੁਣ ਵਾਲੀ ਗੱਲ ਨਹੀਂ। ਸੰਸਾਂਤ
ਦੀਆਂ ਰਮਾਂ ਪ੍ਰਮਾਣੀਕ ਬੋਲੀਆਂ ਉਪ-ਬੋਲੀਆਂ ਰਖਦੀਆਂ ਹਨ, ਅੰਗਰੇਜ਼ੀ ਦੀਆਂ ਕਈ
ਉਪਬੋਲੀਆਂ ਹਨ, ਹਿੰਦੀ ਦੀਆਂ 6-7 ਉਪ ਭਖਾਵਾਂ ਹਨ। ਇਨ੍ਹਾਂ ਉਪਭਾਖਾਵਾਂ ਵਿਚੋਂ ਹੀ
ਜਿਸ ਨੂੰ ਪਰਾਧਾਨਤਾ ਮਿਲ ਜਾਵੇ, ਉਹੋ ਟਕਸਾਲੀ ਭਾਸ਼ਾ ਦਾ ਰੂਪ ਧਾਰ ਲੈਂਦੀ ਹੈ। ਮਿਸਾਲ ਲਈ
ਕਿਸੇ ਸਮੇਂ ਹਿੰਦੀ ਦਾ ਪੂਰਬੀ ਰੂਪ ਅਵਧੀ, ਪਰਾਧਾਨ ਸੀ। ਮਲਕ ਮੁਹੰਮਦ ਜਾਇਸੀ ਨੇ 'ਪਦਮਾਵਤ'
ਮਹਾਂ-ਕਾਹਿ ਰਚ ਕੇ ਤੁਲਸੀ ਜੀ ਨੇ 'ਰਾਮਾਇਣ' ਲਿਖ ਕੇ ਇਸੇ ਨੂੰ ਪਰਸਿੱਧੀ ਦਿੱਤੀ। ਫਿਰ
ਕ੍ਰਿਸ਼ਨ-ਭਗਤੀ ਦੇ ਚੌਰ ਨਾਲ ਬ੍ਰਿਜ ਦੇ ਇਲਾਕੇ ਦੀ ਉਪਬੋਲੀ 'ਬ੍ਰਿਜ-ਭਾਸ਼ਾ' ਬਣ ਕੇ ਚਮਕੀ।
ਅਜ ਕਲ ਇਨ੍ਹਾਂ ਦੌਹਾਂ ਉਪਬੋਲੀਆਂ ਨੂੰ ਛੱਡ ਕੇ ਦਿਲੀ ਮੇਰੇਠ ਦੇ ਲਾਗੇ ਦੀ 'ਖੜੀ ਬੋਲੀ' ਨੇ
ਸਾਹਿਤਕ ਮਹੱਤਤਾ ਪਰਾਪਤ ਕਰ ਲਈ ਹੈ ਤੇ ਰਾਜ-ਭਾਸ਼ਾ ਬਣ ਗਈ ਹੈ। ਸੋ ਇਹ ਜ਼ਰੂਰੀ ਨਹੀਂ
ਕਿ ਕੋਈ ਖਾਸ ਉਪਬੋਲੀ ਹੀ ਟਕਸਾਲੀ ਬਣਦੀ ਹੈ, ਜਿਸ ਨੂੰ ਵੀ ਹਾਲਾਤ ਮੌਕਾ ਦੇਣ, ਉਹੋ
ਮਲਕਾ ਬਣ ਸਨਮਾਨ ਪਾਉਂਦੀ ਹੈ। ਦੁਨੀਆਂ ਦੀਆਂ ਤੁਮਾਮ ਅਮੀਰ ਤੇ ਪ੍ਰਮਾਣੀਕ ਜ਼ਬਾਨਾਂ
ਉਪਬੋਲੀਆਂ ਦੀਆਂ ਹੀ ਧੋਆਂ ਹਨ। ਜਦੋਂ ਕੋਈ ਉਪਬੋਲੀ ਟਕਸਾਲੀ ਰੂਪ ਧਾਰਨ ਲਈ ਅਗੇ
ਵਧਦੀ ਹੈ ਤਾਂ ਉਹ ਆਪਣੇ ਉਪਭਾਖਣੀ ਗੁਣ ਛੱਡ ਕੇ ਇਕ ਸਾਂਝੀ ਜੋਹੀ ਸਰਲ ਅਪਣਾਉਂਦੀ
ਹੈ, ਜਿਸ ਵਿਚ ਉਸ ਦੀਆਂ ਭੈਣਾਂ-ਦੂਜੀਆਂ ਉਪਬੋਲੀਆਂ ਦਾ ਵੀ ਤਕੜਾ ਹੱਥ ਹੁੰਦਾ ਹੈ ਅਤੇ
ਬਾਦ ਵਿਚ ਵੀ ਉਹ ਉਸ ਦੀ ਸਮੇਂ ਸਮੇਂ ਮਦਦ ਕਰਦੀਆਂ ਹਨ, ਠੁਵੇਂ ਸ਼ਬਦਾਂ
ਦਾ ਚੰਗਾ ਪੇਸ਼ ਕਰਕੇ।

ਕਿਸੇ ਬੋਲੀ ਵਿਚ ਉਪਭਾਖਾਵਾਂ ਵਾਂਝ ਵਿਖੇ ਵਖ ਜਾਤਾਂ, ਪੇਸ਼ਿਆਂ ਜਾਂ ਜਥੇਬੰਦੀਆਂ ਦੀਆਂ
ਵੀ ਖਾਸ ਖਾਸ ਬੋਲੀਆਂ (Special languages) ਹੁੰਦੀਆਂ ਹਨ, ਉਨ੍ਹਾਂ ਦਾ ਘੰਗਾ ਕੁੱਗੋਲਕ
ਸੀਮਾਂ ਵਿਚ ਬੰਦ ਹੋਣ ਦੀ ਖਾਸ ਟੋਲੇ ਨਾਲ ਸਬੰਧਤ ਹੁੰਦਾ ਹੈ। ਜਿਵੇਂ ਠੱਗਾਂ ਦੀ ਬੋਲੀ,
ਵਖਾਰੀਆਂ ਦੀ ਬੋਲੀ, ਹਰ ਪੇਸ਼ੇ ਦੇ ਕਾਗੀਗਰਾਂ ਦੀ ਬੋਲੀ, ਹਰ ਧਰਮ ਦੀ ਪ੍ਰੋਤੋਵੀ ਬੋਲੀ,
ਕਾਨੂੰਨੀ ਬੋਲੀ, ਵਿਗਿਆਨਕ ਬੋਲੀ ਤੇ ਡਾਕਟਰੀ ਬੋਲੀ ਸਭ ਇਸੇ ਤਰ੍ਹਾਂ ਦੀਆਂ ਸਪੇਸ਼ਲ ਜ਼ਬਾਨਾਂ
ਹਨ। ਇਨ੍ਹਾਂ ਦੀ ਸੰਕੇਤਾਵਲੀ ਆਪਣੀ ਕਿਸਮ ਦੀ ਹੁੰਦੀ ਹੈ ਤੇ ਉਸ ਸ੍ਰੋਟੀ ਨਾਲ ਸਬੰਧਤ
ਅਦਮੀ ਹੀ ਜਿਆਦਾ ਉਸ ਨੂੰ ਸਮਝ ਸਕਦੇ ਹਨ। ਵੇਖੇ ਇਨ੍ਹਾਂ ਦੀ ਹੋਏ ਉਪਬੋਲੀਆਂ ਵਾਂਝ
ਹੁੰਦੀਆਂ ਕੁਦਰਤੀ ਹੈ ਪਰ ਇਹ ਗੱਲ ਯਾਦ ਰਖਣ ਵਾਲੀ ਹੈ ਕਿ ਇਹ 'ਖਾਸ ਬੋਲੀਆਂ' ਕਿਸੇ

ਤੇ ਨਿਰਭਰ ਨਹੀਂ ਹੁੰਦੀਆਂ । ੧੮ਵੀਂ ਸਦੀ ਦੇ ਸਿੰਘਾਂ ਦੇ 'ਗੜਗੱਜ ਬੋਲੇ' ਹੀ ਸੀ, ਜਿਸ ਨੇ ਪੰਜਾਬੀ ਤੋਂ ਆਪਣਾ ਵਜੂਦ ਬਣਾਇਆ ਤੇ ਬਾਦ ਵਿਚ ਪੰਜ ਬਣਾ ਕੇ ਦਿਤਾ । ਇਉਂ ਸਪੇਸ਼ਲ ਜਥਾਨਾਂ ਆਪਣੀ ਹਸਟੀ ਨੂੰ ਬਰਕਰਾਰ ਰਖ ਰਹਲੇ ਵਿਚ ਘੁਮਦੀਆਂ ਰਹਿੰਦੀਆਂ ਤੇ ਉਪਬੋਲੀਆਂ ਦੀ ਤਰ੍ਹਾਂ, ਸਗੋਂ ਕਈ ਹਾਨਾਲੋਂ ਵੀ ਵਧ, ਟਕਸਾਲੀ ਬੋਲੀ ਦੀ ਮੱਦਦ ਕਰਦੀਆਂ ਰਹਿੰਦੀਆਂ ਹਨ ।

ਬਹੁਤ ਸਾਰੇ ਲੋਕ ਇਹ ਮਝਦੇ ਹਨ ਕਿ ਸਿਵਾਇ ਕਿਤਾਬੀ ਬੋਲੀ ਦੇ ਬਤਾਂ ਬੋਨਿਯਮੀਆਂ ਹੀ ਚਲਦੀਆਂ ਹਨ ਪਰ ਇਹ ਗੱਲ ਮੂਲੋਂ ਹੀ ਕੁੜੀ ਹੈ ਕਿਤਾਬੀ ਬੋਲੀ ਨਾਲੋਂ ਵੀ ਨੇਮਾਂ ਦੀਆਂ ਜ਼ਿਆਦਾ ਪਾਬੰਦ ਹੁੰਦੀਆਂ ਹਨ । ਇਹ ਕਿ ਕੋਈ ਉਨ੍ਹਾਂ ਨੇਮਾਂ ਨੂੰ ਧਿਆਨ ਵਿਚ ਨਾ ਲਿਆਵੇ ।

ਹੁਣ ਅਸੀਂ ਪੰਜਾਬੀ ਦੀਆਂ ਉਪਭਾਖਾਵਾਂ ਵਲ ਆਉਂਦੇ ਹਾਂ । ਵੱਖ ਵੱਖ ਸੰਮਤੀ ਅਨੁਸਾਰ ਇਨ੍ਹਾਂ ਦੀ ਗਿਣਤੀ ਵੱਖ ਵੱਖ ਹੈ । ਸ਼ਾਇਦ ਸਭ ਤੋਂ ਪਹਿਲਾਂ ਨੇ ਹੀ ਪੰਜਾਬੀ ਦੀਆਂ ਉਪਬੋਲੀਆਂ ਦੀ ਵਿਸਥਾਰਕ ਛਾਣ ਬੀਣ ਕੀਤੀ, ਜੋ ਕਿ ਉਨ੍ਹਾਂ ਦੇ 651 ਤੋਂ 805 ਪੰਨੇ ਤੱਕ ਵੰਨਗੀਆਂ ਸਣੇ ਦਰਜ ਹੈ । ਇਨ੍ਹਾਂ ਨੇ ਡੋਗਰੀ, ਮਲਵਈ, ਪੁਆਧੀ, ਰਾਠੀ ਤੇ ਭਟਿਆਣੀ ਸੱਤ ਉਪਬੋਲੀਆਂ ਮੰਨੀਆਂ ਹਨ : ਉਪਰੂਪ ਵੀ ਅੰਕਰ ਕੀਤੇ ਹਨ ।

ਚੂਂਕਿ ਲਹਿੰਦੀ ਨੂੰ ਉਹ ਪੰਜਾਬੀ ਤੋਂ ਅੱਡਰੀ ਬੋਲੀ ਮੰਨਦਾ ਹੈ, ਇਸ ਲਈ ਉਪਬੋਲੀਆਂ—ਮੁਲਤਾਨੀ ਤੇ ਪੌਨੋਹਾਰੀ ਆਦਿ—ਨੂੰ ਉਸ ਨੇ ਇਸ ਵਿਚ ਸ਼ਾਮਲ ਕਰ ਸਿੱਧ ਭਾਸ਼ਾ-ਪੰਡਤ ਮਿ: ਹਾਰਨਲੇ ਨੇ ਲਹਿੰਦੀ ਨੂੰ ਪੰਜਾਬੀ ਦੀ ਉਪਭਾਖਾ ਹੀ ਭਾ: ਬਨਾਰਸੀ ਦਾਸ ਜੀ ਨੇ ਵੀ ਇਤਨੀ ਕੁ ਗਿਣਤੀ ਹੀ ਦਿਤੀ ਹੈ, ਉਨ੍ਹਾਂ 'ਰਾਠੀ' 'ਪੱਛਮੀ ਪੰਜਾਬੀ' ਨੂੰ ਨਾਲ ਗਿਣ ਲਿਆ ਹੈ । ਭਾ: ਬਿਸ਼ਨ ਦਾਸ ਪੁਰੀ ਜੀ ਨੇ 'ਪੱਡਾਰ' ਦੀ ਉਬਾਨਕਾ ਵਿਚ 1. ਠੇਨ ਪੰਜਾਬੀ 2. ਪੌਨੋਹਾਰੀ 3. ਲਹਿੰਦਾ ਤੇ 4. ਪਹਾੜੀ ਉਪ-ਭਾਖਾਵਾਂ ਗਿਣੀਆਂ ਹਨ । ਪ੍ਰੋ: ਪੀ. ਡੀ. ਗੁਨੇ ਮਾਝੀ ਤੇ ਮਾਲਵੀ ਦੇ ਹੀ ਦਸਦੀ

ਮੇਰੇ ਖਿਆਲ ਵਿਚ ਮਾਝੀ, ਦੁਆਬੀ ਤੇ ਮਲਵਈ ਤੱਨੇ ਭਾਵੇਂ ਆਪਸ ਵਿਅੰਤਰ ਰਖਦੀਆਂ ਹਨ ਪਰ ਹੁਣ ਇਹ ਕੋਈ ਪ੍ਰਭਾਵ ਹੇਠ ਆ ਕੇ ਇਕ ਰਾਈਆਂ ਹਨ, ਇਸ ਲਈ ਹੁਣ ਇਨ੍ਹਾਂ ਦੀ ਅੱਡਰੀ ਗਿਣਤੀ ਕਰਨੀ ਠੀਕ ? ਪੁਆਧੀ ਵੀ ਇਸੇ ਅਸਰ ਆ ਕੇ ਕੋਈ ਨਾਲ ਅਡਿੰਡ ਹੋ ਰਹੀ ਹੈ । ਲਹਿੰਦੇ ਜ਼ਰੂਰ ਪੰਜਾਬੀ ਦਾ ਅੰਗ ਹਨ, ਕਿਉਂਕਿ ਉਨ੍ਹਾਂ ਦਾ ਸ਼ਬਦ-ਭੰਡਾਰ ਪੰਜਾਬੀ

§Special Languages are the result of social principle; therefore, they are as natural as & are always born of the very heart of a country from which they usually continue to draw their

[J. V]

J. V. P. 241

ਮਿਲ ਜਾਂਦੀ ਹੈ, ਜੋ ਗੁਆਂਫੀ ਉਪਬੋਲੀਆਂ ਉਤੇ ਵਿਸ਼ੇਸ਼ ਅਸਰ ਪਾਉਂਦੀ ਹੈ। ਰਾਜਨੀਤਕ ਪ੍ਰਭੂਤਾਂ ਨ ਪ੍ਰਾਪਤ ਕਰਨ ਦੇ ਬਾਵਜੂਦ ਪੰਜਾਬੀ ਨੇ ਸਾਹਿਤ੍ਰ ਪ੍ਰਮਾਣੀਕਤਾ ਤਾਂ ਦੇਰ ਤੋਂ ਹਾਸਲ ਕੀਤੀ ਹੋਈ ਹੈ, ਇਸ ਨਾਲ ਕੇਂਦਰੀ ਉਪਬੋਲੀਆਂ ਦਾ ਆਪਣਾ ਰੰਗ ਜ਼ਰੂਰ ਘਟਿਆ ਹੈ, ਪਰੰਤੂ ਉਨ੍ਹਾਂ ਦਾ ਬਿਨਾਸ ਨਹੀਂ ਹੋਇਆ। ਸਗੋਂ ਕਈ ਉਪਬੋਲੀਆਂ ਤਾਂ ਲੰਮੀ ਧਾਲ ਧਾਲ ਕੇ ਟਕਸਾਲੀ ਨੂੰ ਆਪਣਾ ਤਿਲ ਛੁਲ ਭੇਟ ਚੜ੍ਹਾਉਂਦੀ ਰਹਿੰਦੀਆਂ ਹਨ, ਜਿਸ ਨਾਲ ਉਸ ਦੀ ਸ਼ਕਤੀ ਵਧਦੀ ਹੈ।

ਸੋ ਉਪਬੋਲੀਆਂ ਦੀ ਹੋਂਦ ਕਿਸੇ ਬੋਲੀ ਲਈ ਕੋਈ ਐਗੁਣ ਵਾਲੀ ਗੱਲ ਨਹੀਂ। ਸੰਸਾਰ ਦੀਆਂ ਤਮਾਮ ਪ੍ਰਮਾਣੀਕ ਬੋਲੀਆਂ ਉਪਬੋਲੀਆਂ ਰਖਦੀਆਂ ਹਨ, ਅੰਗਰੇਜ਼ੀ ਦੀਆਂ ਕਈ ਉਪਬੋਲੀਆਂ ਹਨ, ਹਿੰਦੀ ਦੀਆਂ 6-7 ਉਪ ਭਖਾਵਾਂ ਹਨ। ਇਨ੍ਹਾਂ ਉਪਭਾਖਾਵਾਂ ਵਿਚੋਂ ਹੀ ਜਿਸ ਨੂੰ ਪਰਧਾਨਤਾ ਮਿਲ ਜਾਵੇ, ਉਹ ਟਕਸਾਲੀ ਭਾਸ਼ਾ ਦਾ ਰੂਪ ਧਾਰ ਲੈਂਦੀ ਹੈ। ਮਿਸਾਲ ਲਈ ਕਿਸੇ ਸਮੇਂ ਹਿੰਦੀ ਦਾ ਪ੍ਰਕਵਰੀ ਰੂਪ ਅਵਧੀ, ਪਰਧਾਨ ਸੀ। ਮਲਕ ਮੁਹੰਮਦ ਜਾਇਸੀ ਨੇ 'ਪਦਮਾਵਤ' ਮਹਾਂ-ਕਾਵਿ ਰਚ ਕੇ ਤੁਲਸੀ ਜੀ ਨੇ 'ਰਾਮਾਇਣ' ਲਿਖ ਕੇ ਇਸੇ ਨੂੰ ਪਰਸਿੱਧੀ ਦਿਤੀ। ਵਿਰ ਕ੍ਰਿਸ਼ਨ-ਭਗਤੀ ਦੇ ਝੋਰ ਨਾਲ ਬਿਜ ਦੇ ਇਲਾਕੇ ਦੀ ਉਪਬੋਲੀ 'ਬਿਜ-ਭਾਸ਼ਾ' ਬਣ ਕੇ ਚਮਕੀ। ਅਜ ਕਲ ਇਨ੍ਹਾਂ ਦੋਹਾਂ ਉਪਬੋਲੀਆਂ ਨੂੰ ਛੱਡ ਕੇ ਦਿਲੀ ਮੇਰਠ ਦੇ ਲਾਗੇ ਦੀ 'ਖੜੀ ਬੋਲੀ' ਨੇ ਸਾਹਿਤ ਮਹੱਤਤਾ ਪ੍ਰਾਪਤ ਕਰ ਲਈ ਹੈ ਤੇ ਰਾਜ-ਭਾਸ਼ਾ ਬਣ ਗਈ ਹੈ। ਸੋ ਇਹ ਜ਼ਰੂਰੀ ਨਹੀਂ ਕਿ ਕੋਈ ਖਾਸ ਉਪਬੋਲੀ ਹੀ ਟਕਸਾਲੀ ਬਣਦੀ ਹੈ, ਜਿਸ ਨੂੰ ਵੀ ਹਾਲਾਤ ਮੌਕਾ ਦੇਣ, ਉਹੋ ਮਲਕਾ ਬਣ ਸਨਮਾਨ ਪਾਉਂਦੀ ਹੈ। ਦੁਨੀਆਂ ਦੀਆਂ ਤਮਾਮ ਅਮੀਰ ਤੇ ਪ੍ਰਮਾਣੀਕ ਜ਼ਬਾਨਾਂ ਉਪਬੋਲੀਆਂ ਦੀਆਂ ਹੀ ਧੀਆਂ ਹਨ। ਜਦੋਂ ਕੋਈ ਉਪਬੋਲੀ ਟਕਸਾਲੀ ਰੂਪ ਧਾਰਨ ਲਈ ਅਗੇ ਵਧਦੀ ਹੈ ਤਾਂ ਉਹ ਆਪਣੇ ਉਪਭਾਖਣੀ ਗੁਣ ਛੱਡ ਕੇ ਇਕ ਸਾਂਝੀ ਜੋਹੀ ਸ਼ਕਲ ਅਪਣਾਉਂਦੀ ਹੈ, ਜਿਸ ਵਿਚ ਉਸ ਦੀਆਂ ਭੈਣਾਂ-ਦੂਜੀਆਂ ਉਪਬੋਲੀਆਂ ਦਾ ਵੀ ਤਕੜਾ ਹੱਥ ਹੁੰਦਾ ਹੈ ਅਤੇ ਬਾਦ ਵਿਚ ਵੀ ਉਹ ਉਸ ਦੀ ਸਮੇਂ ਸਮੇਂ ਮਦਦ ਕਰਦੀਆਂ ਰਹਿੰਦੀਆਂ ਹਨ, ਨਵੇਂ ਸ਼ਬਦਾਂ ਦਾ ਢਾਂਚਾ ਪੇਸ਼ ਕਰਕੇ।

ਕਿਸੇ ਬੋਲੀ ਵਿਚ ਉਪਭਾਖਾਵਾਂ ਵਾਂਝ ਵਖੋਂ ਵਖ ਜਾਤਾਂ, ਪੇਸ਼ਿਆਂ ਜਾਂ ਜ਼ਬੰਬੰਦੀਆਂ ਦੀਆਂ ਵੀ ਖਾਸ ਖਾਸ ਬੋਲੀਆਂ (Special languages) ਹੁੰਦੀਆਂ ਹਨ, ਉਨ੍ਹਾਂ ਦਾ ਘੇਰਾ ਭੁਗੋਲਕ ਸੀਮਾਂ ਵਿਚ ਬੰਦ ਹੋਣ ਦੀ ਥਾਂ ਖਾਸ ਟੇਲੇ ਨਾਲ ਸਬੰਧਤ ਹੁੰਦਾ ਹੈ। ਜਿਵੇਂ ਠੱਗਾਂ ਦੀ ਬੋਲੀ, ਵਧਾਰੀਆਂ ਦੀ ਬੋਲੀ, ਹਰ ਪੇਸ਼ੇ ਦੇ ਕਾਰੀਗਰਾਂ ਦੀ ਬੋਲੀ, ਹਰ ਧਰਮ ਦੀ ਪ੍ਰੋਤੀ ਬੋਲੀ, ਕਾਨੂੰਨੀ ਬੋਲੀ, ਵਿਗਿਆਨੀਕ ਬੋਲੀ ਤੇ ਡਾਕਟਰੀ ਬੋਲੀ ਸਭ ਇਸੇ ਤਰ੍ਹਾਂ ਦੀਆਂ ਸਪੈਸ਼ਲ ਜ਼ਬਾਨਾਂ ਹਨ। ਇਨ੍ਹਾਂ ਦੀ ਸੰਕੇਤਾਵਲੀ ਆਪਣੀ ਕਿਸਮ ਦੀ ਹੁੰਦੀ ਹੈ ਤੇ ਉਸ ਸ੍ਰੇਣੀ ਨਾਲ ਸਬੰਧਤ ਅਦਮੀ ਹੀ ਜ਼ਿਆਦਾ ਉਸ ਨੂੰ ਸਮਝ ਸਕਦੇ ਹਨ। ਵੇਂਦੇ ਇਨ੍ਹਾਂ ਦੀ ਹੋਂਦ ਉਪਬੋਲੀਆਂ ਵਾਂਝ ਹੁੰਦੀ ਕੁਦਰਤੀ ਹੈ ਪਰ ਇਹ ਗੱਲ ਯਾਦ ਸਥਣ ਵਾਲੀ ਹੈ ਕਿ ਇਹ 'ਖਾਸ ਬੋਲੀਆਂ' ਕਿਸੇ ਜੀਉਂਦੀ ਸਾਂਝੀ ਜ਼ਬਾਨ ਦੇ ਪੇਟੋਂ ਜੰਮਦੀਆਂ ਤੇ ਇਥੋਂ ਹੀ ਤਾਂਕਤ ਲੈਂਦੀਆਂ ਹਨ, ਆਪਣੇ ਆਪ

ਤੇ ਨਿਰਭਰ ਨਹੀਂ ਹੁੰਦੀਆਂ । § 18ਵੀਂ ਸਦੀ ਦੇ ਸਿੰਘਾਂ ਦੇ 'ਗੜ੍ਹਗੱਜ ਬੋਲੇ' ਇਕ ਵਿਸ਼ੇਸ਼ ਭਾਸ਼ਾ ਹੀ ਸੀ, ਜਿਸੂਨੇ ਪੰਜਾਬੀ ਤੋਂ ਆਪਣਾ ਵਜੂਦ ਬਣਾਇਆ। ਤੇ ਬਾਦ ਵਿਚ ਪੰਜਾਬੀ ਨੂੰ ਕਾਫੀ ਕੁਝ ਬਣਾ ਕੇ ਇਤਾ। ਇਉਂ ਸਪੈਸ਼ਲ ਜਥਾਨਾਂ ਆਪਣੀ ਹਸਤੀ ਨੂੰ ਬਰਕਰਾਰ ਰਖਦੀਆਂ ਇਕ ਖਾਸ ਹਲਕੇ ਵਿਚ ਪੁੰਮਦੀਆਂ ਰਹਿੰਦੀਆਂ ਤੇ ਉਪਬੋਲੀਆਂ ਦੀ ਤਰ੍ਹਾਂ, ਸਗੋਂ ਕਈ ਹਾਲਤਾਂ ਵਿਚ ਉਨ੍ਹਾਂ ਨਾਲੋਂ ਵੀ ਵਧ, ਟਕਸਾਲੀ ਬੋਲੀ ਦੀ ਮੱਦਦ ਕਰਦੀਆਂ ਰਹਿੰਦੀਆਂ ਹਨ।

ਬੁਹਤ ਸਾਰੇ ਲੋਕ ਇਹ ਮਿਥਦੇ ਹਨ ਕਿ ਸਿਵਾਇ ਕਿਤਾਬੀ ਬੋਲੀ ਦੇ ਬਾਕੀ ਉਪਬੋਲੀਆਂ ਤੋਂ ਬੇਠਿਯਮੀਆਂ ਹੀ ਚਲਦੀਆਂ ਹਨ ਪਰ ਇਹ ਗੱਲ ਮੂਲੋਂ ਹੀ ਕੁੜੀ ਹੈ। ਉਪਬੋਲੀਆਂ, ਕਿਤਾਬੀ ਬੋਲੀ ਨਾਲੋਂ ਵੀ ਨੇਮਾਂ ਦੀਆਂ ਜ਼ਿਆਦਾ ਪਾਬੰਦ ਹੁੰਦੀਆਂ ਹਨ। ਇਹ ਗੱਲ ਵੱਖਰੀ ਹੈ ਕਿ ਕੋਈ ਉਨ੍ਹਾਂ ਨੇਮਾਂ ਨੂੰ ਧਿਆਨ ਵਿਚ ਨਾ ਲਿਆਵੇ।

ਹੁਣ ਅਸੀਂ ਪੰਜਾਬੀ ਦੀਆਂ ਉਪਭਾਸ਼ਾਵਾਂ ਵਲ ਆਉਂਦੇ ਹਾਂ। ਵੱਖ ਵੱਖ ਵਿਦਵਾਨਾਂ ਦੀ ਸੰਮਤੀ ਅਨੁਸਾਰ ਇਨ੍ਹਾਂ ਦੀ ਗਿਣਤੀ ਵੱਖ ਵੱਖ ਹੈ। ਸ਼ਾਇਦ ਸਭ ਤੋਂ ਪਹਿਲਾਂ ਡਾ: ਗ੍ਰੈਅਰਸਨ ਨੇ ਹੀ ਪੰਜਾਬੀ ਦੀਆਂ ਉਪਬੋਲੀਆਂ ਦੀ ਵਿਸਥਾਰਕ ਫਾਣ ਬੀਣ, ਕੀਤੀ, ਜੋ ਕਿ ਉਨ੍ਹਾਂ ਦੀ ਪੁਸਤਕ ਦੇ 651 ਤੋਂ 805 ਪੰਨੇ ਤਕ ਵੰਨਗੀਆਂ ਸਣੇ ਦਰਜ ਹੈ। ਇਨ੍ਹਾਂ ਨੇ ਡੋਗਰੀ, ਮਾਝੀ, ਦੁਆਬੀ, ਮਲਵਈ, ਪੁਆਧੀ, ਰਾਠੀ ਤੇ ਭਟਿਆਣੀ ਸੱਤ ਉਪਬੋਲੀਆਂ ਮੰਨੀਆਂ ਹਨ ਤੇ ਕਈਆਂ ਦੇ ਉਪਰੂਪ ਵੀ ਅੰਕਤ ਕੀਤੇ ਹਨ।

ਚੁਕਿ ਲਹਿੰਦੀ ਨੂੰ ਉਹ ਪੰਜਾਬੀ ਤੋਂ ਅੱਡਰੀ ਬੋਲੀ ਮੰਨਦਾ ਹੈ, ਇਸ ਲਈ ਲਹਿੰਦੇ ਦੀਆਂ ਉਪਬੋਲੀਆਂ—ਮੁਲਤਾਨੀ ਤੇ ਪੱਠੋਹਾਰੀ ਆਦਿ—ਨੂੰ ਉਸ ਨੇ ਇਸ ਵਿਚ ਸ਼ਾਮਲ ਨਹੀਂ ਕੀਤਾ। ਪਰਸਿੱਧ ਭਾਸ਼ਾ-ਪੰਡਤ ਮਿ: ਹਾਰਨਲੇ ਨੇ ਲਹਿੰਦੀ ਨੂੰ ਪੰਜਾਬੀ ਦੀ ਉਪਭਾਸ਼ਾ ਹੀ ਮੰਨਿਆ ਹੈ। ਡਾ: ਬਨਾਰਸੀ ਦਾਸ ਜੀ ਨੇ ਵੀ ਇਤਨੀ ਕੁ ਗਿਣਤੀ ਹੀ ਦਿਤੀ ਹੈ, ਉਨ੍ਹਾਂ 'ਰਾਠੀ' ਨੂੰ ਛੱਡ ਕੇ 'ਪੱਛਮੀ ਪੰਜਾਬੀ' ਨੂੰ ਨਾਲ ਗਿਣ ਲਿਆ ਹੈ। ਡਾ: ਬਿਸਨ ਦਾਸ ਪੁਰੀ ਜੀ ਨੇ 'ਪੰਜਾਬੀ ਸ਼ਬਦ ਭੰਡਾਰ' ਦੀ ਉਥਾਨਕਾ ਵਿਚ 1. ਠੇਠ ਪੰਜਾਬੀ 2. ਪੱਠੋਹਾਰੀ 3. ਲਹਿੰਦਾ ਤੇ 4. ਪਹਾੜੀ, ਚਾਰ ਮੁਖ ਉਪ-ਭਾਸ਼ਾਵਾਂ ਗਿਣੀਆਂ ਹਨ। ਪ੍ਰੇਸ਼ਨ: ਪੀ. ਡੀ. ਗੁਨੇ ਮਾਝੀ ਤੇ ਮਾਲਵੀ ਦੋ ਹੀ ਦਸਦਾ ਹੈ।

ਮੇਰੇ ਖਿਆਲ ਵਿਚ ਮਾਝੀ, ਦੁਆਬੀ ਤੇ ਮਲਵਈ ਤੋਂਨੇ ਡਾਵੇਂ ਆਪਸ ਵਿਚ ਬੋੜਾ ਬਹੁਤ ਅੰਤਰ ਰਖਦੀਆਂ ਹਨ ਪਰ ਹੁਣ ਇਹ ਕੋਂਦਰੀ ਪ੍ਰਭਾਵ ਹੇਠ ਆ ਕੇ ਇਕ ਤਰ੍ਹਾਂ ਇੱਕਮਿੱਕ ਹੋ ਗਈਆਂ ਹਨ, ਇਸ ਲਈ ਹੁਣ ਇਨ੍ਹਾਂ ਦੀ ਅੱਡਰੀ ਗਿਣਤੀ ਕਰਨੀ ਠੀਕ ਨਹੀਂ। ਅੱਧ-ਪਚੱਧ ਪੁਆਧੀ ਵੀ ਇਸੇ ਅਸਰ ਆ ਕੇ ਕੋਂਦਰੀ ਨਾਲ ਅਭਿਨ ਹੋ ਰਹੀ ਹੈ। ਲਹਿੰਦੇ ਦੀਆਂ ਉਪਭਾਸ਼ਾਵਾਂ ਜ਼ਰੂਰ ਪੰਜਾਬੀ ਦਾ ਅੰਗ ਹਨ, ਕਿਉਂਕਿ ਉਨ੍ਹਾਂ ਦਾ ਸ਼ਬਦ-ਭੰਡਾਰ ਪੰਜਾਬੀ ਨਾਲ ਰਲਦਾ ਹੈ।

§Special Languages are the result of social divisions, in principle; therefore, they are as natural as dialects, but they are always born of the very heart of a common language, from which they usually continue to draw their sustenance.

[J. VENDRYES, P. 259]

ਕੇਵਲ ਉਚਾਰਣ ਨੇ ਉਨ੍ਹਾਂ ਦਾ ਮੁਹਾਂਦਰਾ ਬਦਲਿਆ ਹੈ। ਨਾਲੋਂ ਹੁਣ ਤਾਂ ਪਛਮੀ ਪੰਜਾਬ ਦੇ ਲੋਕਾਂ ਦੇ ਇਧਰ ਆ ਕੇ ਵਸਣ ਕਾਰਣ ਇਕ ਤਰ੍ਹਾਂ ਇਨ੍ਹਾਂ ਉਪਬੋਲੀਆਂ ਦਾ ਸੰਮੇਲਨ ਹੋ ਗਿਆ ਹੈ ਤੇ ਸਾਰੀਆਂ ਹੀ ਇਕ ਦੂਜੇ ਵਿਚ ਰਲਗੱਡ ਜੇਹੀਆਂ ਹੋ ਰਹੀਆਂ ਹਨ। ਪਤਾ ਨਹੀਂ ਭਵਿਸ਼ਤ ਵਿਚ ਇਸ ਦੇ ਕੀ ਮਿਟੇ ਨਿਕਲਣ।

ਸੋ ਪੰਜਾਬੀ ਦੀਆਂ ਮੁਖ ਉਪਭਾਖਾਵਾਂ ਇਹ ਹਨ—

- | | |
|-------------|-----------|
| 1. ਪੋਠੋਹਾਰੀ | 4. ਪੁਆਪੀ |
| 2. ਮੁਲਤਾਨੀ | 5. ਭਟਿਆਣੀ |
| 3. ਲਾਹੌਰੀ | 6. ਡੋਗਰੀ |

ਅਗੇ ਇਨ੍ਹਾਂ ਦੇ ਖਾਸ ਖਾਸ ਲੱਛਣ ਤੇ ਵੈਨਜ਼ੀਆਂ ਦਿਤੀਆਂ ਜਾਂਦੀਆਂ ਹਨ।

1. ਪੋਠੋਹਾਰੀ — ਜਿਥੇ ਰਾਵਲ ਪਿੰਡੀ ਦਾ ਪਹਾੜੀ ਹਿੱਸਾ, ਜਿਸ ਦੇ ਉੱਤਰ ਵਲ ਸੁਹਾਂ, ਪੂਰਬ ਵਲ ਜੇਹਲਮ ਦਰਿਆ ਤੇ ਦੱਖਣ, ਪੱਛਮ ਵਲ ਜ਼ਿਲਾ ਜੇਹਲਮ ਤੇ ਜ਼ਿਲਾ ਅਟਕ ਦਾ ਬੰਨਾ ਲਗਦਾ ਹੈ, ਪੋਠੋਹਾਰ ਕਹਾਉਂਦਾ ਹੈ। ਪੋਠੋਹਾਰੀ ਉਚੀ ਥਾਂ ਨੂੰ ਕਰਿੰਦੇ ਹਨ ਤੇ ਇਸੇ ਉੱਚੇ ਪਹਾੜੀ ਇਲਾਕੇ ਦਾ ਬੱਲੀ ਹੈ ਪੋਠੋਹਾਰੀ। ਵਰਤਾਰਾ ਰਿਨ ਦਾ ਉਪਰੋਕਤ ਹੱਦਾਂ ਤੋਂ ਦੂਰ ਦੂਰ ਵੀ ਹੈ।

ਪਹਾੜੀ ਘੇਰੇ ਕਾਰਣ ਜਿਥੇ ਰਿਨ ਉਪਬੋਲੀ ਨੇ ਪੁਰਾਣੀ ਹਿੰਦ-ਅਰਿਆਈ ਭਾਸ਼ਾ ਦੇ ਅਛਣਾ, ਗਢਣਾ, ਜੱਧਾਂ, ਗੁਣ, ਮਿਥੀ (ਮਹੱਥ) ਤੁਝ (ਤੁਮਹੁ) ਅਤ (ਅਜੀਂ) ਅਸਮਤੁ, ਸੀਂਹ, ਵਰਗੀਹ, ਵਾਉ ਆਦਿ ਕਈ ਸ਼ਬਦ ਸੰਗਲ ਰਖੇ ਹਨ, ਦੁਥੇ ਇਸ ਉੱਤੇ ਪਰਾਣੀ ਪੰਜਾਬੀ ਅਤੇ ਪਸਤੇ ਦਾ ਵੀ ਡੰਘਾ ਅਸਰ ਹੈ। ਜਦੋਂ ਕਿ ਲਹਿੰਦੀ ਤੋਂ ਇਲਾਵਾ ਹੋਰ ਸਾਰੀਆਂ ਉਪਬੋਲੀਆਂ ਗਿਆਵੀ, ਤਾਂ ਰਹਿਣ ਦੀ ਥਾਂ ਨਿਖੇਤ ਵੀਆਂ ਹੋ ਗਈਆਂ ਹਨ, ਤਾਂ ਵੀ ਪੋਠੋਹਾਰੀ ਨੇ ਸੰਜੋਗਾਤਮਕਤਾ ਦੇ ਗੁਣ ਨੂੰ ਬਹੁਤਾ ਘਟਣ ਨਹੀਂ ਦਿਤਾ, ਮੁਲਤਾਨੀ ਜ਼ੂਰ ਇਸ ਮਾਮਲੇ ਵਿਚ ਇਨ ਤੋਂ ਅਗੇ ਹੈ।

ਕੇਂਦਰੀ ਪੰਜਾਬੀ ਨਾਲੋਂ ਇਸ ਦੇ ਸਬੰਧਕ ਪ੍ਰਯਕਾ ਨਿਆਰੇ ਹਨ—ਜਿਵੇਂ ‘ਨੂੰ’ ਦੀ ਥਾਂ ‘ਕੀ’ ‘ਦੀ’ ਦੀ ਥਾਂ ‘ਨੀ’, ਗਾ ਦੀ ਥਾਂ ਸੀ ਤੇ ਸਾ, ਪਰ (ਤੇ), ਦਾਰ (ਵਲ) ਆਦਿ : ਆਮ ਲਫਜ਼ਾਂ ਵਿਚ ਸਿਹਾਰੀ ਦੀ ਥਾਂ ਅੰਕੜ ਬੋਲੀਦਾ ਹੈ ਜਿਵੇਂ—ਕੁਸ (ਕਿਸ), ਕੁਪਰ (ਕਿਹੜੇ) ਕੁਥੇ (ਕਿਥੇ)। ਹ ਤੇ ਤ ਦੀ ਵਰਤੋਂ ਲਹਿੰਦੀ ਵਾਂਕ (-ਹਿਕ, ਹਿੰਡ, ਹਿਥੇ, ਤੁਹਾੜੇ, ਮੁੜੇ) ਜ਼ਿਆਦਾ ਹੈ। ਘ, ਝ ਆਦਿ ਮਹਾਂਪ੍ਰਾਣ ਧੁਨੀਆਂ ਜ਼ਿਆਦਾ ਘੁੱਟਵੀਆਂ ਨਹੀਂ ਬੋਲਦੀਆਂ। ਅਵਾਜ਼ ਨੂੰ ਲੰਮਿਆਉਣ ਦਾ ਕੁਕਾ ਆਮ ਪਾਇਆ ਜਾਂਦਾ ਹੈ, ਜਿਵੇਂ ਘਰ ਨੂੰ ਘਾਰ, ਗੱਲ ਨੂੰ ਗਾਲ, ਆਖ ਛੇੜਸਾਂ ਨੂੰ ਆਖੀ ਛੇੜਸਾ। ਸੰਭਵ ਹੈ ਹਥ ਨੂੰ ‘ਹਾਬ’, ਅੱਗ ਨੂੰ ‘ਆਗ’ ਕਹਿਣ ਵਾਲੀ ‘ਹਿੰਦੁਸਤਾਨੀ’ ਵਿਚ ਇਸੇ ਤੋਂ ਦੀਰਘੀਕਰਣ ਦਾ ਮੁਢ ਬੱਝਾ ਹੋਵੇ। ਇਸੇ ਤਰ੍ਹਾਂ ਪੋਠੋਹਾਰੀ ਦਾ ‘ਨੀ’ (ਦੀ) ਗੁਜਰਾਤੀ ਵਿਚ ਵੀ ਮੌਜੂਦ ਹੈ, ਜੋ ਸ਼ਾਇਦ ਕਿਸੇ ਪੁਰਾਣੇ ਰਿਸਤੇ ਦਾ ਸੂਚਕ ਹੈ। ਹੁਣ ਚਰਾ ਵੈਨਗੀ ਦੇਖ ਲਵੇ—

ਨਮੂਨਾ—

‘ਮੈਂਡੇ ਚੌਲ ! ਅਜ ਮਿੰਡੀ ਕੈਂਹ ਹੋਈ ਗਿਐ, ਮਾੜਾ ਦਿਲ ਟੁਟੀ ਟੁਟੀ ਗੱਛੋਣੇ, ਜਿਦਨ ਨੀ ਤੈਂਡੀ ਚਿਠੀ ਨਹੀਂ ਆਈ, ਉਸ ਦਿਹਾੜੀ ਨੀ ਉੜੀਕੀ ਉੜੀਕੀ ਕੇ ਝੱਕੀ ਹੋਇ ਗੱਛੋਣੀ ਆਂ। ਦਿਲ ਡਾਢਾ ਹੁਸਤੀ ਗਿਐ, ਜਾਨ ਨਿਕਲਨੀ ਵੈਂਨੀਐ, ਲੋਕਾਂ ਕੀ ਕੇਹ ਦੱਸਣਾ ਹੋਇ ਆ, ਦਿਲ ਕਰਨੇ ਕਿ ਵਿਸੁ ਖਾਈ ਕੇ ਮਰੀ ਵੈਣਾ।

— ਕਿਛੁ ਪਤਾ ਨੀ ਲਗਣਾ, ਜੂੰ ਕੋਹੜੀ ਗੱਲੇ ਨੀ ਕਾਵਰ ਕੀਤੀਆਂ, ਨ ਆਪ ਪਰਤਿਓਂ ਨ ਹੀ ਰਿਣੀ ਘੱਟੀਆ। ਮੈਂ ਕਿਸ ਕੀ ਆਖਾਂ ਕਿ ਤੱਥੀ ਘਰ ਧਿੰਨੀ ਆਣੇ।

ਐਹ ਤੱਕੀ ਧਿੰਨ, ਹਨੇਰੀ ਚੜ੍ਹੀ ਆਣੀ ਪਈ ਆ, ਕੈਂਡੇ ਕਹਿਗਾਂ ਨਾ ਝੱਖੜ ਝੁਲੀ ਪਿਆ ਏ, ਮਿੰਧੀ ਕੁਧਰੇ ਕਿਛੁ ਰਨਜ਼ਰੀ ਨੀ ਪੈਨਾ। ਉਧੜ ਤਿਕਾਲਾਂ ਹੋਣੀਅਨ ਤੇ ਉਪਰੋਂ ਮਿੰਧੀ ਛੱਬ ਪੈਣ ਲਗਣੇਨੁ, ਰਾਤੀਂ ਸੁਤਿਆਂ ਮੈਂਡਾ ਪੜ ਘਰ ਪਿਆ ਰਹਿਣੈ ਤੇ ਮੈਂ ਹਾਪੂ ਕੱਸੀਆਂ ਵਿਚ ਪਦੀ ਫਿਰਨੀਆਂ। ਖੱਡਾਂ ਪਈ ਫੇਲਨੀਆਂ, ਗਾਂਡ੍ਰਾਂ ਤੇ ਚੜ੍ਹੁ ਚੜ੍ਹੁ ਤਕਨੀਆਂ!.....

ਮਿੰਧੀ ਇੰਦ ਲੱਗਣੇ ਜਿਉਂ ਸਾਰਾ ਜਹਾਨ ਮਰੀ ਮੁਕੀ ਗਿਆ। ਹਿਹੁ ਘੜੀ ਜੇ ਜੂੰ ਆਈ ਗੱਡੇ, ਮ੍ਰਾਂਚਾ ਸਭੇ ਦੁਖ ਮਿਟੀ ਗੇਸੀ।' ਗੀਤ—

ਕਦੇ ਢੋਕ ਸਾੜ੍ਹੀ ਦਰ ਅੱਛ ਢੋਲਾ !
ਓਦਰੇ ਕੱਸ, ਜਿਬੇ ਗੱਲਾਂ ਨੀ ਕੀਤੀਆਂ
ਓਦਰੀ ਰੱਖ, ਜਿਬੇ ਪਾਈਆਂ ਨੀ ਪ੍ਰੀਤੀਆਂ
ਨਾਲੇ ਓਦਰ ਰਾਈ ਮੈਂ ਵੱਖ ਢੋਲਾ। ਕਦੇ ਢੋਕ ਸਾੜ੍ਹੀ.....
ਸਾਵੀ ਧੇਕਾਂ ਨਾਲ ਪੇਣ ਪਤਕੇਨੂ ਵੇ
ਪੈਣ ਪ੍ਰਕੈਨੂ ਆਪੇ ਚਹਿਣ ਝਕੇਨੂ ਵੇ
ਦਹਿ ਦਹਿ ਜਾਣ, ਕੇ ਅਸਾਂ ਨੇ ਵੱਸ ਢੋਲਾ। ਕਦੇ ਢੋਕ ਸਾੜ੍ਹੀ...
ਉਚੀ ਬਨਗਾਹੀ ਦੀਵਾ ਬਾਲ ਬਾਲ ਰੱਖਾਂ ਵੇ
ਨਿਤ ਨਿਤ ਚਲਮਾਂ ਤੈਂਡਿਆਂ ਰਾਹਾਂ ਤੇ ਰੱਖਾਂ ਵੇ
ਮੈਂਡੀ ਪਲਕ ਨ ਸੈਠੀਆਂ ਅੱਖ ਢੋਲਾ। ਕਦੇ ਢੋਕ ਸਾੜ੍ਹੀ.....

[ਪ੍ਰੇਸ਼ਨ ਸਿੰਘ]

2. ਲਹਿੰਦੀ—ਪੰਜਾਬ ਦੇ ਧੂਰ ਪੱਛਮੀ ਹਿੱਸੇ ਨੂੰ ਦਿਸ਼ਾ ਕਾਰਣ 'ਲਹਿੰਦਾ' ਸੱਦਦੇ ਹਨ, ਇਸ ਇਲਾਕੇ ਦੀ ਬੰਲੀ ਲਹਿੰਦੀ, ਲਹਿੰਦਾ ਜਾਂ ਮੁਲਤਾਨੀ ਕਹੀ ਜਾਂਦੀ ਹੈ। ਇਸ ਦਾ ਖੇਤਰ ਮੁਲਤਾਨ, ਝੰਗ, ਸ਼ਾਹਪੁਰ ਤੇ ਮੀਆਂਵਾਲੀ ਦਾ ਇਲਾਕਾ ਹੈ। ਸਿੰਧੀ ਦੇ ਘਣੇ ਪ੍ਰਭਾਵ ਨੇ ਇਸ ਨੂੰ ਕਾਫੀ ਵੱਖਰਾ ਰੂਪ ਦਿਤਾ ਹੈ। ਪੁਰਾਣੀ ਪੈਸ਼ਾਚੀ ਦਾ ਅਸਰ ਅੱਧ ਨਾਲੋਂ ਵਧ ਅਜੇ ਵੀ ਕਾਇਮ ਹੈ, ਇਹ ਉਸ ਦੀ ਜਾਨਸ਼ੀ ਜੋ ਹੋਈ।

ਫਿਰਵਾਨ ਦਾ ਵਿਚਾਰ ਹੈ ਕਿ ਮੁਲਤਾਨ ਆਰੀਆਂ ਦਾ ਮੁਲ ਅਸਥਾਨ ਸੀ, ਇਥੋਂ ਹੋ ਉਹ ਅਗੇ ਵਧੇ ਫੈਲੇ। ਇਸ ਗੱਲ ਦੀ ਪੁਸ਼ਟੀ ਲਈ ਲਹਿੰਦੀ ਉਪਬੰਦੀ ਕੋਲ ਬਹੁਤ ਨਿੱਗਰ ਪ੍ਰਮਾਣ ਮੌਜੂਦ ਹਨ। ਖਾਸ ਕਰ ਕੇ ਲਹਿੰਦੀ ਦਾ ਸੰਜੋਗਾਤਮਕ ਜਾਂ ਗੁੱਟ ਰੂਪ ਬਿਕੁਲ ਵੇਦੇਕ ਬੰਲੀ ਨਾਲ ਮਿਲਦਾ ਜੁਲਦਾ ਹੈ ਤੇ ਸ਼ਵਦਾਵਲੀ ਵੀ ਇਸੇ ਗੱਲ ਦੀ ਗਾਵਾਹੀ ਭਰਦੀ ਹੈ ਮਾਲੂਮ ਹੁੰਦਾ ਹੈ ਕਿ ਸਥਾਨਕ ਆਦਿ-ਵਾਸੀ ਅਣਾਰੀਅਨ ਪ੍ਰਭਾਵ ਨੇ ਜਾਂ ਬਾਦ ਦੇ ਬਿਦੇਸ਼ ਅਸਰ ਨੇ ਇਸ ਨੂੰ ਬਾਬੀ ਆਰੀਆਂ ਬੰਲੀ ਨਾਲੋਂ ਨਿਖੇਡਨ ਵਿਚ ਕਾਫੀ ਹਿੱਸਾ ਪਾਇਆ ਸ਼ਾਇਦ ਬ੍ਰਾਹਮਣ ਦੇਵਤਾ ਨੇ ਇਸੇ ਨੂੰ 'ਪੈਸ਼ਾਚੀ ਪ੍ਰਭਾਵ' ਆਖਿਆ ਹੋਵੇ।

ਹੁਣ ਲਹਿੰਦੀ ਵਿਚ ਸ ਦੀ ਥਾਂ ਹ ਦਾ, ਦ ਦੀ ਥਾਂ ਡ ਦਾ ਜੇ ਰ ਦੀ ਥਾਂ ਜ ਦਾ। ਵਰਤਾਰ ਆਸ ਹੈ। ਸੰਭਵ ਹੈ ਟਵਰਗ ਦੀ ਵਰਤੋਂ ਦ੍ਰਾਵੜੀ ਅਸਰ ਦਾ ਸਿੱਟਾ ਹੋਵੇ—ਸੜ-ਹਡ। ਇਕ ਹਿਕ। ਮੈਂਡਾ, ਕੈਂਡਾ। ਦੋ-ਛੂਚਿ। ਦੁਖ-ਵੁਖ। ਦਿਸਟਿਆ (ਦੇਖਿਆ)।—ਡਿਠਾ, ਡੇਖਿਆ।

ਕ੍ਰਿਆ ਨੇ ਪੁਰਾਣਾ ਸੰਜੋਗੀ ਰੂਪ ਉਵੇਂ ਜਿਵੇਂ ਸਾਂਭ ਰਖਿਆ ਹੈ—ਡਿਠੋਮਿ—
(ਦਿਸ਼ਟਾਮਿ)—ਮੈਂ ਦੇਖਦਾ ਹਾਂ। ਆਖਿਓਸੁ—ਉਸ ਨੇ ਆਖਿਆ।

ਲਹਿੰਦੀ ਦੇ ਕਈ ਉਪ-ਰੂਪ ਹਨ, ਮੁਲਤਾਨ ਦੀ ਹੋਰ ਹੈ ਤੇ ਝੰਗ ਵਲ ਦੀ ਹੋਰ। ਵੰਸ਼-
ਗੀਆਂ ਹਾਜ਼ਰ ਹਨ—

ਨਮੂਨਾ—

‘ਅੜੀ ਖਿਲੋ ! ਛੈਂਡਾ ਘੱਟੁ ਜੂ ਹੋ, ਇਵੀ ਡਿਠੋ ਜਿਵੇਂ ਕਾਵਰਿਆ ਕਾਵਰਿਆ ਰਹਿ
ਵੈਂਦੇ। ਕਡੈਹੋ (ਕਰੇ) ਤੈਂਡੇ ਨਾਲ ਖਿਲਦਾ ਨੀ ਡਿਠਾ, ਕਡੈਹੋ ਅਲੋਂਦਾ ਨੀ ਡਿਠਾ, ਕਡੈਹੋ
ਬਾਲਾ ਕੂੰ ਚੌਂਦਾ ਨੀ ਡਿਠਾ। ਏ ਕਹੋਂ ਗਾਲ ਏ ? ਕਈ ਜਾਂ ਤੈਂਡੀ ਸੱਸ ਦਾ ਚਾਇਆ
ਤਾਂ ਨਹੀਂ ?

‘ਅੜੀ ਕਿਆ ਡੱਸਾ, ਮੈਂਡਾ ਤ ਜੀਅ ਸ਼ਰਿਆ ਪਿਸੈ। ਜੁ ਮਾਨ-ਮੁਆ ਜੈਂ ਏਲੇ ਅਲੋਂਦੇ,
ਸਾਰ ਕਢੋਂਦੇ। ਮਾ—ਰੰਨ ਅਨੋਂ ਏਲੇ ਘੁਰ ਘੁਰ, ਘੁਰ ਘੁਰ ਲਈ ਰਖੋਂਦੀ ਸੁ। ਜੈਂ ਵੇਲੇ ਕਾਟੀ
ਸੇ ਦਾ ਸੁਆਲ ਚਾ ਘੱਤੇ, ਪਿਟੋਂਦੇ। ਗਾਹਣੇ ਕਪਰੇ ਕੁੰਛਰ, ਅਟੇ ਕਿਤੇ (ਲਈ) ਪਿਟੋਂਦਾ
ਵਦੇ। ਉਵੇਂ ਫੇਰੋ ਤ ਭਿਰਾਵਾਂ ਭੇਣੀ ਕੂੰ ਡੀਹੀ ਰਾਤ ਅੰਗਿਲ ਨਾਲ ਲਈ ਵਦੇ। ਮੁੜ੍ਹੇ ਇਚੂ
ਕਾਈ ਗਾਲ ਉਨ੍ਹਾਂ ਕੱਢੀ ਨਹੀਂ, ਤੈਂ ਹੁਕਮ ਪੂਰਾ ਥੀਆ ਨੀ, ਮੈਂਡੇ ਬਾਲ ਦੇ ਚੋਲੇ ਦਾ ਨਾ
ਚਾ ਘਿੰਨਹੁ, ਤਾਂ ਖਾਵਣ ਕੂੰ ਆਂਦੇ।

ਕੱਲ ਭਿਰਾ ਕੂੰ ਚਿਠੀ ਲਿਖੀਆਮ, ਕਲੱਬੂ (ਪਰਸੋਂ) ਆਸੀ, ਉਂਹਦੇ ਨਾਲ ਲਗੀ ਵੈਸਾਂ।
ਕਹੀਂ ਕੂੰ ਲੇਰ ਬਈ, ਸੌ ਵੇਲੇ ਘਿੰਨ ਆਸੀ।’

ਕਹਿਤਾ—

‘ਨਦੀ ਤਰੰਦੜੀ ਮੈਂਡਾ ਖੋਜ ਨ ਖੁੱਕੈ, ਮੰਚਿ ਮੁਹਬਤਿ ਤੇਰੀ
ਤਉ ਸਹਿ ਚਰਣੀ ਮੈਂਡਾ ਹੀਅੜਾ ਸੀਤਮੁ, ਹਰਿ ਨਾਨਕ ਤੁਲਹਾ ਬੇੜੀ।’

‘ਜੇ ਤੂ ਵਤਹਿ ਅਛਕੇ, ਹਰ ਧਰਤਿ ਸੁਹਾਵੀ ਹੋਇ
ਹਿਕਸੁ ਕੇਤੈ ਬਾਹਰੀ, ਮੈਂਡੀ ਵਾਤ ਨ ਪੁਛੈ ਕੋਇ।’

[ਗੁਰੂ ਅਰਜਨ]

‘ਮਾਇ ਇਆਣੀ ਭੁਧ ਮਹਿੰਦੀ ਆਣੀ, ਕੈਂ ਦੇ ਦਸਤ ਰੰਗੇਸੀ।

ਹਿਕ ਦਿਲ ਆਹੀ ਸੋ ਰਾਂਝਣ ਲਿਤਾ, ਖੇੜਿਆਂ ਨੇ ਕੇ ਦੇਸੀ ?

ਨੀਸੂ ਉਠ ਬਲੋਚਾਂ ਵਾਲਾ, ਦਰ ਦਰ ਜਾਇ ਝੁਕੇਸੀ।

ਆਖ ਦਮੋਦਰ ਨਾਹਿੰ ਛੁੜੇਸੀ ਰਾਂਝਾ, ਖੋੜੇ ਕੇਹੜੀ ਵੈਸੀ। 400।

[ਹੀਕ ਦਮੋਦਰ]

ਝੰਗੀ (ਜਾਂਗਲੀ)—ਦਾ ਨਮੂਨਾ—

ਉਇ ਹੋਏ, ਜੰਗਲ ! ਜੰਗਲ ਵਿਚ ਤਾਂ ਕਾਈ ਬਾਦਸ਼ਾਹੀਆਂ ਹਾਇਨ (ਹੈਸਨ) ਅਸਤੇ
ਕੋਲ ਮਾਲ ਹੋਵਣ—ਮੱਝੀਂ, ਉਠ, ਗਾਈਂ ਤੇ ਹੋਰ ਸੋ ਭੱਡ ਬੱਕਰੀਆਂ। ਅਸੀਂ ਹਜੀਆਂ ਵੀ
ਚੰਗੀਆਂ ਰਖਦੇ ਹਾਇ (ਸੀ)। ਦੁੱਧ ਮੈਂਦੇ (ਸਮਾਉਂਦੇ) ਵੀ ਨਾਹੇ। ਵੇਖਾਂ ਨ, ਅਸਾਡੀ ਕਾ
ਕਾਰ ਹੋਵੇ ਸਵੇਰੇ ਦਿਹੁੰ ਉਭਰੇ ਤੋਂ ਉਠੀਏ, ਮਾਲ ਦੀ ਧਾਰ ਚੌਂਦੀਏ ਤੇ ਜੰਗਲ ਛੋੜ੍ਹੇ ਦੇਵੀਏ।
ਜਦੋਂ ਮਾਲ ਨੇ ਘਰ ਢੁਕਣਾ, ਉਥੇ ਕੋਈ ਰੌਣਕਾਂ ਲਗ ਜਾਣੀਆਂ, ਮੁੜ ਮੱਝੀਆਂ ਨੇ ਦੁੱਧਾਂ ਦੇ
ਚਟੂਰਿਆਂ ਦੇ ਚਟੂਰ ਭਰੀ ਦੇਵਣੇ।

ਸਾਰਣ ਮਾਂਹ ਆਵੇ ਤਾਂ ਜੰਗਲ ਵਿਚ ਮੀਂਹ ਵੱਸਣਾ, ਘਾਹ ਜੰਮਣੇ ਤੇ ਬੂਟੀਆਂ ਰੰਗ ਚਾ
ਖਲੋਵਣਾ। ਸੈਨ੍ਹੁੰ ਹੋਅ ਦਿਹਾੜੇ ਹੱਕੂ ਨ ਕੁਲਦੇ।

ਹੁਣ ਅਜਾਡੇ ਕੀ ਹਾਲ ਰਹਿ ਗਏ ਨੇ, ਕਿਉਂ ਨ ਪੁੜ ਓਏ ਭਾਈਆ! ਧੱਮੀਂ ਕਰੋ ਤੇ
ਨਿਮਾਸੀਂ (ਸਾਮੀਂ) ਖਾਓ। ਜੰਗਲ, ਹੋਏ! ਜੰਗਲ ਮੁੜ ਨ ਆਵੈਗਾ।

ਢੋਲਾ—

ਕੰਨਾਂ ਨੂੰ ਸੋਹਣੇ ਬੁਦੇ, ਸਿਰ ਤੇ ਥੋਦੀ ਝੂਲ ਪਈ
ਛੂਲਾ। ਮੇਰਾ ਬੋਤਲ ਸਰਾਬ ਦੀ, ਵਿਚ ਗਲੀ ਦੇ ਛੁਲ੍ਹੁ ਪਈ
ਲਾਈ ਭੁੱਲ ਭੁਲਾਵੇ, ਗੱਲ ਸ਼ੋਹਿਰੀਂ ਹੁੱਲ ਪਈ
ਹਿੱਬੇ ਮੈਂ ਨਾ ਭੁਲੀ, ਅਗੇ ਲੱਖਵਾਂ ਭੁਲ ਪਈ
ਮਣੁ ਕਿਸੇ ਤੇ ਜੀਨਾ ਦੇਂ ਤਾਂ ਪਰਤ ਮੁਹੱਰ ਨੂੰ, ਮੇਰੇ ਹਾਣੀ ਢੋਲਾ ਓ!
ਆਪਣੇ ਦੇਸਾਂ ਤੇ, ਵਾ ਫਜ਼ਲਾਂ ਥੀ ਘੁਲ ਪਈ।

3. ਕੇਂਦਰੀ ਜਾਂ ਲਾਹੌਰੀ—ਲਗਭਗ ਹਜ਼ਾਰ ਵਾਲੇ ਤੋਂ ਪੰਜਾਬ ਦਾ ਕੇਂਦਰੀ ਲਾਹੌਰ ਰਿਹਾ
ਹੈ, ਰਾਜਨੀ ਤੇ ਸਾਹਿਤਕ ਪ੍ਰਭਾਵ ਨੇ ਇਸ ਥਾਂ ਦੀ ਕੇਂਦਰੀ ਬੱਲੀ ਨੂੰ ਟਕਸਾਲੀ ਰੂਪ ਦੇ ਕੇ
ਉਪਭਾਖਈ ਗੁਣਾਂ ਨੂੰ ਬਹੁਤ ਹਦ ਤੱਕ ਘਟਾ ਦਿਤਾ ਹੈ। ਅੰਗਰੇਜ਼ੀ ਰਾਜ ਸਮੇਂ ਵਿੰਦੀਆ—
ਪਰਚਾਰ ਨਾਲ ਇਹ ਅਸਰ ਹੋਰ ਵੀ ਘਟ ਗਿਆ ਤੇ ਵਰਕਮਾਨ ਮੇਲਜੋਲ ਇਸ ਨੂੰ ਉੱਕਾ ਹੀ
ਮਿਟਾਈ ਜਾ ਰਿਹਾ ਹੈ। ਇਸ ਹਾਣਤ ਕਾਰਣ ਗੁਜਰਾਤ ਤੋਂ ਲੈ ਕੇ ਲੁਧਿਆਣੇ ਤੱਕ (ਅੰਧਾਲੇ
ਤੱਕ ਵੀ ਕਹਿ ਸਕਦੇ ਹਾਂ) ਦਾ ਇਲਾਕਾ ਕੇਂਦਰੀ ਬੱਲੀ ਦੇ ਪ੍ਰਭਾਵ ਹੋਠ ਆ ਗਿਆ ਹੈ, ਜਿਸ
ਕਰ ਕੇ ਮਾਝੀ, ਦੁਆਬੀ ਤੇ ਮਾਲਵੀ ਆਦਿ ਉਪਭਾਖਾਵਾਂ ਦੀ ਹਸਤੀ ਬਹੁਤੀ ਵੱਖਰੀ ਵਿਸ਼ੇਸ਼ਤਾ
ਵਾਲੀ ਨਹੀਂ ਰਹੀ। ਵੇਂਤੇ ਅੰਮ੍ਰਿਤਸਰ ਲਾਹੌਰ ਦੇ ਇਲਾਕੇ ਦੀ ਬੱਲੀ ਮਾਝੀ ਤੇ ਫੀਰੋਜ਼ਪੁਰ
ਬਠਿੰਡੇ ਦੇ ਇਲਾਕੇ ਦੀ ਬੱਲੀ ਮਲਵਈ ਦੇ ਉਚਾਰਨ ਤੇ ਸ਼ਬਦਾਵਲੀ ਵਿਚ ਅਜੇ ਵੀ ਕੁਝ
ਕੁਝ ਫਰਕ ਮੌਜੂਦ ਹਨ ਪਰੰਤੂ ਹੁਣ ਇਨ੍ਹਾਂ ਦੀ ਭਿੰਨਤਾ ਇਤਨੀ ਨਹੀਂ ਰਹੀ। ਖਾਨ ਕਰ ਕੇ
ਕਾਰਕਾਂ ਤੇ ਕ੍ਰਿਆ ਦੀ ਸਮਾਨਤਾ ਇਸ ਕੇਂਦਰੀ ਇਲਾਕੇ ਦੀ ਬੋਲਕ-ਏਕਤਾ ਦਰਸਾਉਂਦੀ ਹੈ।

ਵੇਨਗੀ ਲਈ ਮੁੜੈ ਤੇ ਮਲਵਈ ਵਾਰਤਲਾਪ ਦਿਤਾ ਜਾਂਦਾ ਹੈ ਤਾਂ ਕਿ ਦੋਵੇਂ ਰੰਗ
ਦਿਸ ਪੇਣ।

ਨਮੂਨਾ—

ਬੰਤ ਸਿੰਹਾਂ! ਉੱਤੇ ਤਾਂ ਮੁੜਤਸਰ ਦੀ ਮਾਘੀ ਤੇ ਦਮਦਮੇ ਦੀ ਬਿਸਾਥੀ ਸਾਡੇ ਕੰਨੀਂ ਬੜੀ
ਮਸ਼ਾਹੂਰ ਹੈ ਪਰ ਮੇਲਾ ਛਪਾਰ ਦਾ, ਮੇਲਾ ਛਪਾਰ ਦਾ ਈ ਐ। ਹੋਰ ਗੱਲਾਂ ਸਭ ਕੂਠੀਆਂ।
ਬਈ! ਢਾਂਡੀ ਆਲੀ ਆਣ ਐ, ਐਤਕੀਂ ਤਾਂ ਕੇਰਾਂ ਸੁਆਦ ਆ ਗਿਆ। ਥੋੜ੍ਹੀ ਕੀ ਦਸਾਂ
ਕਿਧਰੇ ਮੁੜਿਆਂ ਦੀਆਂ ਖੇਡਾਂ, ਕਿਧਰੇ ਭਲਵਾਨਾਂ ਦੇ ਘੱਲ, ਦਵਾਨ, ਜਲਸੇ, ਤਮਾਸੇ, ਠੇਰਟ, ਚਰਕ-
ਚੂੰਡੇ, ਬੈਂਡ ਬਾਜੇ, ਠਕਾ ਠਕ ਭਰੇ ਬਜ਼ਾਰ, ਲੋਹੜੇ ਦੀਆਂ ਰੋਣਕਾਂ ਸਨ। ਬੋਲੀਆਂ ਦੇ ਤਾਂ
ਮੁੜਿਆਂ ਨੇ ਪੁਲ ਈ ਬੰਨ ਦਿੜੇ ਤੇ ਜਮਾ ਈ ਟੇਸਣ ਚੱਕ ਦਿਤੇ, ਕਿਸੇ ਸੜ੍ਹੇ ਸਪਾਹੀ ਨੇ ਵੀ
ਕਿਸੇ ਨੂੰ ਕੁਸ ਨੀ ਕਿਹਾ।

ਮਖ ਬੋਡੇ ਕੰਨੀਂ ਵੀ ਇਹੋ ਜੇਹਾ ਮੇਲਾ ਹੁੰਦੇ ਬਈ! ਉੱਤੇ ਉੱਤੇ ਲਾਗੂ
ਓਡੀਆਂ ਨ ਮਾਰ।

ਸਾਡੇ ਵੀ ਇਤੱਕੁਂ ਦਾ, ਗਾੜੀ ਫੱਗਣ ਲਾਗੇ ਬਸੰਤ ਪੈਂਚਮੀ ਨੂੰ ਛੇਹਰਟੇ ਡਾਢਾ ਮੇਲਾ ਹੁੰਦੇ। ਕੀ ਪਿਆ ਵੇਹਨਾ ਏਂ, ਉਥੇ ਵੀ ਛੁਹਬਰਾਂ ਲਗ ਜਾਂਦੀਆਂ ਨੇ, ਇਸ ਦੇ ਮੁਕਾਬਲੇ ਤੇ ਧੁਆਡੇ ਕੀ ਹੋਣੇ। ਵੀਹ ਪੰਜੀ ਦਿਨ ਰਹਿੰਦੇ ਨੇ, ਕਿਤੇ ਵਾਂਦੇ ਨਾ ਜਾਂਦੀਂ ਆਪੂਰ੍ਵ ਆ ਜਾਂਦੀਂ ਜਾਂ ਅਸੀਂ ਖੜ ਲਵਾਂਗੇ, ਫੇਰ ਵੇਖੀਂ ਪੈਂਚਮੀ ਦੀਆਂ ਲੱਜਤਾਂ। ਕੇਹਾ ਰੰਗ ਬਝਦਾ ਹੈ।

ਕੋਰੜਾ—

ਤੂੜੀ ਤੰਦ ਸਾਂਭ, ਹਾੜੀ ਵੇਚ ਵੱਟ ਕੇ
ਲੰਬੜਾਂ ਤੇ ਸ਼ਾਹਾਂ ਦਾ ਹਿੱਸਾਬ ਕੱਟ ਕੇ
ਮੀਂਹਾਂ ਦੀ ਉਡੀਕ ਤੇ ਸਿਆੜ ਕੱਢ ਕੇ
ਮਾਲ ਢਾਂਡਾ ਸਾਂਭਣੇ ਨੂੰ ਚੂਹੜਾ ਛੱਡ ਕੇ।
ਪੱਗ ਝੱਗਾ ਚਾਦਰ ਨਵੇਂ ਸਿਮਾਇ ਕੇ
ਸੰਮਾਂ ਵਾਲੀ ਡਾਂਗ ਉਤੇ ਭੇਲ ਲਾਇ ਕੇ
ਕੱਛੇ ਮਾਰ ਵੰਝਲੀ ਅਨੰਦ ਛਾ ਗਿਆ
ਮਾਰਦਾ ਦਮਾਮੇ ਜੱਟ ਮੇਲੇ ਆ ਗਿਆ।

[ਚਾਤ੍ਰਕ]

ਇਹ ਕਵਿਤਾ ਵਾਲਾ, ਨਿਰਮਲ ਕੇਂਦਰੀ ਰੂਪ ਹੈ।

4. **ਪੁਆਧੀ**—ਸਰਹੰਦ ਵਾਲੀ ਨਹਿਰ ਟੱਪ ਕੇ ਪੰਜਾਬ ਦਾ ਪੂਰਬ ਵਲ ਦਾ ਭਾਗ 'ਪੁਆਧ' ਕਹਾਉਂਦਾ ਹੈ, ਜੋ ਕਿ 'ਪੂਰਬਾਰਧ' ਦਾ ਬਦਲਿਆ ਰੂਪ ਹੈ। ਇਸ ਵਿਚ ਘੱਗਰ ਦੇ ਨਾਲ ਲਗਦਾ ਚਿਲਾ ਅੰਬਾਲੇ ਦਾ ਕਾਫੀ ਭਾਗ, ਪਟਿਆਲੇ ਦਾ ਕੁਝ ਰਿਸ਼ਾ ਤੇ ਚਿਲ੍ਹਾ ਹਿਸਾਰ ਦਾ ਕੁਝ ਇਲਾਕਾ ਸ਼ਾਮਲ ਹੈ, ਇਸ ਥਾਂ ਦੀ ਬੋਲੀ ਹੈ ਪੁਆਧੀ। ਪੁਆਧੀ ਦੇ ਗੁਆਂਦ ਵਿਚ ਪੱਛਮੀ ਹਿੰਦੀ ਦੀ ਸਰਹੰਦੀ ਉਪਬੋਲੀ ਬਾਂਗਰੂ ਹੈ, ਇਸ ਦਾ ਪੁਆਧੀ ਉਤੇ ਖਾਸਾ ਅਸਰ ਹੈ। ਦਰਅਸਲ ਜ਼ਿਲ੍ਹਾ ਲੁਧਿਆਣੇ ਦੇ ਇਲਾਕੇ ਨਾਲ ਦੀ ਪੁਆਧੀ ਤਾਂ ਕੇ ਦੱਦੀ ਪ੍ਰਭਾਵ ਹੋਠ ਆਗਈ ਹੈ, ਬਾਂਗਰ ਵਾਲੇ ਪਾਸੇ ਦੀ ਹੀ ਬਾਕੀ ਹੈ। ਉਸ ਵਿਚ ਸਾਨੂੰ ਤੁਹਾਨੂੰ ਦੀ ਥਾਂ ਹਮਾਨੂੰ, ਤੁਮੂਨੂੰ, ਜਾਂ ਤੁੰਨੇ ਮਨੇ, ਦਾ ਦੀ ਥਾਂ ਕਾ, ਸੀ ਦੀ ਥਾਂ ਤੀ ਜਾ ਬੀ, ਵਿਚ ਦੀ ਥਾਂ ਬਿਚ ਮੈਂ ਅਥ ਜਾਂ ਹੁਣ ਦੀ ਥਾਂ ਇਥ, ਇਉਂ ਦੀ 'ਨਿਊ' ਵਰਤੀਂਦਾ ਹੈ। ਇਸੇ ਕਰਕੇ ਇਹ ਵੰਨਗੀ ਵੀ ਬਾਂਗਰੂ-ਰੰਗੀ ਦੀ ਦਿਤੀ ਜਾ ਰਹੀ ਹੈ।

ਨਮੂਨਾ—

'ਅਰੇ ਬਾਈ ਨਿਧਿਆਨ ਸੈਂ ! ਮੈਂ ਤੋਂ ਨਿਊ ਕਹੂੰ, ਜਿਮੀਨ ਕਾ ਜੋਣਸਾ ਹਿਸਾ ਮੇਰੇ ਗੁੜੇ ਆਵੇ, ਸੋ ਮੰਨੇ ਦੇ ਦੇ। ਹਮਾਨੂੰ ਹਰਿਆਨ ਨ ਕਰ। ਬਾਰਾ ਛੋਕਰੂ ਮੁੰਨ੍ਹੇ ਰੋਜ਼ ਬੁਰਾ ਭਲਾ ਆਖੇ ਰ, ਬਮ (ਤੁਮ) ਉਸ ਕੇ ਸਮਝਾਇਲੇ ਨਹੀਂ ਤੋਂ ਮੈਂ ਕੁਟਿਆਇ ਦੂੰਗਾ। ਚਲ ਦਰਿਆਜੇ ਚਲ ਕੇ ਫੈਸਲਾ ਕਰ ਲੈ ਰ, ਮਹੀਂ (ਵਹੀਂ) ਲੰਬਵਰਦਾਰ ਠਾਕਰ ਬੀ ਬੈਠਾ ਹੋਉ।'

'ਇਥ ਜਿਮੀਨ ਤੋਂ ਬਾਣੀ ਗਈ, ਤਸ਼ਿਲਦਾਰ ਇੰਤਕਾਲ ਨਾ ਕਰੈ, ਦੋ ਜੂਗ ਮਾਂਗੇ। ਮੁਹੂ ਨੇ ਕਿਆ ਤਾ, ਜੂਗ ਤੋਂ ਦੇ ਦੇਂਗੇ ਬਾਕੀ ਘਰਾਂ ਪੂੜ ਕੇ ਬਤਾਉਂਗਾ। ਉਸ ਮੈਂ ਯਾਹ ਬਾਤ, ਸਾਬ ਕੂੰਆ ਵੀ ਆਵੇ। ਅਣੀ ਬਖਤੀਰੇ ਕੀ ਮਾਂ ! ਬੂਰੀ ਸਾਰੇ ਕੋੜਮੈਂ ਕੀ ਕਿਆ ਮਰਜ਼ੀ ਐ ? ਦਸੋ, ਲੇਵੇਂ ਨ ਲੇਵੇਂ। ਮੈਂ ਤੋਂ ਨਿਊ ਕਹੂੰਅਂ, ਬਈ ਲੇਂ ਲੇਂ, ਜੂਗ ਦੇ ਦੇ, ਇਸ ਮੇਂ ਘਾਟਾ ਤੇ ਮੁਹੂਨੂੰ

ਇੱਥੇ ਨਹੀਂ। ਲੱਖੇ ਨੇ ਵੀ ਲੀਆ ਦੀ ਤਾ। ਜੇ ਇਸ ਮਾਂ ਇਥ ਕੀ ਈਖ ਬੋਇਂ ਦੇਂ, ਸਾਰੀ ਰਚਮ ਨਿਕੜ ਆਵੈ ਛੋਹਰ ਈਖ ਚੂਸੇ, ਘਰ ਕਾ ਗੁਕ ਹੋਵੇ, ਮੌਜਾਂ ਕਰੈ, ਥੁੱਲੇ ਵੱਡੇਂ।'

ਸਈਆ—

'ਭੈਂਸ ਨਲਾਵਣ ਹੈ ਚਲੀ ਢਾਬੜ,
ਵਾਹ ਜੁ ਮਿਲੈ ਮ੍ਰਾਂ ਕੇ ਗਾਂਵ ਕੈ ਗੇਰੇ
ਕਾਛ ਮੈਂ ਕਾਬਲੂ ਹਾਥ ਮੈਂ ਲਾਕੜੂ,
ਢਾਬ ਕੀ ਓੜ ਮੈਂ ਥਾਫੜੂ ਮੌਜੇ
ਬੈਂਸਰੀ ਮਾਂ ਕੁਛ ਧੋਪਟ ਗਾਇਕੈ,
ਹਰ ਲੀਓ ਗੀ ਮੌਹਿ ਰੂਪ ਕੇ ਜ਼ੋਰੇ
ਕਾਢ ਕੈ ਕਾਲਜਾ ਲੈ ਗੀਓ ਕਾਲੀਓ,
ਹੈਂ ਪਈ ਤੜਵੂ ਗਾਊਂ ਕੇ ਧੋਰੇ।'

5. ਭਟਿਆਣੀ—ਭੱਟੀ, ਰਾਜਪੂਤਾਂ ਦਾ ਪੁਰਾਣਾ ਕਬੀਲਾ ਹੈ, ਜੋ ਮੁਸਲਮਾਨ ਹੋ ਗਿਆ ਹੈ। ਇਨ੍ਹਾਂ ਦੀ ਵਸੋਂ ਕਾਰਣ ਜਿਥੇ ਵੀਰੋਜਪੁਰ ਦਾ ਕੁਝ ਭਾਜਾ ਤੇ ਉਤੇਰੀ ਥੀਕਾਨੇਰ ਦਾ ਨਾਲ ਲੁਗਵਾਂ ਗਿਸਾ 'ਭਟਿਆਣੀ' ਜਾਂ 'ਭੱਟੀ ਦੇਸ' ਕਹਾਉਂਦਾ ਹੈ। ਇਨ੍ਹਾਂ ਭੱਟੀਆਂ ਦੀ ਬੋਲੀ ਹੈ ਭਟਿਆਣੀ, ਜੋ ਕਿ ਰਾਜਸ਼ਾਨੀ ਦੀ ਸਰਹੋਦੀ ਉਪਬੋਲੀ ਬਾਗੜੀ ਨਾਲ ਰਲੀ ਮਿਲੀ ਹੈ। ਇਹ ਮੁਸਲਮਾਨ ਭੱਟੀ ਰਾਜਪੂਤ ਆਪਣੇ ਆਪ ਨੂੰ 'ਰਠੇਰ' ਸਦਾਊਂਦੇ ਹਨ, ਇਸ ਲਈ ਇਸ ਨੂੰ ਰਾਠੋਰੀ ਵੀ ਕਹਿ ਦਿਤਾ ਜਾਂਦਾ ਹੈ।

ਕੁਝ ਮੁਸਲਮਾਨ ਪੱਛਮ ਵਲੋਂ ਆ ਕੇ ਜਿਲਾ ਹਿਸਾਰ ਦੀ ਘੱਗਰ ਵਾਦੀ ਵਿਚ ਵਸੇ, ਇਨ੍ਹਾਂ ਨੂੰ 'ਪਚਾਂਧੇ' ਜਾਂ 'ਰਾਠ' ਆਖਿਆ ਜਾਂਦਾ ਹੈ। ਜਾਂ: ਗ੍ਰੌਅਰਸਨ ਨੇ ਇਨ੍ਹਾਂ ਦੀ ਬੋਲੀ ਨੂੰ 'ਰਾਠੀ' ਨਾਂ ਹੇਠ ਅੱਡਰੀ ਉਪਬੋਲੀ ਗਿਣਿਆ ਹੈ, ਇਹ ਰਾਠੀ ਜਾਂ ਪਚਾਂਧੀ ਵੀ ਭਟਿਆਣੀ ਦਾ ਹੀ ਇਕ ਉਪਰੂਪ ਹੈ। ਕੇਵਲ ਫਰਕ ਇਤਨਾ ਹੈ ਕਿ ਰਾਠੀ ਉਤੇ ਬਾਂਗਰੂ ਦਾ ਕੁਝ ਪ੍ਰਭਾਵ ਹੈ ਤੇ ਭਟਿਆਣੀ ਉਤੇ ਬਾਗੜੀ ਦਾ। ਦੋਹਾਂ ਦੀ ਵੰਨਗੀ ਲਓ—

ਭਟਿਆਣੀ ਦਾ ਨਮੂਨਾ—

'ਹੇਕ ਆਦਮੀ ਦੇ ਦੋਇ ਪ੍ਰਤ ਹਾ। ਉਸਦੇ ਛੋਟੇ ਪ੍ਰਤ ਪਿਉ ਨੂੰ ਅੱਖਾਂ, ਹੋ ਪਿਉ ! ਮਾਲ ਬਿਚ ਜੇਤ੍ਰਾ ਮੇਰਾ ਹਿਸਾ ਹੋਵੇ, ਮੌਨੂੰ ਦੇਹੇ। ਉਸਨੂੰ ਤਦਾਂ ਮਾਲ ਬਾਟ ਦੀਤਾ। ਢੇਰ ਦਿਹਾੜੇ ਨਹੀਂ ਹੋਏ, ਛੋਟਾ ਪ੍ਰਤ ਸਭ ਕੁਝ ਕੱਠਾ ਕਰਕੇ ਦੂਰ ਦੇਸ ਜਾਂਦਾ ਰਹਾ ਅੰਤ ਉਥੇ ਲੁੱਚਪਣੇ ਵਿਚੇ ਆਪਣਾ ਮਾਲ ਗਮਾ ਦਿਤਾ। ਵੇਂ ਉਸ ਦੇਸ ਦੇ ਰੈਹਣੇ ਵਾਲਾ ਦਾ ਨੌਕਰ ਹੋ ਗਇਆ। ਉਸਨੇ ਤਿਸਨੂੰ ਆਪਣੇ ਖੇਤਰ ਵਿਚ ਸੁਰੱਖੀ ਚਰਾਵਣ ਆਲਾ। ਅੰਤ ਉਹ ਉਨ ਛੀਲੜਾਂ ਨਾਲ ਆਪਣਾ ਦਿੜ ਭਰਣਾ ਚੁਚਾ ਥਾ, ਜਿਨ੍ਹਾਂ ਨੂੰ ਸੂਰ ਖਾਂਦੇ ਹਾ। ਜਦਾਂ ਉਸਨੂੰ ਜੇਤਾ ਆਇਆ ਤਦਾਂ ਵੇਂ ਉਠ ਕੇ ਆਪਦੇ ਪੀਉ ਦੇ ਪਾਸ ਗਿਆ। ਅਗਰ ਵੇਂ ਦੂਰ ਹਾ, ਤਦਾਂ ਪੀਉ ਉਸ ਨੂੰ ਦੇਖਦੇ ਤਰਸ ਕੀਤਾ ਅੰਤ ਭਾਜ ਕੇ ਉਸ ਨੂੰ ਗਲ ਰਾਲ ਲਗਾਤੇ ਚੁੰਮਾ। ਪਿਉ ਨੇ ਆਪ ਦੇ ਨੌਕਰਾਂ ਨੂੰ ਅੱਖਾਂ ਪ੍ਰਤ੍ਰੀ ਨੂੰ ਥੀਗੜੇ ਅੜੇ ਪਾਗਾਵੇ ਅੰਤ ਉਸ ਦੇ ਹੱਥ ਬਿਚ ਮੁੱਦੜੀ ਅੰਤ ਪੈਰੀਂ ਜੂਤੀ ਘਤਾਵੇ। ਤਦਾਂ ਵੇਂ ਮੱਚੇ ਕਰਣੇ ਲਗੇ।'

ਜਾਣੀ ਦਾ ਨਮੂਨਾ—

‘ਇਕ ਜਾਟ ਕੈ ਇਕ ਜਾਟਣੀ ਥੀ। ਜਾਟ ਜਦ ਖੇਤ ਮੈਂ ਬਗ ਜਾਂਦਾ ਤੋਂ ਪਾਛੇ ਤੇ ਸੋਹਨ ਭੇਗ ਚੁਰਮਾ ਕਰਕੇ ਖਾਂਦੀ। ਅੌਰ ਸਾਂਝਨੇ ਜਾਟ ਜਦ ਆਂਦਾ ਜਾਣਨੀ ਜਾਟ ਨੈ ਕਹਿੰਦੀ, ਸੈਂ ਤੋਂ ਮਰੂੰਗੀ, ਮੇਰੇ ਤੋਂ ਰੋਗ ਹੋ ਗਿਆ, ਸਿਰ ਦੁਖੇ, ਪੈਟ ਦੁਖੇ, ਪੈਰ ਫੁਟੇ। ਕਿਸੇ ਵੈਦ ਨੈ ਦਿਖਿਆ, ਉਪਰੀ ਪੂਛਾ ਕਰਾ। ਜਦ ਜਾਟ ਮਨ ਮੈਂ ਸੋਚੀ ਇਸ ਕਾ ਮਾਸ ਅਰਗੱਲ੍ਹਾਂ ਤੇ ਰੋਜ਼ ਬਧੇ ਅੌਰ ਯਿਹ ਕਰੋ ਮੇਰੇ ਰੋਗ ਲਗ ਗਿਆ। ਉਹ ਕੇਹ ਬਾਣ ਸੈ। ਏਕ ਦਿਨ ਜਾਟ ਪਰਸ ਮੈਂ ਸੋਂ ਗਿਆ, ਖੇਤ ਨਾ ਗਿਆ। ਬੋਚੀ ਬਾਰ ਪਾਛੇ ਘਰਾਂ ਗਿਆ ਤੋਂ ਜਾਣਨੀ ਸੋਹਨ ਭੇਗ ਕਰਦੀ ਗਈ। ਜਦ ਜਾਟ ਨੇ ਸੋਚੀ ਇਸਕਾ ਇਲਾਜ ਬਿਧੇ ਤੋਂ ਠੀਕ ਲਾਗੇ ਜਦ ਜਾਟ ਏਕ ਫਕੀਰ ਪਾ ਗਿਆ ਅੌਰ ਕਹਾ, ਮੇਰੀ ਜਾਣਨੀ ਸੁਸਤੀ ਹੋਇ ਆਏਗੀ। ਸੋਹਨ ਭੇਗ ਯਾਂ ਚੁਰਮਾ ਤੇ ਖਾਵੈ ਅੌਰ ਜਦ ਸਾਂਝ ਨੈ ਖੇਤ ਤੇ ਮੈਂ ਆਉਂ। ਮੇਰੇ ਜੀ ਨੈ ਕਲਹ ਬਣਾਵੈ। ਜਦ ਫਕੀਰ ਨੈ ਕਹੀ ਤੂੰ ਚਾਰ ਸੂਤ ਕੀ ਕੂਕੜੀ ਲੀਆ, ਸੈਂ ਤੁੰਨੇ ਮੰਤ੍ਰ ਕੇ ਦੇ ਦੂੰਗਾ।’

6. ਪਹਾੜੀ ਜਾਂ ਡੋਗਰੀ—ਦੁਨਗਮ, ਡੁਗਰ ਜਾਂ ਡੂਗਰ, ਪਹਾੜ ਨੂੰ ਕਹਿੰਦੇ ਹਨ, ਇਸੇ ਕਰਕੇ ਪੰਜਾਬ ਦਾ ਜੰਮੂ ਵਾਲਾ ਇਲਾਕਾ ‘ਡੁੱਗਰ’ ਕਿਹਾ ਜਾਂਦਾ ਹੈ, ਇਥੋਂ ਦੇ ਮੌਚੀ ਵਸਨੀਕ ‘ਡੁੱਗਰੇ’ ਕਾਹਿੰਦੇ ਹਨ ਤੇ ਇਨ੍ਹਾਂ ਦੀ ਬੱਲੀ ਦਾ ਨਾਂ ਹੈ ਡੋਗਰੀ। ਦਰਅਸਲ ਪਹਾੜੀ ਪੰਜਾਬੀ ਪੰਜਾਬ ਦੇ ਪੂਰਬ-ਉਤਰੀ ਸਿਰੇ ਤੋਂ ਲੈ ਕੇ ਉਤਰ-ਪੱਛਮੀ ਪਾਸੇ ਤਕ ਫੇਲੀ ਹੋਈ ਹੈ,। ਪਹਾੜੀ ਘੇਰਿਆਂ ਵਿਚ ਸੀਮਤ ਹੋਣ ਕਰਕੇ ਇਸਨੂੰ ਕਈ ਹਿੱਸਿਆਂ ਵਿਚ ਵੰਡ ਸਕੀਦਾ ਹੈ। ਡਾ: ਗ੍ਰੀਅਰ-ਸਨ ਨੇ ਇਸ ਦੇ ਕੰਢਿਆਲੀ ਤੇ ਕਾਂਗੜੀ ਤਿੰਨ ਰੂਪ ਪਰਧਾਨ ਮੰਨੇ ਗਨ। ਸਾਰੇ ਰਾਜਪੂਤਾਂ ਦੀ ਵਸੋਂ ਹੋਣ ਕਾਰਣ ਇਨ੍ਹਾਂ ਵਿਚ ਇਕ ਅੰਡਿੰਨ ਸਮਾਨਤਾ ਮੰਨਣੀ ਪੈਂਦੀ ਹੈ। ਡੋਗਰੀ ਵਿਚ ਪੱਠੋਹਾਰੀ ਵਾਲੇ ਤੁਝੀ, ਮਿਥੀ ਦਾ ਵਰਤਾਰਾ ਵੀ ਹੈ ਅਤੇ ਕਸਮੀਰੀ ਨੇ ਵੀ ਇਸ ਉਤੇ ਅਪਣੀ ਪਾਤ੍ਰ ਚੜ੍ਹਾਈ ਹੈ। ਬਾਕੀ ਕਾਂਗੜੀ, ਕੋਂਦਰੀ ਤੋਂ ਤੇ ਕੰਢਿਆਲੀ ਤੇ ਭਟਿਆਲੀ ਉਪ-ਰੂਪ ਜਿਆਦਾ ‘ਪਹਾੜੀ ਬੱਲੀ’ ਤੋਂ ਪ੍ਰਭਾਵਤ ਹਨ। ਡੋਗਰੀ ਦੀ ਟਾਕਰੀ ਕਿਸਮ ਦੀ ਲਿਖੀ ਹੈ ਤੇ ਕਾਂਗੜੀ ਟਾਕਰੀ ਵਿਚ ਲਿਖੀ ਜਾਂਦੀ ਹੈ।

ਨਮੂਨਾ—

‘ਹੋਏ ਕਿਰਪਾ ! ਉਤੂੰ ਜਾਅਲਾ ਮੁਖੀ ਕੈ ਮੇਲੇ ਨੀ ਜਾਹਿੰਗਾ ? ਪ੍ਰਾੜੇ ਤੋਂ ਸਭਾ ਮਾਰਣੂ ਰੇਲਾ ਪੁਰ ਚੜ੍ਹੀ ਕੈ ਜਾਂਹਗੇ, ਚਲਣਾ ਜੁ ਤੂੰ ਬੀ ਚਲ। ਓ ਗਲਾਇਆ ਨ ?

‘ਮਿਥੇ ਬੀ ਨਾਲ ਲਈ ਚਲਣਾ, ਕੰਨੈ ਰੋਟੀ ਲੇ ਚਲਕੀ, ਉਥੈ ਜਾਇ ਕੈ ਖਾਹ ਲੈਹੁੰਗੇ। ਮੈਂ ਤੋਂ ਪੱਟੂ ਵੀ ਕੰਨੇ ਲੀ ਛੱਡਣੈ, ਤਈ ਓਥੈ ਸੀਤ ਲਗੇ, ਓਚ ਲੇਹੁੰਗੇ। ਰਾਤੀਂ ਓਥੈ ਮੰਡ੍ਹੁਆ ਬੀ ਦਿਖੀ ਲੈਹੁੰਗੇ। ਅੌਰ ! ਮੇਲੇ ਮਾ ਢੋਲਕੂ, ਬੰਝਲੂ ਤੈਡਿਬਿੱਥੁ ਬਚਦਾ ਪਿਐ। ਕੁਸੈ ਜਨਾਨੈ ਈਜੋਟੀ ਗਾ ਥੀਆ ਕਰ ਦੀਆ, ਮਿਥੇ ਤੋਂ ਏਹ ਗੀਤ ਖਰੇ ਲਗੇ।

‘ਅਥੇ ਨਾਗਰੂ ! ਆਓ ਇਥੂੰ ਬਾਇਂ ਉਤੇ ਬਹੀ ਕੇ ਪਹਿਲੂ ਬਬਰੂ ਖਾਇ ਲਈਏ, ਮੇਲੇ ਮਾ ਕੁਸੂ ਨੀਚ ਉੱਚ ਕੰਨੇਂ ਛੋਹੀ ਜਾਣਗੇ। ਫਿਰ ਮਾਈ ਜੁਆਲਾ ਮੁਖੀ ਜੁ ਮੱਥਾ ਟੋਕੀ ਕੰਨੇ ਚਲੋਂ। ਅਸਾਂ ਨੇ ਤੋਂ ਕੜਾਹੀ ਬੀ ਦੇਣੀ ਹੋਈ ਸੁਖਣਾ ਕੀ ਜੁ।

ਲੋਕ ਗੀਤ—

‘ਛੈਲਾ ! ਮੈਂ ਕੂ ਬਿੰਦਲੂ ਲਈ ਦੇ !

ਬਿੰਦਲੂ ਲਈਏ ਟਿਕਲੂ ਲਈਏ, ਨਾਲੇ ਲਈਏ ਰੰਗਲਾ ਦਦਾਂਸੂ ।
ਗੋਟੇ ਕਨਾਤੀ ਕਾ ਘਗਰੂਆ ਲਈਏ, ਪੀਆ ਮਿਲਨੇ ਕੀ ਆਂਸੂ ।

ਸਵਈਆ

ਧੁਘੜੂ ਟੇਰੂ ਬਟੇਰੂ ਉਡਾਨੀਆਂ, ਪਖਲਾ ਆਵੇ ਮੈਂ ਸੂਰਤ ਬਟਾਣਾ
ਲਈ ਕਮੁਭੜਾ ਸੱਸ ਤੇ ਚੁਗੀ ਮੈਂ, ਸੱਦ ਲਿਲਾਵੀਆਂ ਚੋਲੂ ਰੰਗਾਣਾ
ਹਾਰ ਸਿੰਗਾਰ ਮਥੇ ਲਾਵਾਂ ਬਿੰਦਲੂ, ਮੱਛੀਏ ਭਉਨ ਕੀ ਜਾਰਤਿ ਜਾਣਾ ।
ਯਾਰ ਰਹੋ ਮੂਝਾ ਸਹੀ ਸਲਾਮਤ, ਖਸਮੇਂ ਦੇ ਸਿਰ ਭੱਸੜੂ ਪਾਣਾ । ੧ ।
ਡੇਬੀ ਛੱਡੀ ਇਨ ਪ੍ਰੌਹੀਏ ਬਾਪੂਏ, ਐਦੇਹਾ, ਬਰੁ ਕਬੂਹਾ ਤੇ ਆਣਾ
ਅੱਖੀਆਂ ਚੁਗਮ ਚੁਗੀਆਂ ਵੇਂ, ਸਿਰ ਖੁਰਕਦਾ ਖੇਪਰੂ ਗੰਜ ਪੁਰਾਣਾ
ਆ ਨ ਛੈਲਾ ! ਮਿੰਹਕੀ ਦੇਹੁ ਨ ਸਨੋਹੜੇ, ਐਰਵਾਂ ਦੇਵੀ ਦੇ ਜਾਰਤੇ ਜਾਣਾ
ਯਾਰ ਰਹੋ ਮੂਝਾ ਸਹੀ ਸਲਾਮਤ, ਖਸਮੇਂ ਦੇ ਸਿਰ ਪੌਲੜੂ ਲਾਣਾ । ੨ ।

ਇਹ ਹਨ ਪੰਜਾਬੀ ਦੀਆਂ ਉਪਬੋਲੀਆਂ ਤੇ ਉਨ੍ਹਾਂ ਦੇ ਨਮੂਨੇ ।

ਟਕਸਾਲੀ ਪੰਜਾਬੀ

ਬੋਲੀ ਨੂੰ ਟਕਸਾਲੀ ਬਣਾਉਣਾ ਇਕ ਸਮਾਜੀ ਲੋੜ ਹੈ। ਮਨੁਖ ਦਾ ਸਭਿਆਚਾਰਕ ਵਿਕਾਸ ਜਿਵੇਂ ਹੋਚ ਚੀਜ਼ਾਂ ਨੂੰ ਪ੍ਰਫੁਲਤ ਕਰ ਕੇ ਇਕ ਸਾਂਝੀ ਤੇ ਉੱਚੀ ਪੱਧਰ ਉੱਤੇ ਲੈ ਆਉਂਦਾ ਹੈ, ਤਿਵੇਂ ਇਸ ਵਿਕਸਤ ਤੇ ਉਨ੍ਹਾਂ ਵਾਤਾਵਰਣ ਵਿਚ ਬੋਲੀ ਵੀ ਸਹਿਜ ਸੁਭਾ ਹੌਲੀ ਹੌਲੀ ਇਕ ਸੋਹਣਾ ਸੁਨੱਖਾ ਤੇ ਸਾਂਝਾ ਪ੍ਰਮਾਣੀਕ ਰੂਪ ਧਾਰ ਲੈਂਦੀ ਹੈ। ਸੋ ਇਕ ਤਰ੍ਹਾਂ ਟਕਸਾਲੀ ਬੋਲੀ ਦਾ ਅਧਾਰ ਸਭਿਆਤਾ ਦੀ ਸ਼ਕਤੀ ਉੱਤੇ ਨਿਰਭਰ ਹੈ।

ਭਾਵੇਂ: ਉਪਭਾਖਾ ਦੇ ਰੂਪ ਵਿਚ ਇਸ ਦੀ ਹੋਂਦ ਤਾਂ ਪਹਿਲੇ ਹੀ ਹੁੰਦੀ ਹੈ, ਪਰ ਇਹ ਹੋਂਦ ਕਿਸੇ ਫੁਲ-ਬੂਟੇ ਦੇ ਨਿਕੇ ਬਾਲਕ ਪੱਤਿਆਂ ਵਾਂਝ ਹੈ, ਜਿਸ ਵਿਚ ਨ ਖੁਸ਼ਬੂ ਹੁੰਦੀ ਹੈ ਤੇ ਨ ਫੁਲਾਂ ਵਾਲੀ ਸੁਹਣੱਧ। ਇਹੋ ਜਦੋਂ ਪ੍ਰਮਾਣੀਕ ਰੂਪ ਧਾਰ ਕੇ ਫੁਲ ਬਣ ਖਿੜਦੀ ਹੈ ਤਾਂ ਇਸ ਦੀ ਜੁਆਨੀ ਲਪਟਾਂ ਵੀ ਦਿੰਦੀ ਹੈ ਤੇ ਖਿਚਾਂ ਵੀ ਪਾਉਂਦੀ ਹੈ ਅਤੇ ਉਹੋ ‘ਗਵਾਰੂ’ ਖਾਖ ਕੇ ਤ੍ਰਿਸ਼ਕਾਰੀ ਜਾਣ ਵਾਲੀ ਬੋਲੀ, ਰਾਜ-ਸਿੰਘਾਸਨਾਂ ਦੇ ਲਾਈਕ ਹੋ ਜਾਂਦੀ ਹੈ। ਜੇ ਆਸੀਂ ਮਨੁਸ਼ੀ ਅਵਾਜ਼ ਨੂੰ ਕਪਾਹ ਦੀਆਂ ਦੁਧ-ਚਿਟੀਆਂ ਛੁੱਟੀਆਂ ਨਾਲ ਉਪਮਾਈਏ, ਤਾਂ ਕਿਹਾ ਜਾ ਸਕਦਾ ਹੈ ਇਸੇ ਤੋਂ ਖੱਦਰ ਬਣਦਾ ਹੈ, ਇਸੇ ਤੋਂ ਲੱਠਾ। ਉਪਬੋਲੀ ਖੱਦਰ ਹੈ ਤੇ ਟਕਸਾਲੀ ਚਥੀ ਦਾ ਲੱਠਾ। ਖੱਦਰ (ਉਪਬੋਲੀ) ਬਣਾਉਣ ਉੱਤੇ ਘਰ ਮੋਹਨਤ ਹੁੰਦੀ ਹੈ ਜੋ ਕਿ ਇਕ ਨਿਕੇ ਜੇਹੇ ਇਲਾਕੇ ਦੀ ਬੋਲਕ ਘਾਲ ਦਾ ਸਿਟਾ ਹੈ। ਲੱਠੋ (ਟਕਸਾਲੀ) ਦੀ ਬਣਤਰ ਜ਼ਿਆਦਾ ਸੋਧ ਸਫ਼ਾਈ ਮੰਗਦੀ ਹੈ, ਉਸ ਵਿਚ ਸਾਰੇ ਇਲਗੀਕਾਂ ਦੀ ਮਿਲਵੀ ਮਿਹਨਤ ਤੇ ਮਜ਼ੀਨ ਦਾ ਹੋਬ ਹੁੰਦਾ ਹੈ, ਮਜ਼ੀਨ ਹੈ ਸਾਹਿਤਕਾਰ।

ਜਿਥੇ ਉਪਬੋਲੀ ਕੇਵਲ ਇਕ ਇਲਾਕੇ ਵਿਚ ਵਰਤੀ ਜਾਣ ਜੋਗੀ ਹੁੰਦੀ ਹੈ, ਉਥੇ ਟਕਸਾਲੀ ਬੋਲੀ ਸਰਬ-ਪਰਵਾਨਗੀ ਦੀ ਮੋਹਰ ਲਵਾ ਕੇ ਸਾਰੇ ਦੇਸ ਵਿਚ ਵਰਤਣ ਜੋਗ ਹੋ ਜਾਂਦੀ ਹੈ। ਉਸ ਵਿਚੋਂ ਉਪਭਾਖਣੀ ਅੰਗਰਣ ਪਾਸੇ ਕਰ ਕੇ ਸਾਉਂ ਜਾਂ ਸਭਿਆਚਾਰਕ ਹਲਕੇ, ਇਕ ਸੁੱਚਾ ਜੇਹਾ ਸਮੁੱਚਾ ਰੂਪ ਤਿਆਰ ਕਰ ਲੈਂਦੇ ਹਨ, ਜਿਸ ਨੂੰ ਗ੍ਰਹਿਣ ਕਰਨ ਵਿਚ ਕਿਸੇ ਨੂੰ ਕੋਈ ਇੱਕ ਜਾਂ ਇਤਰਾਜ ਨਹੀਂ ਹੁੰਦਾ।

ਭਾਸ਼ਾ ਵਿਗਿਆਨਕ ਦ੍ਰਿਸ਼ਟੀ ਤੋਂ ਇਸੇ ਪ੍ਰਮਾਣੀਕ ਬੋਲੀ ਦੇ ਤਿੰਨ ਰੂਪ ਹੁੰਦੇ ਹਨ—

1. ਟਕਸਾਲੀ 2. ਲਿਖਤੀ 3. ਸਾਹਿਤਕ ।।

ਪਹਿਲਾ ਟਕਸਾਲੀ ਜਾਂ ਕੇਂਦਰੀ ਰੂਪ ਉਹ ਹੈ ਜੋ ਸਮੁੱਚੇ ਦੇਸ ਦੀ ਸਾਂਝੀ ਬੋਲ ਚਾਲ ਦੀ ਜ਼ਬਾਨ ਬਣਦਾ ਹੈ। ਜੇਹਾ ਕਿ ਅਸਾਂ ਉੱਤੇ ਕਿਹਾ ਹੈ ਕਿ ਇਹ ਉਪਬੋਲੀ ਤੋਂ ਹੀ ਵਿਕਸਿਆ

ਹੁੰਦਾ ਹੈ। ਇਸ ਦੀ ਉਪਰੋਲੀਆਂ ਨਾਲ ਮਿਲਵਰਤਨ ਵੀ ਰਹਿੰਦੀ ਹੈ ਪਰ ਆਮ ਤੌਰ ਤੇ ਉਪਰੋਲੀਆਂ ਇਸ ਦੇ ਸਾਹਮਣੇ ਬੁਕਟੀਆਂ ਹੀ ਰਹਿੰਦੀਆਂ ਹਨ। ਇਹ ਟਕਸਾਲੀ ਜਦੋਂ ਲਿਪੀ-ਬੱਧ ਹੋ ਕੇ ਦੁਨਿਆਵੀ ਕੰਮ ਧੰਦੇ ਵਿਚ ਚਾਲ੍ਹੁ ਹੁੰਦੀ ਹੈ, 'ਲਿਖਤੀ ਬੋਲੀ' ਕਹਾਉਂਦੀ ਹੈ। ਇਹ ਹੈ ਦੂਜਾ ਰੂਪ।

ਦਰ ਅਸੱਲ ਲਿਖਤੀ ਬੋਲੀ ਹੀ ਅਕਸਰ ਕਰ ਕੇ ਟਕਸਾਲੀ ਜਥਾਨ ਦਾ 'ਪ੍ਰਤੀਨਿਧ ਰੂਪ' ਹੁੰਦੀ ਹੈ ਕਿਉਂਕਿ ਲਿਖਤੀ ਬੰਨ੍ਹਣ ਵਿਚ ਆ ਕੇ ਬੋਲੀ ਪੱਕੀ ਪੈ ਜਾਂਦੀ ਹੈ ਤੇ ਫਿਰ ਉਸ ਵਿਚ ਤਬਦੀਲੀ ਦੀ ਗੁੰਜਾਇਸ਼ ਘਟ ਜਾਂਦੀ ਹੈ। ਸੰਸਕ੍ਰਿਤ ਆਦਿ ਪੁਰਾਣੀਆਂ ਬੋਲੀਆਂ ਇਵੇਂ ਹੀ ਪੱਕੀਆਂ ਸਨ। ਇਸੇ ਕਰਕੇ ਕਿਹਾ ਜਾਂਦਾ ਹੈ ਕਿ ਬੋਲ ਚਾਲ ਦੀ ਟਕਸਾਲੀ ਕਢੇ ਵੀ ਲਿਖਤੀ ਜਥਾਨ ਦੇ ਤਖਤ ਉਤੇ ਸਦਾ ਲਈ ਨਹੀਂ ਬੈਠ ਸਕਦੀ। ਕਿਉਂਕਿ ਬੋਲਕ ਟਕਸਾਲੀ ਤਾਂ ਨਾਲ ਨਾਲ ਆਪਣਾ ਰੂਪ ਬਦਲਦੀ ਵੀ ਰਹਿੰਦੀ ਹੈ ਪਰ ਲਿਖਤੀ ਟਕਸਾਲੀ ਨੂੰ ਇਹ ਖੁਲ੍ਹ ਪਰਾਪਤ ਨਹੀਂ ਹੁੰਦੀ। ਮਿਥੀਏਂ ਦੇ ਰੋਜ਼ਾਨੇ ਨੂੰ ਲਿਖਿਆ ਹੈ ਕਿ ਅੱਜ ਦੇ ਫਰਾਂਸੀਸੀ ਲੇਖਕ 17ਵੀਂ ਸਦੀ ਦੀ ਫਰਾਂਸੀਸੀ ਦਰਤ ਰਹੇ ਹਨ, ਮੈਜ਼ੂਦਾ ਬੋਲ ਚਾਲ ਦੀ ਟਕਸਾਲੀ ਇਸ ਤੋਂ ਬਿਲਕੁਲ ਭਿੰਨ ਹੈ। ਹੋ ਸਕਦਾ ਹੈ, ਇਹ ਲਿਖਤੀ ਫਰਾਂਸੀਸੀ ਹੁਣ ਮਰ ਮੁਕ ਹੀ ਜਾਵੇ।[†]

ਮਿਥੀਏਂ ਜਿਉਲਜ਼ ਬਲਾਕ ਨੇ ਕੁਝ ਇਸੇ ਤਰ੍ਹਾਂ ਦੀ ਰਾਇ ਸੰਸਕ੍ਰਿਤ ਬਾਰੇ ਜਾਹਰ ਕੀਤੀ ਹੈ। ਉਹ ਕਹਿੰਦੇ ਹਨ ਕਿ ਟਕਸਾਲੀ ਸੰਸਕ੍ਰਿਤ ਕੇਵਲ ਉਚੀ ਪੰਡਤ-ਸਰੋਣੀ ਦੀ ਜਥਾਨ ਸੀ। ਭਾਸ਼ਾ ਵਿਗਿਆਨੀਆਂ ਨੂੰ ਬੋਲਚਾਲ ਦੀ ਬੋਲੀ ਦੇ ਵਿਕਾਸ ਬਾਰੇ ਸਿਧਾ ਇਸ ਤੋਂ ਕੋਈ ਬਹੁ ਬਿੱਤਾ ਨਹੀਂ ਮਿਲਦਾ, ਸਿਵਾਇ ਇਸ ਦੇ ਕਿ ਸੰਸਕ੍ਰਿਤ ਦੀ ਲਿਖਣ-ਸੰਲੀ ਉਤੇ ਰੋਸ਼ਨੀ ਪਾਈ ਜਾ ਸਕੇ।[‡]

ਇਨ੍ਹਾਂ ਵਿਦਵਾਨਾਂ ਦੀਆਂ ਗਾਵਾਂ ਤੋਂ ਅਸੀਂ ਇਸ ਸਿਟੇ ਉਤੇ ਪਹੁੰਚਦੇ ਹਾਂ ਕਿ ਸਮੇਂ ਦੇ ਫੇਰ ਨਾਲ ਲਿਖਤੀ ਟਕਸਾਲੀ ਇਕ ਬਿਲਕੁਲ ਵੱਖਰੀ ਤਰ੍ਹਾਂ ਦੀ ਜਥਾਨ ਹੋ ਨਿਬੜਦੀ ਹੈ ਤੇ ਫਿਰ ਇਉਂ ਭਾਸਦਾ ਹੈ ਜਿਵੇਂ ਕਿ ਉਸ ਦਾ ਬੋਲ ਚਾਲ ਦੀ ਟਕਸਾਲੀ ਨਾਲ ਕੋਈ ਸਬੰਧ ਹੀ ਨਹੀਂ ਹੁੰਦਾ।

ਪਰ ਇਨ੍ਹਾਂ ਗੱਲਾਂ ਕਰਕੇ ਲਿਖਤੀ ਭਾਸ਼ਾ ਦੀ ਮਹੱਤਤਾ ਘਟਾਈ ਨਹੀਂ ਜਾ ਸਕਦੀ। ਬਹੁਤ ਸਾਰੇ ਪਹਿਲੂਆਂ ਤੋਂ ਉਸ ਦੀ ਵੀ ਲੋੜ ਹੈ ਤੇ ਗੋਰਵ ਵੀ।

ਤੀਜੀ ਤਰ੍ਹਾਂ ਦੀ ਜਥਾਨ ਹੈ—ਸਾਹਿਤਕ, ਜਿਸ ਦੀ ਸਾਹਿਤਕਾਰ ਸਾਹਿਤ-ਰਖਨਾ ਲਈ ਵਰਤੋਂ ਕਰਦੇ ਹਨ। ਇਹ ਟਕਸਾਲੀ ਦਾ ਸਰਬੋਤਮ ਸੰਦਰ ਰੂਪ ਹੈ। ਮਹਾਨ ਲੇਖਕ ਸਥਦਾਂ ਵਿਚ ਆਪਣੀ ਆਤਮਾ ਪਾ ਕੇ ਉਨ੍ਹਾਂ ਨੂੰ ਉਹ ਕੀਮਤ ਪ੍ਰਦਾਨ ਕਰਦੇ ਹਨ, ਜੋ ਲਾਜੇ ਸ਼ਾਹੀ ਸਿੱਖਿਆਂ ਨੂੰ ਲੋਖਕਾ ਦੀਆਂ ਪਾਈਆਂ ਕੀਮਤਾਂ ਸਚਮੁਚ ਸਰਬ-ਪੁਰਵਾਨਗੀ ਦੀ ਸੋਹਰ

[†]Language, P. 276

[‡]The great writers have done for words what the kings formerly did for the coinage. They gave it whatever value they saw fit and decided the rate at which it was to be accepted by all.

ਹੁੰਦੀਆਂ ਹਨ, ਉਨ੍ਹਾਂ ਨੂੰ ਕੋਈ ਘਟਾ ਵਧਾ ਵੀ ਨਹੀਂ ਸਕਦਾ। ਸਾਹਿਤਕ ਪ੍ਰਕਾਸ਼ ਬੋਲੀ ਦੇ ਪਿੰਡੀ ਨੂੰ ਲਿਸ਼ਕਾ ਦਿੰਦਾ ਹੈ ਤੇ ਉਸ ਲਿਸ਼ਕਦੀ ਸੰਦਰ ਜਥਾਨ ਦਾ ਹਰ ਕੋਈ ਸੁਆਗਤ ਕਰਦਾ ਹੈ, ਸੁਹਣੱਪ ਨੂੰ ਕੋਈ ਅਪਰਵਾਨ ਕਰੇ ਤਾਂ ਕਿਵੇਂ ਕਰੇ ?

ਇਹ ਸਾਹਿਤਕ ਟਕਸਾਲੀ ਵੀ ਇਕ ਤਰ੍ਹਾਂ 'ਲਿਖਤੀ' ਦਾ ਹੀ ਸੂਫ਼ ਰੂਪ ਹੈ, ਇਸ ਵਿਚ ਉਹੋ ਅੰਗਣ ਆ ਜਾਂਦਾ ਹੈ; ਜੋ ਉਸ ਨੂੰ ਬੋਲਚਾਲ ਦੀ ਟਕਸਾਲੀ ਨਾਲੋਂ ਨਿਖੇਤ ਦਿੰਦਾ ਹੈ। ਖੁਦ ਸਾਹਿਤਕਾਰ ਦੀ ਗੱਲ ਬਾਤ ਦੀ ਬੋਲੀ ਵੀ ਹੋਰ ਹੁੰਦੀ ਹੈ ਤੇ ਉਸ ਦੇ ਸਾਹਿਤ ਦੀ ਹੋਰ। ਕਾਰਣ ਇਹ ਹੈ ਕਿ ਜਦੋਂ ਲਿਖਤ ਵਿਚ ਆ ਕੇ ਕਿਸੇ ਸ਼ਬਦ ਦਾ ਰੂਪ ਬੱਝ ਜਾਂਦਾ ਹੈ, ਉਸ ਨੂੰ ਬਚਲਿਆ ਨਹੀਂ ਜਾ ਸਕਦਾ ਅਤੇ ਸਾਹਿਤਕਾਰ ਵੀ ਪਰੰਪਰਾ ਤੋਂ ਪ੍ਰਭਾਵਤ ਹੋਇਆ ਉਸੇ ਰੂਪ ਨੂੰ ਅਪਣੀ ਲਿਖਤ ਵਿਚ ਚਾਲੂ ਰਖਦਾ ਹੈ। ਹੁਣ ਤਾਂ ਪ੍ਰੈਸ ਨੇ ਇਸ ਉਤੇ ਬਿਲਕੁਲ ਹੀ ਮੌਹਰ-ਛਾਪ ਲਾ ਛਡੀ ਹੈ।

ਜੋ ਸਾਹਿਤਕ ਭਾਸ਼ਾ ਉਤੇ ਜੋ ਵਡਾ ਦੋਸ਼ ਲਾਇਆ ਜਾਂਦਾ ਹੈ, ਉਹ ਇਹੋ ਹੈ ਕਿ ਇਹ ਬੋਲਚਾਲ ਦੀ ਟਕਸਾਲੀ ਤੋਂ ਹੋਲੀ ਹੋਣੀ ਦੂਰ ਚਲੀ ਜਾਂਦੀ ਹੈ। ਹੁਣ ਦੇ ਲਿਖਾਰੀਆਂ ਦਾ ਜਤਨ ਹੈ ਕਿ ਇਸ ਵਿਚ ਨੂੰ ਵਧਣ ਨ ਦਿਤਾ ਜਾਵੇ ਤਾਂਕਿ ਇਹ ਨਾ ਹੋਵੇ ਕਿ ਸਾਹਿਤਕ ਬੋਲੀ ਕੇਵਲ ਇਕ ਪੜ੍ਹੀ ਲਿਖੀ ਮਹਿਦੂਦ ਸ਼ਰੇਣੀ ਤਕ ਹੀ ਘਿਰ ਕੇ ਰਹਿ ਜਾਵੇ। ਲੋਕ-ਬੋਲੀ ਨਾਲ ਇਸ ਦਾ ਤਾਮੱਲਕ ਰਹਿਣਾ ਨਿਹਾਇਤ ਜ਼ਰੂਰੀ ਹੈ।

ਆਪਣੇ ਦੇਸ਼ ਦੀ ਹੀ ਮਿਸਾਲ ਲੈ ਲਵੇ, 'ਹਿੰਦੁਸਤਾਨੀ' ਬੋਲ ਚਾਲ ਦੀ ਟਕਸਾਲੀ ਬੋਲੀ ਹੈ। ਇਸੇ ਨੂੰ ਸਾਹਿਤਕਾਰਾਂ ਦੇ ਵਖੋਂ ਵਖ ਸਾਚਿਆਂ ਵਿਚ ਪਾ ਕੇ ਅਜਿਹੀ 'ਹਿੰਦੀ', 'ਉਰਦੂ' ਬਣਾਈ ਹੈ ਜਿਨ੍ਹਾਂ ਦਾ ਕਿ ਹਿੰਦੁਸਤਾਨੀ ਨਾਲ ਮੁਹਾਂਦਰਾ ਹੀ ਨਹੀਂ ਮਿਲਦਾ। ਚੈਸਟਰਟਨ ਦੇ ਸ਼ਬਦਾਂ ਵਿਚ 'ਅੰਖੀ ਤੇ ਗੁੰਡਲਦਾਰ ਚੀਜ਼ ਆਮ ਤੌਰ ਤੇ ਗਲਤ ਹੁੰਦੀ ਹੈ।' ਇਸ ਲਈ ਗਲਤ ਰਕਮਾਂ ਤੋਂ ਸਹੀ ਸਿਟੇ ਕੱਢੇਣ ਦਾ ਜਤਨ ਬਿਅਰਬ ਹੈ। ਇਹ ਗੱਲ ਇਸ ਲੋਕ-ਜੀਗ ਵਿਚ ਨਾ ਸਹਿਣ ਜਾਂਗ ਹੈ। ਅਖਰ ਬੋਲੀ ਚਾਹੇ ਉਹ ਸਾਹਿਤਕ ਹੈ, ਚਾਹੇ ਅਸਾਹਿਤਕ, ਹੈ ਤਾਂ ਲੋਕਾਂ ਲਈ। ਜੇ ਲੋਕ ਉਸ ਨੂੰ ਸਮਝ ਹੀ ਨਹੀਂ ਰਹੇ ਜਾਂ ਅੰਖੇ ਹੋ ਕੇ ਸਮਝਦੇ ਹਨ ਤਾਂ ਉਸ ਦਾ ਕੀ ਲਾਭ ?

ਸਾਹਿਤਕਾਰ ਨੂੰ ਆਪਣੀ ਸਾਹਿਤਕ ਭਾਸ਼ਾ ਵਰਤਦਿਆਂ ਕਦੀ ਇਹ ਨੁਕਤਾ ਅੱਖੋਂ ਉਹਲੇ ਨਹੀਂ ਕਰਨਾ ਚਾਹੀਦਾ। ਸਾਹਿਤਕ ਟਕਸਾਲੀ ਵਿਚ ਫਰਕ ਤਾਂ ਜ਼ਰੂਰ ਬੋਲ੍ਹਾ ਬਾਹਲਾਂ ਹੋਣਾ ਹੋਇਆ ਪਰ ਇਸ ਤਰ੍ਹਾਂ ਦਾ ਨਹੀਂ ਕਿ ਮਥਰਾ 'ਤਿੰਨ ਲੋਕਾਂ ਤੋਂ ਨਿਆਰੀ' ਹੀ ਬਣ ਜਾਵੇ।

ਬਹੁਤ ਸਾਰੇ ਲੋਕ ਤਾਂ ਬੋਲ ਚਾਲ ਦੀ ਬੋਲੀ ਨੂੰ ਤੁਛ ਜਾਣਦੇ ਹੋਏ ਇਹ ਸਮਝਦੇ ਹਨ ਕਿ ਇਹ ਲਿਖਤੀ ਜਾਂ ਸਾਹਿਤਕ ਬੋਲੀ ਹੀ ਅਸਲੀ ਚੀਜ਼ ਹੈ, ਹੋਰ ਤਾਂ ਕੁਝ ਹੈ ਨਹੀਂ। ਇਨ੍ਹਾਂ ਲੋਕਾਂ ਦਾ ਇਹ ਬਿਆਲ ਉਸੇ ਤਰ੍ਹਾਂ ਹੀ ਹੈ ਜਿਵੇਂ ਕੋਈ ਅਣਜਾਣ ਬੱਸਾ ਦਰਿਆ ਉਤੇ ਜੰਮੀ ਹੋਈ ਬਰਫ ਦੇਖ ਕੇ ਇਹ ਆਖੇ ਕਿ ਇਹੋ ਬਰਫ ਹੀ ਸਭ ਕੁਝ ਹੈ, ਹੇਠ ਪਾਣੀ ਕੋਈ ਨਹੀਂ। ਦਰਅਸਲ ਪਾਣੀ ਉਸ ਦੇ ਹੇਠ ਵਗ ਰਿਹਾ ਹੁੰਦਾ ਹੈ ਤੇ ਜੰਮੀ ਬਰਫ ਦੀ ਉਤਲੀ ਤਹਿ ਉਸ ਨੂੰ ਲੁਕਾ ਦੇਂਦੀ ਹੈ। ਇਨੇ-ਬਿੰਨ ਇਹੋ ਗੱਲ ਲਿਖਤੀ ਜਾਂ ਸਾਹਿਤਕ ਟਕਸਾਲੀ ਉਤੇ ਢੁਕਦੀ ਹੈ। ਲਿਖਤੀ ਜਥਾਨ ਉਸ ਜੰਮੀ ਹੋਈ ਬਰਫ ਦੀ ਤਹਿ ਵਾਂਛ ਹੈ ਜਿਸ ਨੇ ਬੋਲ ਚਾਲ ਦੇ ਵਗਦੇ ਦਰਿਆ ਤੋਂ ਹੀ ਆਪਣਾ ਅਪ ਬਣਾਇਆ ਹੁੰਦਾ ਹੈ ਤੇ ਉਸ ਨੂੰ ਲੁਕਾਇਆ ਵੀ ਹੁੰਦਾ ਹੈ। ਪਰ ਲੋਕ-ਜੀਕਾ ਦੀਆਂ ਸੂਰਜੀ ਕਿਰਣਾਂ ਇਜ਼ਰੇ ਚਾਂਚਿਆਂ ਨੂੰ ਬਹੁਤਾ ਚਿਰ ਟਿਕਣ ਨਹੀਂ ਦੇਂਦੀਆਂ, ਉਹ ਬਰਫ ਦਾ ਪਿਉ

ਪਾਣੀ ਇਨ੍ਹਾਂ ਸਾਰਿਆਂ ਗੈਰ ਕੁਦਰਤੀ ਹੱਦਾਂ ਬੰਨਿਆਂ ਨੂੰ ਭੰਨ ਕੇ ਮੁੜ ਵਗਦੇ ਦਰਿਆ ਦਾ ਰੂਪ ਧਾਰ ਅਸਲੀ ਸ਼ਕਲ ਵਿਚ ਆ ਜਾਂਦਾ ਹੈ।

ਮਿ: ਵੈਂਦਰੋਜ਼ ਲਿਖਦੇ ਹਨ —

'This is an image of stream of the language. The writer's tongue is the film of ice upon its waters; the stream which still flows under the ice that imprisons it is the popular and natural language; the cold which produces the ice and would fain restrain the flood, is the stabilizing action exerted by the grammarians and pedagogues and the sunbeam which gives language its liberty is the indomitable force of life triumphing over rules and breaking the fetters of tradition.'

[P. 276]

ਸੇ ਟਕਸਾਲੀਅਤ ਦੇ ਨਸੇ ਵਿਚ ਚੂਰ ਹੋ ਕੇ ਮੂਲ ਸੌਮੇ ਨੂੰ ਨਹੀਂ ਵਿਸਾਰਨਾ ਚਾਹੀਦਾ ਉਸ ਨਾਲ ਮੇਲ-ਜੋਲ ਰਖਣ ਤੇ ਤਾਂ ਸਗੋਂ ਵਧੇਰੇ ਤਾਕਤ ਮਿਲਦੀ ਹੈ ਅਤੇ ਲੋਕਾਂ ਨਾਲ ਵੱਸਬੰਧ ਬਣਿਆ ਰਹਿੰਦਾ ਹੈ। ਇਸ ਲਈ ਸਾਹਿਤਕ ਭਾਸ਼ਾ ਜਿੰਨਾ ਆਪਣੇ ਆਪ ਨੂੰ ਲੋਕਾਂ ਨੇੜੇ ਰਖੇ, ਉੱਨਾਂ ਹੀ ਚੰਗਾ ਹੈ ਤੇ ਇਹੋ ਗੱਲ ਇਸ ਦੇ ਉਮਰ ਦੇ ਵਾਧੇ ਦਾ ਕਾਰਣ ਵੀ ਬਦਲ ਸਕਦੀ ਹੈ।

ਯੂਰਪ ਵਿਚ 1924 ਵਿਚ ਇਕ ਕੰਮਾਂਤਰੀ ਭਾਸ਼ਾ ਸਭਾ (International auxiliary language association) ਬਣੀ ਸੀ, ਉਸ ਨੇ ਕੰਮਾਂਤਰੀ ਬੱਲੀ ਲਈ ਮੌਤੇ ਜੇਹੇ ਇਹ ਤਿੰਨ ਨੇਮ ਬਾਪੇ ਸਨ—

1. ਸੌਖੀ ਬੋਲੀ ਤੇ ਸੌਖੀ ਸੁਣੀ ਜਾਵੇ।
2. ਸੌਖੀ ਪੜ੍ਹੀ ਤੇ ਸੌਖੀ ਲਿਖੀ ਜਾਵੇ।
3. ਕੁਦਰਤੀ ਤੇ ਬਨਾਵਟੀ ਰਲੀ ਮਿਲੀ ਹੋਵੇ। ਨ ਨਿਰੀਪੁਰੀ ਪਿਧੀ-ਪੱਧਰੀ ਹੋਵੇ ਤੇ ਹੀ ਕੇਵਲ ਬਣਾਉਟੀ।

ਇਹੋ ਨੇਮ ਸਾਹਿਤਕ ਜ਼ਬਾਨਾਂ ਲਈ ਵੀ ਪੈਰਵੀ ਕਰਨ ਜੋਗ ਹਨ। ਜਿਤਨਾ ਇਨ੍ਹਾਂ ਦੇ ਨਿਭਾਅ ਹੋਵੇ, ਉਤ੍ਰਨਾ ਹੀ ਲਾਹੌਰੇਵੇਦ ਹੈ। ਬੋਲਣ ਜਾਂ ਲਿਖਣ ਵਿਚ ਅੱਖ ਪੇਦਾ ਕਰਨ ਵਾਹ ਸ਼ਬਦਾਵਲੀ ਤੋਂ ਤਾਂ ਪਰਹੋਜ਼ ਰੱਖਣਾ ਹੀ ਠੀਕ ਹੈ। ਨ ਤਾਂ ਗੈਰ ਕੁਦਰਤੀ ਮਸਾਲਾ ਲਾ ਕੇ ਇਹੂੰ ਨਿਰਾਪੁਰਾ 'ਬਣਾਉਟੀ' ਬਣਾ ਦੇਣਾ ਸੱਤਾ ਦੇਣਾ ਹੈ ਤੇ ਨਾ ਹੀ ਇਸ ਦਾ ਅਣਘੜ ਅਣਮਾਂਜਿਆ ਰੂਪ ਕਾਇਮ ਰਖਣਾ ਵਾਜ਼ਬ ਹੈ। ਇਸ ਲਈ ਦਰਮਿਆਨਾ ਰਾਹ ਠੀਕ ਹੈ।

ਸਾਹਿਤਕ ਜਾਂ ਟਕਸਾਲੀ ਜ਼ਬਾਨ ਬਾਰੇ ਇਸ ਲੰਮੀ ਬਹਿਸ ਵੀਚਾਰ ਦਾ ਭਾਵ ਇਹ ਕਿ ਇਸ ਸਬੰਧੀ ਜੋ ਵਰਤਮਾਨ ਨਜ਼ਰੀਆ ਹੈ, ਉਹ ਵਧੇਰੇ ਸਪਸ਼ਟ ਹੋ ਜਾਵੇ। ਪੁਰਾਣਾ ਖਿਆ ਸੀ ਕਿ ਸਾਹਿਤਕ ਭਾਸ਼ਾ ਪੰਡਤਾਈ-ਭਰੀ ਤੇ ਬਿਲਕੁਲ ਹੀ ਨਵਾਬੀ ਤੌਰ ਤਰੀਕੇ ਵਾਲੀ ਹੋਵੇ, ਜਿਸ ਦਾ ਰੋਅਬ ਪਵੇ। ਹੁਣ ਦਾ ਸੋਚਿਆ ਸਮਝਿਆ ਮਤ ਹੈ ਕਿ ਭਾਵੇਂ ਇਹ ਕਿਤਨੀ ਹੀ ਮਾਮੂਲਾਗੀ ਤੇ ਸੋਹਣੀ ਬਣਾਈ ਹੋਵੇ ਪਰ ਸਰਲ ਸਪਸ਼ਟ ਜ਼ਰੂਰ ਹੋਵੇ; ਤਾਕਿ ਜਿਨ੍ਹਾਂ ਲਈ ਦਿ

ਉਚਾਰੀ ਜਾ ਰਹੀ ਹੈ, ਉਹ ਇਸ ਤੋਂ ਪੂਰਾ ਪੂਰਾ ਲਾਭ ਉਠਾ ਸਕਣ । ਇਹ ਇਕ ਬੁਨਿਆਦੀ ਮੂਲ ਮੰਤ੍ਰ ਹੈ, ਜਿਸ ਦਾ ਲਿਖਾਰੀ ਨੂੰ ਲੜ ਨਹੀਂ ਛੱਡਣਾ ਚਾਹੀਦਾ ।

ਹਣ ਅਸੀਂ ਪੰਜਾਬੀ ਦੇ ਟਕਸਾਲੀਪਣ ਵਲ ਆਉਂਦੇ ਹਾਂ ।

ਇਹ ਗੱਲ ਜੇਹਾ ਕਿ ਪਿਛੇ ਵੀ ਕਹੀ ਜਾ ਚੁਕੀ ਹੈ, ਆਮ ਤੌਰ ਤੇ ਭੁਗੋਲਕ ਇਕਾਈ ਉਪਬੋਲੀਆਂ ਦੀ, ਅਤੇ ਰਾਜਨੀਤਕ ਇਕਾਈ ਟਕਸਾਲੀ ਬੋਲੀ ਦੀ ਰੂਪ ਰੇਖਾ ਉਲ੍ਲੰਖਣ ਵਿਚ ਸਭ ਤੋਂ ਵਧ ਹਿਸਾ ਪਾਉਂਦੀ ਹੈ । ਜੋ ਅਸਥਾਨ ਰਾਜਨੀਤਕ ਸਰਗਰਮੀਆਂ ਦਾ ਕੇ ਦਰ ਬਣ ਜਾਵੇ, ਉਥੋਂ ਦੀ ਉਪਬੋਲੀ ਹੀ ਨਿਖਰ ਕੇ ਟਕਸਾਲੀ ਸੂਰਤ ਧਾਰਨ ਕਰ ਲੈਂਦੀ ਹੈ । ਜਿਵੇਂ ਉਥੋਂ ਦੀ ਟਕਸਾਲ ਦਾ ਸਿੱਕਾ ਚਲਦਾ ਹੈ, ਤਿਵੇਂ ਉਸ ਥਾਂ ਦੀ ਪ੍ਰਮਾਣੋਕ ਬੋਲੀ ਦਾ ਸਿੱਕਾ ਚਲਦਾ ਹੈ । ਮੌਜੂਦਾ ਅਗਰੇਜ਼ੀ, ਫ੍ਰੈਂਸੀਸੀ ਯਾਂ ਰੂਸੀ, ਚੀਨੀ, ਲੰਡਨ, ਪੈਰਿਸ, ਮਾਸਕੋ ਤੇ ਪੀਕਿੰਗ ਦੀਆਂ ਹੀ ਉਪਬੋਲੀਆਂ ਹਨ ਜਿਨ੍ਹਾਂ ਰਾਜਨੀਤਕ ਬਲ ਦੇ ਆਸਰੇ ਢੂਰ ਢੂਰ ਆਪਣਾ ਪ੍ਰਤਾਪ ਜੰਮਾਇਆ । ਕਿਸੇ ਵੇਲੇ ਮੂਲਤਾਨ ਪੰਜਾਬ ਦਾ ਰਾਜਨੀਤਕ ਗੜ੍ਹ ਸੀ, ਇਸ ਲਈ ਪਹਿਲਾਂ ਪਹਿਲਾਂ ਮੂਲਤਾਨੀ ਜਾਂ ਲਹਿੰਦੀ ਨੂੰ ਬਾਕੀ ਉਪਬੋਲੀਆਂ ਨਾਲੇ ਵਧੇਰੇ ਮਾਣ ਮਿਲਿਆ । ਫਿਰ ਰਾਜਨੀਤਕ ਸਰਗਰਮੀਆਂ ਦਾ ਕੇਂਦਰ ਮੱਧ ਪੰਜਾਬ ਵਿਚ ਲਾਗੂਰ ਹੋ ਗਿਆ, ਇਸ ਲਈ ਮਾਝੀ ਨੂੰ ਪ੍ਰਧਾਨਤਾ ਮਿਲਣ ਲੱਗੀ । ਇਸੇ ਕਰ ਕੇ ਅਮੀਰ ਖ਼ਸਰੋ ਨੇ ਪੰਜਾਬੀ ਨੂੰ ‘ਲਾਹੌਰੀ’ ਨਾਂ ਨਾਲ ਯਾਦ ਕੀਤਾ ਹੈ । ਲਾਹੌਰ 11ਵੀਂ ਸਦੀ ਤੋਂ ਹੀ ਪੰਜਾਬ ਦਾ ਕੇਂਦਰ ਜਾਂ ਦੂਜੇ ਸ਼ਬਦਾਂ ਵਿਚ ਰਾਜਧਾਨੀ ਦਾ ਸ਼ਹਿਰ ਚਲਿਆ ਆ ਰਿਹਾ ਹੈ । ਇਸੇ ਰਾਜਨੀਤਕ ਮਹੱਤਤਾ ਨੇ ਇਸ ਦੇ ਆਲੇ ਦੁਆਲੇ ਦੀ ਬੋਲੀ ਨੂੰ ਮਾੜ ਸੁਆਰ ਕੇ ਟਕਸਾਲੀ ਹੌਣ ਦਾ ਮਾਣ ਦਿਤਾ । ਬਹੁਤ ਸਾਰੇ ਲੋਕ ਮਾਹੂਤਕ ਮਹੱਤਤਾ ਨੂੰ ਪਹਿਲ ਦੇਂਦੇ ਹਨ । ਦਰਅਸਲ ਸਾਹਿਤਕਾਰ ਤਾਂ ਸਰਬ ਪਰਵਾਨ ਬੋਲੀ ਨੂੰ ਹੀ ਆਪਣੇ ਵਿਚਾਰਾਂ ਲਈ ਚੁਣਦਾ ਹੈ ਪਰ ਇਹ ਪਰਵਾਨਗੀ ਦੀ ਮੌਹਰ ਰਾਜਨੀਤਕ ਸੱਤਾ ਲਾਉਂਦੀ ਹੈ । ਇਹ ਠੀਕ ਹੈ ਕਿ ਟਕਸਾਲੀ ਬੋਲੀ ਬਣਾਉਣ ਵਿਚ ਸਾਹਿਤਕਾਰ ਦਾ ਸਭ ਤੋਂ ਵਧ ਹੋਂਦੇ ਹੁੰਦਾ ਹੈ ਪਰ ਇਸ ਮੰਦਰ ਦੀ ਇੱਟ ਰਾਜਸੀ ਬਲ ਹੱਥਾਂ ਰੱਖੀ ਜਾਂਦੀ ਹੈ : ਜੇਕਰ ਰਾਜਸੀ ਬਲ ਚਾਹੇ ਤਾਂ ਲੰਡਨ ਜੇਹੇ ਨਿਕੇ ਜੇਹੇ ਘੇਰੇ ਦੀ ਉਪਬੋਲੀ ਦਾ ਸਮੁੰਦਰ ਪਾਰ ਦੇ ਦੇਸਾਂ ਵਿਚ ਵੀ ਡੈਕਾ ਵਜੋਂ ਜਾਂਦਾ ਹੈ ।

ਪੰਜਾਬੀ ਨੂੰ ਇਹ ਸ਼ਾਹੀ ਮੱਦਦ ਨਹੀਂ ਮਿਲੀ ਇਹ ਤਾਂ ਆਪਣੇ ਫਰੀਦ, ਬਾਬਾ ਨਾਨਕ, ਗੁਰਦਾਸ ਤੇ ਵਾਰਸ ਦੇ ਆਸਰੇ ਹੀ ਵਧਦੀ ਫੁਲਦੀ ਰਹੀ ਹੈ । ਰਾਜਨੀਤਕ ਸੱਤਾ ਹਥੋਂ ਟਕਸਾਲੀ ਬੋਲੀ ਦੀ ਨੀਂਹ ਰਖੇ ਜਾਣ ਦੀ ਇਕ ਹੋਰ ਮਿਸਾਲ ਵੀ ਹੈ, ਅਗਰੇਜ਼ਾਂ ਪਹਿਲੇ ਪਹਿਲ ਲੁਧਿਆਣੇ ਫੇਰਾ ਜੰਮਾਇਆ ਅਤੇ ਲੁਧਿਆਣਵੀ ਦੇ ਵਿਆਕਰਣ ਤੇ ਕੋਸ ਲਿਖ ਕੇ ਇਸ ਨੂੰ ਉਚਿਆਉਣਾ ਸ਼ੁਰੂ ਕੀਤਾ । ਜੇ ਕਰ ਬਾਦ ਵਿਚ ਵੀ ਲੁਧਿਆਣਾ ਹੀ ਰਾਜਧਾਨੀ ਬਣ ਜਾਂਦਾ ਤਾਂ ਇਥੋਂ ਦੀ ਬੋਲੀ ਦਾ ਹੀ ਟਕਸਾਲੀ ਬਣ ਜਾਣਾ ਲਾਜ਼ਮੀ ਸੀ ਪਰ ਲਾਹੌਰ ਹੀ ਸੈਂਟਰ ਰਹਿਣ ਕਰ ਕੇ ਮਾਝੀ ਦੀ ਮਹੱਤਤਾ ਜਾਰੀ ਰਹੀ, ਗ੍ਰੀਅਰਸਨ ਇਸੇ ਲਈ ਮਾਝੀ ਤੇ ਲੁਧਿਆਣਵੀ—ਪੰਜਾਬੀ—ਦੀ ਦੇ ਟਕਸਾਲੀ ਰੂਪ ਮੰਨਦਾ ਹੋਇਆ ਵੀ ਮਾਝੀ ਦਾ ਵਧੇਰੇ ਸੂਧ ਰੂਪ ਮੰਨਦਾ ਹੈ—

‘Majhi Punjabi is by universal consent the purest form of the Language.

ਜੇ ਮਾਝੀ ਦਾ ਜਾਂ ਕੇਂਦਰ ਦਾ ਸੂਧ ਸਰੂਪ ਹੀ ਟਕਸਾਲੀ ਪੰਜਾਬੀ ਹੈ, ਜੋ ਕਿ ਸਾਊਂਡ ਪੰਜਾਬੀਆਂ ਦੀ ਆਮ ਬੋਲ ਚਾਲ ਵਿਚ ਵੀ ਝਲਕਾਰੇ ਦੇਂਦਾ ਹੈ । ਲਹਿੰਦੇ ਦੇ ਕਵੀਆਂ—ਬਾਬਾ

ਫਰੀਦ, ਅਲੀ ਹੈਦਰ, ਸਮਰਥ ਤੇ ਬਹਦੇ ਪੱਠੋਹਾਰੀ ਆਦਿ ਨੇ ਇਸੇ ਸ਼ਾਂਝੀ ਬੋਲੀ ਨੂੰ ਕਵਿਤਾ ਲਈ ਚੁਣਿਆ, ਭਾਵੇਂ ਉਨ੍ਹਾਂ ਵਿਚ ਸ਼ਬਾਨਕ ਰੰਗਣ ਮੌਜੂਦ ਹੈ। ਭਾਖੀ ਗੁਰਦਾਸ, ਸ਼ਾਹ ਹੁਸੈਨ ਬੁਲ੍ਹੇ ਸ਼ਾਹ, ਵਾਰਸ ਤੇ ਹਾਸ਼ਮ ਦੀ ਤਾਂ ਗੱਲ ਹੀ ਕੀ ਆਖਣੀ ਹੈ ਇਹ ਤਾਂ ਲਾਹੌਰ, ਅੰਮ੍ਰਿਤਸਰ ਦੇ ਲਾਗੇ ਚਾਗੇ ਦੇ ਹੀ ਸਨ। ਪ੍ਰਿਸੀਪਲ ਤੇਜਾ ਸਿੰਘ ਜੀ ਦੇ ਸ਼ਬਦਾਂ ਵਿਚ ਇਹੋ ਪਿਰਤ ਅਕਲ ਦੇ ਲਿਖਰੀਆਂ ਦੀ ਹੈ, ਬਾਵਜੂਦ ਇਲਾਕਿਆਂ ਦੀ ਭਿੰਨਤਾ ਦੇ ਸਮੁੰਹ ਪੰਜਾਬੀ ਲੇਖਿਆਂ ਵਿਚ ਇਸੇ ਕੇਂਦਰੀ ਪੰਜਾਬੀ ਨੂੰ ਟਕਸਾਲੀ ਮੰਨ ਕੇ ਅਪਣਾ ਰਹੇ ਹਨ।

ਸੋ ਪੰਜਾਬੀ ਜਿਥੇ ਉਮਰ ਦੀ ਪਕੇਰੀ ਬੋਲੀ ਹੈ, ਉਥੇ ਇਸ ਦਾ ਟਕਸਾਲੀ ਰੂਪ ਚਿਰੋਕਾ ਬਣਿਆ ਚਲਿਆ ਆ ਰਿਹਾ ਹੈ। ਤੇਰ੍ਹਵੇਂ ਸਦੀ ਦੇ ਬਾਬਾ ਫਰੀਦ ਦੀ ਰਚਨਾ ਪੜ੍ਹੇ ਇਹ ਵਿਸ਼ਵਾਸ ਪੱਕਾ ਹੋ ਜਾਂਦਾ ਹੈ। ਚੁੰਕਿ ਹਿੰਦ ਵਿੱਚ ਵਾਰਤਕ ਸਾਹਿਤ ਦਾ ਰਿਵਾਜ ਬਹੁਅਤ ਸੀ, ਇਸ ਲਈ ਇਸ ਪਾਸੇ ਦਾ ਇੰਨਾ ਪੁਰਾਣਾ ਸਾਹਿਤ ਨਹੀਂ ਮਿਲਦਾ ਪਰ ਪੰਜਾਬ ਫਿਰ ਵੀ ਕਾਫੀ ਗੱਦ ਸਮੱਗਰੀ ਰਖਦੀ ਹੈ। ਸਚ ਪ੍ਰਹੁੰਚ ਤਾਂ ਨਵੀਂ ਵਾਰਤਕ ਸੈਲੀ ਨਵੇਂ ਜਾਮਾ ਦੀ ਹੀ ਦੇਣ ਹੈ ਤੇ ਪੰਜਾਬੀ ਨੇ ਇਸ ਨਵੀਂ ਟਕਸਾਲੀ ਵਿਚ ਢਲ ਕੇ ਬੋੜੇ ਸਮੇਂ ਵਿਚ ਹੀ ਬਹੁਹੋਰਾਨੀ ਕਰਨ ਵਾਲੀ ਤਰੱਕੀ ਕੀਤੀ ਹੈ। ਇਹ ਤਾਂ ਪ੍ਰਾਰੰਨ ਪੰਜਾਬੀ ਸਾਹਿਤ ਤੋਂ ਵੀ ਜਾਰੀ ਹੈ ਕਿ ਪੰਜਾਬੀ ਮੁਹਾਵਰੇ ਦੀ ਬੱਡਵੀਂ ਨੁੱਕ ਬਹੁਤ ਪੁਰਾਣੀ ਹੈ ਤੇ ਠੇਠ ਮੁਹਾਵਰਾ ਹੀ ਟਕਸਾਲੀ ਦੀ ਸੁਨਿਆਦ ਹੁੰਦਾ ਹੈ। ਮੁਹਾਵਰੇਦਾਰ ਬੋਲੀ ਜਿਥੇ ਸੋਖੀ ਹੁੰਦੀ ਹੈ, ਉਥੇ ਸੋਹਣੇ ਰੂਪ ਵਾਡੀ ਹੁੰਦੀ ਹੈ ਇਸੇ ਕਰ ਕੇ ਉਹ ਸਰਬ-ਪਰਵਾਨ ਹੁੰਦੀ ਤੇ ਟਕਸਾਲੀ ਬਣਦੀ ਹੈ। ਪੰਜਾਬੀ ਹੈ ਹੀ ਮੁਹਾਵਰਿਆਂ ਦੀ ਰਾਣੀ।

ਪਹਿਲੇ ਪਹਿਲ ਪੰਜਾਬੀ ਦਾ ਟਕਸਾਲੀ ਰੂਪ ਤਿਆਰ ਕਰਨ ਵਿਚ ਚੁੰਕਿ ਸਾਊਂ ਪੰਜਾਬੀ ਤੋਂ ਇਲਾਵਾ, ਵਧੇਰੇ ਹਿਸਾ ਸੂਫੀ, ਸੰਤ ਸਾਹਿਤਕਾਰਾਂ ਦਾ ਰਿਹਾ ਹੈ, ਇਸ ਲਈ ਫ਼ਕੀਰੀ ਵੰਡ ਨੇ ਵੀ ਇਸ ਨੂੰ ਇਕ ਅਨੇਖੀ ਜੇਹੀ ਬਰਕਤ ਦਿਤੀ ਹੈ। ਇਹ ਅਮੀਰ ਹੈ ਪਰ ਗੰਭੀਰ, ਜਿਸ ਮੰਦਰ ਹੈ ਪਰ ਸਾਹੂ-ਸੁਭਾ ਵਾਛ ਸਾਦਾ। ਇਹ ਹਿੰਦੀ ਵਾਂਡ ਨ ਪੰਡਤਾਈ ਛਾਂਟਦੀ ਹੈ ਤੇ ਉਤਰਵੀਂ ਵਾਂਡ ਫੈਸਨ ਪ੍ਰਸਤੀ ਕਰਦੀ ਹੈ। ਇਸ ਦਾ ਫ਼ਕੀਰੀ ਬਾਣਾ ਇਸ ਦੀ ਅੰਦਰਲੇ ਗੋਂਦਾ ਦਾ ਸੂਚਕ ਹੈ। ਵਰਤਮਾਨ ਵਿਗਿਆਨਕ ਸਿਟੇ ਵੀ ਇਸ ਗੱਲ ਦੀ ਪੁਸ਼ਟੀ ਕਰਦੇ ਹਨ ਸਰਲ ਤੇ ਠੇਠ ਹੋਣਾ ਕਿਸੇ ਬੋਲੀ ਦਾ ਜ਼ਰੂਰੀ ਤੇ ਮਹਾਨ ਗੁਣ ਹੈ, ਪੰਜਾਬੀ ਇਸ ਕਸਵੱਦੀ ਪੂਰੀ ਉਤਰਦੀ ਹੈ। ਲੋਕ-ਬੋਲੀ ਜੋ ਹੋਈ।

ਪ੍ਰਿਸੀਪਲ ਤੇਜਾ ਸਿੰਘ ਠੀਕ ਕਰਿਏ ਹਨ, 'ਹਰ ਬੋਲੀ ਦੀ ਅਪਣੀ ਆਤਮਾ ਹੁੰਦੀ ਆਪੋ ਆਪਣੀ ਤਬੀਅਤ ਹੁੰਦੀ ਹੈ। ਇਸ ਆਤਮਾ ਦੇ ਅਨੁਕੂਲ ਉਸ ਦੇ ਦੁਆਲੇ ਉਸ ਦਾ ਆਪ ਸਰੀਰ ਉਸਰਦਾ ਹੈ। ਉਹ ਆਤਮਾ ਤੇ ਤਬੀਅਤ ਉਸ ਕੰਮ ਦੇ ਆਚਰਣ ਦੇ ਅਨੁਕੂਲ ਹੁੰਦੀ। ਪੰਜਾਬੀ ਬੋਲੀ ਨੂੰ ਰਾਜ ਦਰਬਾਰ ਦਾ ਮਾਣ ਨਹੀਂ ਮਿਲਿਆ। ਇਹ ਆਮ ਲੋਕਾਂ ਦੇ ਵਿਹੜਿਆਂ ਵਿਚ, ਪੇਲੀਆਂ ਤੇ ਖੇਤਾਂ ਵਿਚ, ਪਹਾੜਾਂ ਤੇ ਮਦਾਨਾਂ ਵਿਚ ਖੇਡੀ ਤੇ ਪਲੀ। ਇਸ ਲਈ ਇਸ ਦਰਬਾਰੀ ਲੋਕਾਂ ਦੀ ਅੜਕ ਮੜਕ ਨਹੀਂ ਸਿਖੀ। ਇਹ ਆਮ ਪੰਜਾਬੀ ਲੋਕਾਂ ਵਾਡੀ ਸਾਦ-ਮੁਰਗੀ ਹੀ ਰਹੀ। ਇਸ ਵਿਚ ਨ ਪੰਡਤਾਂ ਵਾਲੀ ਪੰਡਤਾਈ ਤੇ ਨ ਸੁਕੀਨ ਬੇਮੁਹਾਰੇ ਲੋਕਾਂ ਵਾਲੇ ਵਾਡਾਵ ਆਏ।'

ਇਹ ਹੈ ਪੰਜਾਬੀ ਥੋਲੀ ਦਾ ਮੁਚਲਾ ਸੁਭਾ ਤੇ ਆਚਰਣ, ਇਸੇ ਆਸਰੇ ਹੀ ਇਸ ਦਾ ਟਕਸਾਲੀ ਰੂਪ ਵਿਕਸਿਆ ਹੈ। ਇਸ ਪੁਰਾਣੇ ਪੱਕੇ ਆਚਰਣ ਕਾਰਣ ਥੋਲਚਾਲ ਦੀ ਟਕਸਾਲੀ ਤੇ ਲਿਖਤੀ ਜਾਂ ਸਾਹਿਤਕ ਟਕਸਾਲੀ ਪੰਜਾਬੀ ਵਿਚ ਉਸ ਤਰ੍ਹਾਂ ਦੀਆਂ ਵਿਥਾਂ ਨਹੀਂ ਪਈਆਂ, ਜਿਸ ਤਰ੍ਹਾਂ ਦੀਆਂ ਹਿੰਦੀ (ਜਾਂ ਉਰਦੂ) ਤੇ ਹਿੰਦੁਸਤਾਨੀ ਵਿਚ ਪੈ ਗਈਆਂ ਹਨ।

ਭਾਵੇਂ ਤੇਜ਼ੀ ਨਾਲ ਹੋ ਰਹੀ ਪੰਜਾਬੀ ਸਾਹਿਤ ਦੀ ਉਨਤੀ ਵਿਚ ਕਈ ਥਾਂ ਅਜੇਹੀ ਝਾਕੀ ਵੀ ਨਜ਼ਰ ਆਉਂਦੀ ਹੈ ਪਰ ਉਸ ਦਾ ਲੰਮਾ ਪ੍ਰਭਾਵ ਨਹੀਂ। ਇਸ ਗੁਣ ਨੂੰ ਕਾਇਮ ਰੱਖਣਾ ਪੰਜਾਬੀ ਦੇ ਮੂਲ ਘਰੋਂ ਆਚਰਣ ਨੂੰ ਸੰਭਾਲਣਾ ਹੈ। ਇਸ ਲਈ ਪੰਜਾਬੀ ਸਾਹਿਤਕਾਰਾਂ ਨੂੰ ਅਪਣਾ ਹੁਨਰ ਤੇ ਅਪਣੀਆਂ ਕਿਰਤਾਂ ਪੰਜਾਬੀ ਰਵਾਇਤਾਂ, ਪੰਜਾਬੀ ਲੋਕ-ਗੀਤਾਂ, ਪੰਜਾਬੀ ਮੁਹਾਵਰਿਆਂ, ਪੰਜਾਬੀ ਇਤਿਹਾਸ ਦੀਆਂ ਰੋਮਾਂਚਕ ਤੇ ਬੀਰ-ਕਥਾਵਾਂ ਵਿਚ ਗੱਲ ਕੀ ਨਿਰੀ ਸੁਧ ਪੰਜਾਬੀਅਤ ਵਿਚ ਰੰਗੀਤ ਕੇ ਪੇਸ਼ ਕਰਦੇ ਰਹਿਣਾ ਚਾਹੀਦਾ ਹੈ ਤਾਕਿ ਸੰਸਕ੍ਰਿਤ ਜਾਂ ਫਾਰਸੀ ਆਦਿ ਦੇ ਅਜੇਗ ਪ੍ਰਭਾਵ ਦਾ ਦਾਗ ਨ ਲੱਗੇ।

ਇਸੇ ਤਰ੍ਹਾਂ ਸ਼ਬਦ-ਜੋੜਾਂ ਦੀ ਇਕਸਾਰਤਾ ਵੀ ਇਕ ਨਿਹਾਇਤ ਜ਼ਰੂਰੀ ਚੀਜ਼ ਹੈ। ਜੇ ਕਿਸੇ ਸ਼ਬਦ ਨੂੰ ਟਕਸਾਲੀ ਭਾਸ਼ਾ ਵਿਚ ਅੰਗੀਕਾਰ ਲਿਆ ਜਾਵੇ ਪਰ ਉਸ ਦੇ ਲਿਖਤੀ ਰੂਪ ਦਾ ਕੋਈ ਪੱਕਾ ਧੁਰਾ ਨਾ ਬੱਝੇ ਤਾਂ ਇਹ ਇਕ ਨੁਕਸਾਲੀ ਗੱਲ ਹੈ। ਇਸ ਲਈ ਥੋਲੀ ਦੇ ਅੰਦਰਲੇ ਬਾਹਰਲੇ ਦੌਵੇਂ ਰੂਪਾਂ ਨੂੰ ਪ੍ਰਮਾਣੀਕ ਇਕਸਾਰਤਾ ਵਿਚ ਢਾਲਣਾ ਹੀ ਟਕਸਾਲੀ ਨੂੰ ਪੂਰਨ ਬਣਾਉਂਦਾ ਹੈ।

ਨਮੂਨਾ—

ਪ੍ਰਾਚੀਨ ਪੰਜਾਬੀ—

ਕਵਿਤਾ— ‘ਜੋਬਨ ਜਾਂਦੇ ਨ ਡਰਾ, ਜੇ ਸਹੁ ਪ੍ਰੀਤਿ ਨਾ ਜਾਇ
ਕਿਤੇ ਜੋਬਨ ਪ੍ਰੀਤਿ ਬਿਨੁ, ਸੁਕਿ ਗਏ ਕੁਮਲਾਇ।

[ਬਾਬਾ ਫਰੀਦ]

ਵਾਰਤਕ— ‘ਗੁਰੂ ਜੀ ਕਾ ਅਖਣਾ ਹੈ, ਅੰਨੁ ਬਹੁਤ ਭੁਖੇ ਲਗੀ ਜੇਵਣਾ। ਭਰੇ ਉਤੇ ਨਾ ਹੀ ਭਰਣਾ। ਅੰਨੁ ਨਹੀਂ’ ਛੱਡਣਾ। ਸਵਣਾ ਤਾਂ ਜਾਂ ਬਹੁਤੀ ਨੀ ਦਿ ਆਵੈ। ਨੀਂਦਿ ਬਿਗੇਰਿ ਸਵਣਾ ਨਹੀਂ। ਗਾਫਲ ਹੋਇਕੈ ਦੇਹੀ ਨੇ ਦੁਖ ਨਾਹੀ ਦੇਵਣਾ। ਥੋਲਣਾ ਬਹੁਤੁ ਨਾ ਹੈ। ਅਕੈ ਬਾਣੀ ਅਕੈ ਗੁਰੂ ਜੀ ਦੀ ਗੱਲ ਥੋਲਣਾ। ਅਕਾਰਥ ਥੋਲਣਾ ਨਾ ਹੈ। ਇਨ੍ਹਾਂ ਤੱਲਾਂ ਨੇ ਮੰਨੇ ਨਾਲ ਰਖੋਗਾ, ਮਹਾਂਪੁਰਖੁ ਹੋਵੇਗਾ। ਉਸ ਕਾ ਲੇਖਾ ਸਗਲਾਂ ਨਿਬੜੇਗਾ। ਉਸ ਕੇ ਸੰਗਿ ਸਗਲੇ ਤਰਹਿੰਗੇ। ਗੁਰੂ ਕਾ ਅਖਣਾ ਸਤਿ ਕਰ ਮੰਦੁਣਾ। ਗੁਰੂ ਕਾ ਅਖਣਾ ਹੈ ਜੋ ਕੋਈ ਗੁਰੂ ਨਾਲਹੁ ਭੁਲ ਜਾਂਦਾ ਹੋਵੇ ਤਾਂ ਸਮਝਾਵਣਾ। ਆਪਣੀ ਧਿਰਹੁ ਅਖਣਾ ਹੈ। ਜੋ ਸਿਖਹੁ ! ਉਦਾਸੀ ਕਰੈਗਾ ਤਿਸ ਕਾ ਬੁਰਾ ਹੋਵੇਗਾ। ਜੋ ਸਿਖਹੁ ! ਗ੍ਰਿਸਤੈ ਵਿਚਿ ਅਰਾਧੇਗਾ। ਤਿਸੁ ਪਰਮੇਸਰੁ ਗੁਰੂ ਸੁਖੀ ਰਖੇਗਾ। ਧਰਮ ਦੀ ਕਿਰਤ ਕਰਨੀ। ਦੇਵਨਹਾਰੁ ਗੁਰੂ ਬਾਬਾ ਹੈ। ਸਿਖਾਂ ਕੀ ਸੇਵਾ ਕਰਨੀ। ਆਪ ਨੇ ਕਿਛੁ ਨਹੀਂ ਜਣਾਣਾ। ਅਲਿਪਤ ਹੀ ਰਹਿਣਾ। ਦੋਵੈ ਸਿਰੇ ਗੁਰੂ ਨੋ ਸਉਂਪਣੇ।’

[ਬੀੜ ਭਾਈ ਪੈਂਧਾ ਵਾਲੀ ਵਿਚੋਂ, ਗੁਰੂ ਅਮਰਦਾਸ ਜੀ ਦਾ ਸਿਖਾਂ ਨੂੰ ਉਪਦੇਸ਼]

ਨਵੀਂ ਪੰਜਾਬੀ-

ਕਵਿਤਾ—‘ਸੀਨੇ ਖਿਚ ਜਿਨ੍ਹਾਂ ਨੇ ਖਾਣੀ, ਉਹ ਕਰ ਅਰਾਮ ਨਹੀਂ ਬਹਿੰਦੇ
ਨਿੱਹੁੰਨ ਵਾਲੇ ਨੌਟਾਂ ਕੀ ਨੀਂਦਰ, ਉਹ ਦਿਨੇ ਰਾਤ ਪਏ ਵਹਿੰਦੇ
ਇਕੋ ਲਗਨ ਲਗੀ ਪਈ ਜਾਂਦੀ, ਹੈ ਟੋਰ ਅੰਤ ਉਨ੍ਹਾਂ ਦੀ
ਵਸਲੇ ਉਥੇ ਮਕਾਮ ਨ ਕੋਈ, ਸੇ ਚਾਲ ਪਏ ਨਿਤ ਰਹਿੰਦੇ ।’

ਭਾਵੇਂ ਵੀਰ ਸਿੰਘ

ਵਾਰਤਕ—‘ਘਰ ਇੱਟਾਂ ਜਾਂ ਵੈਟਿਆਂ ਦੇ ਬਣੇ ਕੋਠੇ ਨੂੰ ਨਹੀਂ ਕਹਿੰਦੇ। ਘਰ ਤੋਂ ਭਾਵ
ਉਹ ਥਾਂ ਹੈ, ਜਿਥੇ ਮਨੁਖ ਦਾ ਪਿਆਰ ਤੇ ਸੱਧਰਾਂ ਪਲਦਾਰੀਆਂ ਹਨ, ਜਿਥੇ ਬਾਲਪਨ ਵਿਚ ਮਾਂ ਭੈਣ
ਤੇ ਭਰਾ ਕੋਲੋਂ ਲਾਡ ਲਿਆ ਹੁੰਦਾ ਹੈ, ਜਿਥੇ ਜਵਾਨੀ ਵਿਚ ਸਾਰੇ ਜਹਾਨ ਨੂੰ ਗਾਹ ਕੇ ਲਿਤਾਤ
ਕੇ, ਖੱਟੀ ਕਮਾਈ ਕਰ ਕੇ ਮੁੜ ਆਉਣ ਨੂੰ ਜੀ ਕਰਦਾ ਹੈ, ਜਿਥੇ ਬੁਢੇਂ ਵਿਚ ਬਹਿ ਕੇ ਸਾਰੇ
ਜੀਵਨ ਦੇ ਤਮੇਲਿਆਂ ਤੋਂ ਮਿਲੀ ਵਿਹਲ ਨੂੰ ਅਰਾਮ ਨਾਲ ਕੱਟਣ ਵਿਚ ਇਉਂ ਸੁਆਦ ਆਉਂਦਾ
ਹੈ ਜਿਵੇਂ ਬਰਪਨ ਵਿਚ ਮਾਂ ਦੀ ਝੱਲੀ ਵਿਚ ਆਉਂਦਾ ਸੀ। ਘਰ ਮਨੁਖ ਦੇ ਨਿਜੀ ਵਲਵਾਲਿਆਂ
ਤੇ ਸ਼ਬਦੀ ਰਹਿਣਾ ਦਾ ਕੋਂਦਰ ਹੁੰਦਾ ਹੈ। ਉਸ ਦੇ ਆਚਰਣ ਬਣਾਉਣ ਵਿਚ ਜਿਥੇ ਸਮਾਜਕ ਤੇ
ਮੁਲਕੀ ਆਲੋ-ਦੁਆਲੇ ਦਾ ਅਸਰ ਕੰਮ ਕਰਦਾ ਹੈ, ਉਥੇ ਘਰ ਦੀ ਚਾਰ-ਦਿਵਾਰੀ ਅਤੇ ਇਸ ਦੇ
ਅੰਦਰ ਦੇ ਹਾਲਾਤ ਦਾ ਅਸਰ ਵੀ ਘੱਟ ਕੰਮ ਨਹੀਂ ਕਰਦਾ। ਸਗੋਂ ਮਨੁਖ ਦਾ ਆਚਰਣ ਬਣਦਾ
ਹੈ ਘਰ ਵਿਚ ਹੈ। ਇਹੋ ਉਸ ਦੀਆਂ ਰੁਦੀਆਂ ਅਤੇ ਸੁਭਾਉ ਦਾ ਸਾਂਚਾ ਹੈ : ਕਈ ਵਾਰੀ ਜਦ
ਮੈਂ ਕਿਸੇ ਸੱਜਣ ਨੂੰ ਕੋਝ, ਸਰੀਅਲ ਜਾਂ ਖਿਖੂ ਸੁਭਾ ਵਾਲਾ ਦੇਖਦਾ ਹਾਂ ਤਾਂ ਮੈਂ ਦਿਲ ਵਿਚ
ਕਹਿੰਦਾ ਹਾਂ, ਇਸ ਵਿਚਾਰੇ ਨੂੰ ਘਰ ਦਾ ਪਿਆਰ ਨਹੀਂ ਮਿਲਿਆ ਹੋਣਾ।’

[ਪ੍ਰਿ: ਤੇਜਾ ਸਿੰਘ
(ਨਵੀਆਂ ਸੋਚਾਂ ਵਿਚੋਂ)

ਕਲਜੀ ਭੜ੍ਹੀ ਦੇ ਗਲਪੀਂਹ ਛਾਫ਼ਲਾਈ ਨੂੰ ਵਿਸਟ ਤਿਆਰ ਕੀਤੀ ਪੇਂਡੌਖ਼ਲੀ 'ਛਿਡੀ' ਮਾਠਲਾਂ
। ਉਥੋਂ ਕਿ ਬੁਨਾਵ ਨੂੰ ਪਾਲ ਲੁਕਾਲ ਸ਼ਾਨ ਤਿਆਰ ਕੀਤਾ ਕੇ ਜਿਲ੍ਹਾ ਮੱਲੇ
ਦੂਰ ਤਾਂਤੇ ਨੂੰ ਸਹੀ , ਉਂਹਾਂ ਲਿਣੇ-ਵਲ ਝਲਾਂ ਕਿ 'ਕਾਰ ਚਲਾਂਗ ਵੀ ਅਭਿਆਸ ਵਿਖੇ' , ਤੇ
ਲੁਕਿਆ ਲੁਕੀ ਹੋਈ 'ਭਾਵਾਂ ਦੀ ਰਾਤਾਲੀਂ' । ਇਉਂ ਹੀ , ਭਾਵਿ ਕਾਹ ਲੁਕੀ ਕਲਮਾਂ
ਲੁਕਾਲ ਵਾਲੀ ਲਿਣੀ ਹੋਈ । ਮੈਂ ਦੇਖੀ ਰਾਤਾਲੀਂ ਵਿਖੇ ਆਵਾਜ਼ ਆਵਾਜ਼ ਭੀ ਹੈ , ਪ੍ਰਾਤਾਲੀਂ
ਲੁਕਾਲ ਦੀ ਅਨਿਆਤਾ

ਪੰਜਾਬੀ ਦੀ ਵਿਸ਼ੇਸ਼ਤਾ

ਪੰਜਾਬੀ ਦੀ ਆਜਾਦ ਹਸਤੀ ਕਿਸੇ ਪਰਮਾਣ ਦੀ ਮੁਖਾਜ ਨਹੀਂ ਕਿਉਂਕਿ ਇਹ ਇਕ
ਜੀਓਂਦੀ ਜਾਗਦੀ ਬੋਲੀ ਹੈ । ਅਤੇ ਕਰੋੜਾਂ ਪੰਜਾਬੀਆਂ ਦੀ ਜ਼ਿਦਗੀ ਦਾ ਆਧਾਰ ਹੈ । ਇਸ ਦਾ
ਲੋਕ-ਸਾਹਿਤ ਅਤੇ ਹੋਰ ਪੁਰਾਣਾ ਨਵਾਂ ਸਾਹਿਤ ਇਸ ਦੇ ਗੋਰਵ ਦੇ ਸਾਮਰਤਾਂ ਦਰਜਨ ਕਰਾ
ਰਿਹਾ ਹੈ । ਇਸ ਚੜ੍ਹੇ ਚੰਨ ਨੂੰ ਕੁਨਾਲੀਆਂ ਹੇਠ ਨਹੀਂ ਲੁਕਾਇਆ ਜਾ ਸਕਦਾ । ਫਿਰ ਵੀ
ਪੰਜਾਬੀ ਵੀ ਮਹੱਤਤਾ ਦਾ ਰੇਖਾ-ਚਿਤਰ ਖਿਚਣ ਲਈ ਅਸੀਂ ਇਥੇ ਇਸ ਦੀਆਂ ਮੌਟੀਆਂ
ਮੌਟੀਆਂ ਵਿਸ਼ੇਸ਼ਤਾਈਆਂ ਵਲ ਪੰਛੀ-ਖਾਤ ਪਾਉਣੀ ਯੋਗ ਸਮਝਦੇ ਹਾਂ । ਤਾਕਿ ਇਸ ਦੀ ਵਿਲੱਖਣ
ਹਸਤੀ ਦੀ ਤਸਵੀਰ ਸਾਹਮਣੇ ਆ ਜਾਵੇ ।

1. ਪੰਜਾਬੀ ਸਾਢੇ ਕਿੰਨ ਕਰੋੜ ਮਨੁੱਖਾਂ ਦੀ ਮਾਤ-ਬੋਲੀ ਹੈ । ਇਸ ਲੋਕ-ਰਾਜੀ ਜੁਗ ਵਿਚ
ਇਹ ਗਿਣਤੀ ਕਾਫੀ ਮਹੱਤਵ ਰਖਦੀ ਹੈ ।

2. ਹਿੰਦੁਸਤਾਨ ਭਰ ਦੇ ਪ੍ਰਭੀਨ ਵਿਧਾਨਕਾਰਾਂ ਨੇ 'ਭਾਰਤੀ ਸੰਵਿਧਾਨ' ਵਿਚ 344
ਦਫ਼ਾ ਦੀ 8 ਨੰਬਰ-ਅਨੁਸੂਚੀ ਹੇਠ ਹਿੰਦ ਦਾਂਆਂ ਚੌਦਾਂ ਮੁਖ ਬੋਲੀਆਂ ਗਿਣੀਆਂ ਹਨ ਜਿਨ੍ਹਾਂ ਵਿਚ
ਪੰਜਾਬੀ ਵੀ ਸ਼ਾਮਲ ਹੈ । ਇਹ ਚੌਦਾਂ ਹਨ—ਆਸਮੀ, ਬੰਗਾਲੀ, ਮਾਰਠੀ, ਗੁਜਰਾਤੀ, ਤਮਲ,
ਤੈਲਗੂ, ਮਲਿਆਲਮ; ਕੰਨੜ, ਉੜੀਆਂ, ਸੰਸਕ੍ਰਿਤ, ਹਿੰਦੀ, ਉਰਦੂ, ਪੰਜਾਬੀ ਤੇ ਕਸ਼ਮੀਰੀ ।

3. ਦੁਨੀਆਂ ਵਿਚ ਬੋਲੀਆਂ ਦਾ 'ਆਰੀਆ-ਪੁਰਾਣਾ' ਸਭ ਤੋਂ ਵੱਡਾ ਤੇ ਸ਼ਿਰੋਮਣੀ
ਪੁਰਾਣਾ ਹੈ । ਪੰਜਾਬੀ ਇਸੇ ਵੱਡੇ ਘਰ ਦੀ ਜੰਮੀ ਜਾਈ ਹੈ ।

4. ਪੰਜਾਬੀ ਇਕ ਹਜ਼ਾਰ ਵਰ੍ਗ ਪੁਰਾਣੀ ਬੋਲੀਂ ਹੈ ਜਿਸ ਨੇ ਪੰਜਾਬੀਆਂ ਵਾਂਗ ਲੰਮੇ

ਪੰਜਾਬੀ ਦੀ ਪ੍ਰਾਚੀਨਤਾ ਬਾਰੇ ਡਾ: ਸਿਧੇਸ਼੍ਵਰ ਵਰਮਾ ਤੇ ਡਾ: ਸੁਨੀਤੀ ਕੁਮਾਰ ਜੀ ਦੀ
ਭਾਵਿਤ ਪੜ੍ਹਨ ਜੋਗ ਹੈ—'ਪੰਜਾਬੀ ਜ਼ਬਾਨ ਕੀ ਖਾਸ ਨੰਅਦੀਅਤ ਜੇਹ ਹੈ ਕਿ ਇਸ ਮੇਂ ਹਿੰਦ-
ਆਰੀਆਈ ਮੁਰੱਖ ਹਰੂਦੇ ਸਹੀਆਂ ਮੇਂ ਜੋ 'ਰ' ਥਾ, ਵੁਹ ਅਥ ਤਕ ਬਰਕਕਾਰ ਹੈ, ਜਿਵੇਂ ਦੂਰੀ' ।

[ਆਰੀਆਈ ਜ਼ਬਾਨੇ, ਪੰਨਾ 60]

'Then again it must be mentioned that the panjabi dialects whether of Eastren Panjab or Westren Panjab, still preserve the double consonant, & the short vowels of middle Indo Aryans (Prakrit & Apabhransa) e. g., Panjabi Kamm 'work', Wich 'Within', Cham 'Skin', Hath 'Hand', Sach 'True', Chand 'Moon', Makhan 'Butter', etc.

[ਇੰਡੋ ਆਰੀਆਨ ਅੰਡ ਹਿੰਦੀ, ਪੰਨਾ 170]

ਫਾਰਸੀ, ਫਰਾਂਸੀਸੀ ਤੇ ਹਿੰਦੀ ਤਿੰਨ ਰਸੀਲੀਆਂ ਬੋਲੀਆਂ ਹਨ ਤੇ ਇਸ ਸੂਚੀ ਵਿਚ ਮੈਂ ਚੇਖੀ ਥਾਂ
ਪੰਜਾਬੀ ਨੂੰ ਦੇਣੀ ਪਸੰਦ ਕਰਾਂਗਾ । †

24. ਜਾਰਨ ਗ੍ਰੇਡਸਨ ਦੇ ਸ਼ਬਦਾਂ ਵਿਚ 'ਪੰਜਾਬੀ ਮਰਦਾਉ ਗੁਣਾਂ' ਦੀ ਮਾਲਕ ਬੋਲੀ ਹੈ, ਜਿਸ ਵਿਚ ਸੂਰਬੀਰ ਪੰਜਾਬੀਆਂ ਦੀ ਥੀਰਤਾ ਦੀ ਧੜਕਣ ਹੈ। ਡਾ. ਸੁਣੌਰੀ ਕੁਮਾਰ ਚੈਟਰ ਜੀ ਵੀ ਇਸੇ ਦ੍ਰੀ ਤਾਂਦੀਦ ਕਰਦੇ ਕਹਿੰਦੇ ਹਨ ਕਿ ਥੀਰ ਪੰਜਾਬੀਆਂ ਦੀ ਥੋਲੀਆਂ ਦੇ ਅਸਰ ਨੂੰ ਹਿਦੁਸਤਾਨੀ ਜ਼ਬਾਨ ਨੂੰ ਵੀ ਬਲਵਾਨ (Virile) ਬਣਾ ਦਿਤਾ ਹੈ!

25. ਪੰਜਾਬੀ ਦੀ ਆਪਣੀ ਵੱਖਰੀ ਲਿਪੀ ਵੀ ਇਸ ਬੋਲੀ ਦੀ ਸੁੱਤਰਤਾ ਦਰਸਾਉਂਦੀ ਹੈ, ਜਿਸ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ।

ਇਹ ਦੋ ਨਵੀਂ ਗੀ ਦੇ ਤੋਂ ਸ਼ਾਸਕ ਗਿਰੀ ਇਤੀ ਹੁੰਦੀ ਹੈ ਅਤੇ ਜਾਨ ਅਭਿਆਸ ਦੀ ਮੌਜੂਦਾ ਹੈ। ਇਹ ਦੋ ਕੁਣਾਵਾਂ ਦੇ ਸੱਭਾਂ ਵੱਡੀ ਹੈ ਅਤੇ ਸ਼ਾਸਕ ਗਿਰੀ ਦੀ ਵੱਡੀ ਹੈ। ਇਹ ਸ਼ਾਸਕ ਗਿਰੀ ਦੀ ਲਫ਼ਾਂ ਵੱਡੀ ਹੈ।

(ਗੁਰੂ) ਸ੍ਰੀ ਰਿਵਾਨ ਦੇ

ਪੰਜਾਬੀ ਬਾਰੇ ਰਾਵਾਂ

ਪੰਜਾਬੀ ਬੋਲੀ ਸਬੰਧੀ ਫਿਰਕਾ-ਪ੍ਰਸਤੀ ਨੇ ਕਈ ਵਾਧੂ ਸੰਕੇ ਪੈਦਾ ਕਰ ਦਿੱਤੇ ਸਨ, ਜਿਨ੍ਹਾਂ ਦਾ ਕੋਈ ਸਿਰ ਪੈਰ ਨਹੀਂ। ਹਿੰਦ ਦੀਆਂ ਬੋਲੀਆਂ ਦਾ ਸਵਿਸਤਰ ਨਿਰਣਾ ਕਰਨ ਵਾਲੇ ਪਰਸਿੱਧ ਭਾਸ਼ਾ-ਵਿਗਿਆਨੀ ਜਾਨ ਗ੍ਰੰਥਸਨ ਦਾ ਮਤ ਸੀ, ‘ਪੱਛਮੀ ਪੰਜਾਬ ਦੀ ਬੋਲੀ ਲਹਿੰਦਾ ਜਾਂ ਲਹਿੰਦੀ ਹੈ ਜੋ ਕਿ ਪੰਜਾਬੀ ਤੋਂ ਅੱਡ ਹੈ ਅਤੇ ਪੰਜਾਬੀ ਦਾ ਇਲਾਕਾ ਪੂਰਵੀ ਪੰਜਾਬ ਹੈ।’ ਪਰ ਹੁਣ ਪੂਰਬੀ ਪੰਜਾਬ ਵਿਚ ਵੀ ਰਾਜਸੀ ਭਗੜਾਲੂਆਂ ਬੇ-ਲੋੜੀ ਬਹਿਸ ਚਰਚਾ ਛੇਡ ਰੱਖੀ ਹੈ। ਕੋਈ ਕਹਿੰਦਾ ਹੈ ਕਿ ਪੰਜਾਬ ਦੀ ਬੋਲੀ ਪੰਜਾਬੀ ਨਹੀਂ, ਕੋਈ ਕਹਿੰਦਾ ਹੈ ਕਿ ਏਨੇ ਕੁਝ ਦੀ ਬੋਲੀ ਪੰਜਾਬੀ ਹੈ, ਏਨੇ ਦੀ ਨਹੀਂ, ਕੋਈ ਆਖਦਾ ਹੈ ਕਿ ਪੰਜਾਬੀ ਤਾਂ ਇਕ ਗ਼ਾਰੀਬ ਬੋਲੀ ਹੈ, ਕੋਈ ਇਹ ਵੀ ਕਹਿ ਮਾਰਦਾ ਹੈ, ਪੰਜਾਬੀ ਤਾਂ ਕੋਈ ਬੋਲੀ ਹੀ ਨਹੀਂ, ਇਹ ਤਾਂ ਐਵੇਂ ਉਪ-ਬੋਲੀ ਮਾਤਰ ਹੈ।’ ਜੋ ਆਦਮੀ ਪੰਜਾਬ ਦਾ ਜੰਮ-ਪਲ ਹੁੰਦਾ ਹੋਇਆ ਰਾਤ ਦਿਨ ਪੰਜਾਬੀ ਬੋਲਦਾ ਤੇ ਵਰਤਦਾ ਹੈ, ਉਸ ਨੂੰ ਕਿਵੇਂ ਸਮਝਾਇਆ ਜਾਵੇ ਕਿ ਉਹਦੀ ਮਾਤ-ਬੋਲੀ ਪੰਜਾਬੀ ਹੀ ਹੈ, ਹੋਰ ਨਹੀਂ। ਹਰ ਥੱਚੇ ਨੂੰ ਆਪਣੀ ਮਾਂ ਦੀ ਪਛਾਣ ਹੁੰਦੀ ਹੈ, ਉਸ ਨੂੰ ਦੱਸਣ ਦੀ ਲੋੜ ਨਹੀਂ ਪੈਂਦੀ। ਪਰ ਜੇ ਪ੍ਰੈਤ ਕੁਝੁੱਤ ਹੋ ਜਾਣ ਤਾਂ ਇਸ ਦਾ ਕੀ ਇਲਾਜ ?

ਇਸ ਲਈ ਪੰਜਾਬੀ ਬਾਰੇ ਇਥੇ ਦੇਸੀ, ਬਿਦੇਸੀ, ਪੰਜਾਬੀ, ਗੈਰ ਪੰਜਾਬੀ ਵਿਦਵਾਨ ਭਾਸ਼ਾ-ਵਿਗਿਆਨੀਆਂ ਅਤੇ ਹੋਰ ਸਿਆਣਿਆਂ ਦੀਆਂ ਰਾਵਾਂ ਦਿਤੀਆਂ ਜਾਂਦੀਆਂ ਹਨ। ਵੈਸੇ ਖਿਆਲ ਉਹ ਰਾਵਾਂ ਦੇਣ ਦਾ ਹੀ ਸੀ, ਜਿਨ੍ਹਾਂ ਤੋਂ ਪੰਜਾਬੀ ਬੋਲੀ ਦੇ ਵਿਸ਼ੇਸ਼ ਗੁਣਾਂ ਉੱਤੇ ਰੈਸ਼ਨੀ ਪਵੇ ਪੰਚੁੰਤੁ ਉਪਰੋਕਤ ਸੰਕਿਆਂ ਦੀ ਨਵਿਰਤੀ ਲਈ ਖੋਜੀਆਂ ਦੇ ਵਿਚਾਰ ਨਾਲ ਨਾਲ ਦਰਜ ਕੀਤੇ ਜਾ ਰਹੇ ਹਨ ਤਾਂ ਕਿ ਇਨ੍ਹਾਂ ਸੰਕਿਆਂ ਦੀ ਹਵਾਈ ਧੁੰਦ ਉੱਡ ਜਾਵੇ।

1 ਜੋਹਨ ਬੀਮਲ (1872 ਈ.)—

‘There is flavour of wheaten flour and a reek of cottage smoke about Punjabi and Sindhi which is infinitely more natural and captivating than anything which the hide-bound Pandit-ridden languages of the eastern parts of India can show us.’

(A Comparative Grammar of Modern

Aryan Languages of India, P. 51)

ਅਰਥਾਤ ਪੰਜਾਬੀ ਤੇ ਸਿਧੀ ਵਿਚ ਕਣਕ ਦੇ ਆਟੇ ਦਾ ਸੁਆਦ ਹੈ ਤੇ ਇਸ ਵਿਚ ਪੰਜਾਬੀ

ਭੁਗੀਆਂ ਵਿਚੋਂ ਨਿਕਲ ਰਹੇ ਪ੍ਰੰਤੇ ਦੀ ਉਹ ਭਿੰਨੀ ਭਿੰਨੀ ਵਾਸ਼ਨਾ ਹੈ, ਜੋ ਕਿ ਹਿੰਦ ਦੇ ਪੂਰਬੀ ਹਿੱਸਿਆਂ ਦੀਆਂ ਪੰਡਤਾਉਪਣੇ ਨਾਲ ਲੱਦੀਆਂ ਬੋਲੀਆਂ ਦੀ ਕਿਸੇ ਚੀਜ਼ ਦੇ ਮੁਕਾਬਲੇ ਤੇ ਵੀ ਬੇਠੱਦ ਸੁਭਾਵਕ ਤੇ ਦਿਲ ਖਿਚਣ ਵਾਲੀ ਹੈ।

2. ਜ਼ਰਨ ਨਿਊਟਨ (1886) --

'The vernacular of the country generally which lies between the Jumna and the Indus (North-west of Delhi) is Punjabi, though oordoo is much spoken in the larger towns.

Oordoo is commonly written in persian character, Hindi is Devnagri and Punjabi in the Goormookhee.'

[History of A. P. Mission's India, P. 6]

3. ਈ ਪੀ. ਨਿਊਟਨ (1898 -)

'The language which is spoken with some variation through out the Punjab, and hence called Punjabi, is usually written in what is known as the 'Gurmuki' character.

(Punjabi Grammar, P. I)

4. ਪੰਡਤ ਸਿਵਨਾਥ ਯੋਗੀ—

'ਬੋਲੀ ਇਥੇ ਦੀ ਪੰਜਾਬੀ, ਸਭ ਇਲਮਾਂ ਦੀ ਜਾਣੋ ਘਰ।

ਇਸ ਦੇ ਥਾਂ ਨਹੀਂ ਕੰਮ ਸਰਦਾ, ਭਾਵੇਂ ਹੋਵਨ ਹੋਰ ਹੁਨਰ।

ਘਰ ਵਿਚ ਦਰ ਵਿਚ ਇਹੀ ਬੋਲਣ, ਅਵੇਂ ਜਾਏ ਇਸ ਤੋਂ ਡਰ।

ਹੈ ਸਿਵਨਾਥ ਇਹੋ ਗੱਲ ਦੰਗੀ, ਪੜ੍ਹੋ ਇਸ ਨੂੰ ਤੇ ਸੋਭਾ ਕਰ।'

5. ਸ੍ਰੀ ਬਿਹਾਰੀ ਲਾਲ—'ਇਹ ਸਭ ਕੋਈ ਜਾਣਦਾ ਹੈ ਕਿ ਪੰਜਾਬੀ ਬੋਲੀ ਤਦ ਹੀ ਤੇ ਹੈ ਕਿ ਜਦ ਤੇ ਪੰਜਾਬ ਹੈ, ਭਾਵੇਂ ਕਿਸੇ ਪ੍ਰਕਾਰ ਦੀ ਹੋਇ।.....ਜਦ ਤੇ ਗੁਰਮਖੀ ਰਾਣੀ ਨੇ ਇਸ ਦੀ ਥਾਂਹ ਫੜੀ ਹੈ ਤਦ ਤੇ ਇਸ ਦੀ ਉਨਤਿ ਹੋਣ ਲੱਗੀ।'

[ਵਿਦਿਆ ਰਤਨਾਕਰ ਪੰਨਾ, 1, 2]

'ਇਹ ਪੰਜ ਦੁਆਬਿਆਂ ਦੀ ਬੋਲੀ ਮੁੱਢੇਂ ਤਾਂ ਇਕ ਹੀ ਹੈ ਪਰ ਅਵਸਥਾ ਭੇਦ, ਮਤ ਭੇਦ ਵਿਦੁਸ਼ ਭੇਦ ਅਤੇ ਸੰਸਗ ਭੇਦ ਕਰਕੇ ਹਰ ਦੁਆਬੇ ਦੀ ਬੋਲੀ ਥੋੜੀ ਥੋੜੀ ਕਿਸੇ ਕਿਸੇ ਥਾਂ ਵਟ ਗਈ ਹੈ ਪਰ ਵਿਆਕਰਣ ਸਭਨੀ ਦਾ ਇਕੋ ਹੈ।..... ਇਹ ਪੰਜਾਬੀ ਹੋਰਨਾਂ ਬਹੁਤੀਆਂ ਬੋਲੀਆਂ ਨਾਲੋਂ ਬਹੁਤ ਪੂਰੀ ਅਤੇ ਠੀਕ ਹੈ।'

6. ਪੰਡਤ ਭਾਨੁ ਦੱਤ—

ਅੰਗਰੇਜ਼ ਅੰਗਰੇਜ਼ੀ ਬੋਲਦੇ ਨਹੀਂ ਸ਼ਰਮਾਉਂਦੇ। ਬੰਗਾਲੀ, ਗੁਜਰਾਤੀ, ਮਰਹੂਟੇ, ਪਾਰਸੀ, ਹਿੰਦੁਸਤਾਨੀ ਆਪਣੀ ਆਪਣੀ ਬੋਲੀ ਬੋਲਦੇ ਨਹੀਂ ਸ਼ਰਮਾਉਂਦੇ। ਨਿਰਾ ਪੰਜਾਬੀਆਂ ਨੂੰ ਹੀ ਕੋਈ ਭਾਣਾ ਵਰਤ ਗਿਆ ਦੇ ਜੋ ਆਪਣੀ ਅਤ-ਪਿਆਰੀ ਮਿਠੀ ਮਾਂ ਦੀ ਜ਼ਬਾਨ ਬੋਲਣ ਲੱਗੇ ਪਦੇ ਸ਼ਰਮਾਉਂਦੇ ਹਨ। ਇਹ ਨਹੀਂ ਸਮਝਦੇ, ਜੋ ਇਹ ਬੋਲੀ ਕੋਈ ਕੰਢਾਰੀ ਨਹੀਂ। ਇਸ ਨੂੰ ਤਾਂ ਵੱਡੇ ਮਹਾਤਮਾ ਸਾਹ, ਸੰਤ, ਰਾਜੇ, ਮਹਾਰਾਜੇ ਬੋਲਦੇ ਰਹੇ ਹਨ ਅਤੇ ਅਜ ਤੋੜੀਂ ਬੋਲਦੇ ਹਨ,

ਫੇਰ ਕੀਕੁਰ ਗਵਾਰੀ ਹੋ ਸਕਦੀ ਹੈ ? ਇਹ ਪੰਜਾਬੀ ਬੋਲੀ ਹੋਰਨਾਂ ਬਹੁਤੀਆਂ ਬੋਲੀਆਂ ਕੱਲੋਂ ਚੰਗੀ ਅੜ੍ਹੇ ਸੋਹਣੀ ਹੈ ।

[ਪੰਜਾਬੀ ਯੌਰਸ, ਵਿਦਿਆ ਬਿਨੋਦ, ਪੰਨਾ 9 (1895, ਦੂਜੀ ਐਡੀਸ਼ਨ)]

7. ਮਿ: ਐਚ. ਏ. ਰੋਜ਼—

H. A. Rose in his 'contributions to Punjabi Lexicography' Indian Antiquary 1908, PP. 360 etc treats Panjabੀ as the language of the Punjab and includes in it Lahndi, Pahari, Bangru etc.' [Phonology of Punjabi, P. I

8. ਭਾਈ ਬਿਸ਼ਨਦਾਸ—

'ਪੰਜਾਬ ਦੀ ਬੋਲੀ ਦਾ ਨਾਉਂ ਪੰਜਾਬੀ ਹੈ, ਸੰਸਾਰ ਵਿਚ ਕੋਈ ਬੋਲੀ ਸਭਨੀ 'ਬਾਈ' ਇਕੋ ਜੇਹੀ ਨਹੀਂ ਬੋਲੀ ਜਾਂਦੀ .. ਹਿੰਦੀ ਦੇ ਕੋਈ ਬਾਰਾਂ ਭੇਦ ਹਨ, ਇਸੇ ਤਰ੍ਹਾਂ ਪੰਜਾਬੀ ਵੀ ਕਈ ਤਰ੍ਹਾਂ ਦੀ ਹੈ । ਮੁਖ ਵੰਡ ਇਉਂ ਹੈ —ਪੱਠੋਹਾਰੀ, ਲਹਿੰਦਾ, ਪਹਾੜੀ ਤੇ ਠੇਠ ਪੰਜਾਬੀ ।'

[ਪੰਜਾਬੀ ਸ਼ਬਦ ਭੰਡਾਰ, ਪੰਨਾ 1]

9. ਸਰ ਜਾਰਜ ਗ੍ਰੀਅਰਸਨ—

'The name Punjabi explains itself, it means the language of the Punjab'.

'Punjabi is a language with a vocabulary mainly composed of honest tadbhavas. Tatsama words are conspicuous only by their absence, and in this respect the tongue of the Land of the Five Rivers, offers a striking contrast to the bastard mixture of Sanskrit and vernacular which the Pandits of Calcutta and Benares imagine to be literature. It is a homely language, redolent of the Punjab of to-day'.

'Punjabi can express any idea with its own stock of vocables, and is well adapted for both prose and poetry'.

'the ballads of the people, which are current every where well show its capabilities'. [L. S. of India P. 617]

10. ਪ੍ਰੈ. ਪੀ. ਡੀ. ਗੁਣੇ—

'The Punjabi Language spoken in modern Punjab, excepting the western most part along the banks of the Indus which the place of the Lahnda. This later, under the name of 'Multani' was classed amongst the dialects of the Punjabi by Hoernle and others. The Panjabੀ has two well marked

dialects, the standard Language of Amritsar and the Malvi of the South Eastern Punjab.

[An Introduction to Comparative Philology, P. 258.]

11. ਸ੍ਰੀ ਰਵੀਂਦਰ ਨਾਥ ਟੋਗੇਰ—

'ਜਿਸ ਪੰਜਾਬੀ ਵਿਚ ਗੁਰੂ ਨਾਨਕ ਤੇ ਬੁਲੇ ਸਾਰੇ ਵਰਗਿਆਂ ਕਲਾਮ ਕਿਹਾ ਹੋਵੇ, ਉਸ ਜਥਾਨ ਨੂੰ ਗਰੀਬ ਕਿਵੇਂ ਕਿਹਾ ਜਾ ਸਕਦਾ ਹੈ ?'

12. ਪ੍ਰੋ: ਧੀਰੇਂਦਰ ਵਰਮਾ—

'ਪੰਜਾਬੀ ਭਾਸ਼ਾ ਦਾ ਖੇਤਰ ਹਿੰਦੀ ਦੇ ਠੀਕ ਪੱਛਮ-ਉਤਰ ਵਿਚ ਹੈ। ਇਹ ਪਾਕਿਸਤਾਨੀ ਪੰਜਾਬ ਦੇ ਪੂਰਬੀ ਭਾਗ ਤੇ ਪੂਰਬੀ ਪੰਜਾਬ ਦੇ ਪੱਛਮੀ ਭਾਗ ਵਿਚ ਬੱਲੀ ਜਾਂਦੀ ਹੈ। ਪੂਰਬੀ ਪੰਜਾਬ ਦੇ ਪੂਰਬੀ ਭਾਗ ਵਲ ਹਿੰਦੀ ਦਾ ਇਲਾਕਾ ਹੈ। ਪੰਜਾਬੀ ਭਾਸ਼ਾ ਲਹਿੰਦੀ ਨਾਲ ਅਜੇਹੀ ਮਿਲੀ ਹੋਈ ਹੈ ਕਿ ਦੋਹਾਂ ਨੂੰ ਅੱਡ ਅੱਡ ਕਰਨਾ ਆਖਾ ਹੈ ਪਰੰਤੁ ਪੱਛਮੀ ਹਿੰਦੀ ਨਾਲ ਤਾਂ ਇਸ ਦਾ ਭੇਟ ਸਪਸ਼ਟ ਹੀ ਹੈ।' [ਹਿੰਦੀ ਭਾਸ਼ਾ ਅੰਤ ਲਿਪੀ, ਪੰਨਾ 35]

'ਪੰਜਾਬ ਦੇ ਸਹਿਰਾਂ ਵਿਚ ਪੜ੍ਹੇ ਲਿਪੇ ਲੋਕ ਲਿਖਣ ਪੜ੍ਹਣ ਵਿਚ ਹਿੰਦੁਸਤਾਨੀ ਦੀ ਵਰਤੋਂ ਜ਼ਰੂਰ ਕਤਦੇ ਹਨ ਪਰੰਤੁ ਆਮ ਲੋਕਾਂ ਤੇ ਅਨਾਲ ਵਿਚ ਇਨ੍ਹਾਂ ਸ਼ਹਿਰ ਵਾਸੀਆਂ ਦੀ ਵੀ ਮਾਤ-ਬੌਲੀ ਪੰਜਾਬੀ ਹੀ ਹੈ, ਹਿੰਦੁਸਤਾਨੀ ਨਹੀਂ। ਪੰਜਾਬ ਦਾ ਪੇਂਡੂ ਆਦਮੀ ਹਿੰਦੁਸਤਾਨੀ ਨੂੰ ਦੱਗੀ ਤਰ੍ਹਾਂ ਸਮਝ ਵੀ ਨਹੀਂ ਸਕਦਾ, ਬੋਲਣਾ ਤਾਂ ਕਿਤੇ ਰਿਹਾ। ਇਸ ਲਈ ਪੰਜਾਬੀ ਦੀ ਅੱਡ ਹੀ ਗਿਣਤੀ ਕਰਨੀ ਪਵੇਗੀ।'

[ਹਿੰਦੀ ਰਾਸ਼ਟਰ, ਪੰਨਾ 40]

13. ਪ੍ਰੋ: ਹਾਫਿਜ਼ ਮਹਿਮੂਦ ਸ਼ੀਰਾਨੀ—

'ਮੁਲਕ ਪੰਜਾਬ ਦੀ ਜਥਾਨ ਪੰਜਾਬੀ ਨਾਲ ਨਾਲ ਪ੍ਰਕਾਰੀ ਜਾਂਦੀ ਹੈ। ਅਮੀਰ ਖੁਸ਼ੋਂ ਇਸ ਨੂੰ 'ਲਾਹੌਰੀ' ਨਾਲ ਨਾਲ ਯਾਦ ਕਰਦਾ ਅਤੇ ਅਥੁਫ਼ਜਲ 'ਮੁਲਤਾਨੀ' ਕਹਿੰਦਾ ਹੈ। ਪੱਛਮੀ ਪੰਜਾਬੀਆਂ ਇਕ ਲੀਕ ਖਿਚ ਕੇ ਪੂਰਬੀ ਤੇ ਪੱਛਮੀ ਪੰਜਾਬੀ ਨਾਲ ਹੇਠ ਇਸ ਨੂੰ ਤਕਸ਼ੀਮ ਕਰ ਛਡਿਆ ਹੈ। ਉਹ ਪੂਰਬ ਵਾਲੇ ਪਾਸੇ ਦੀ ਜਥਾਨ ਨੂੰ 'ਪੰਜਾਬੀ' ਕਹਿੰਦੇ ਹਨ ਅਤੇ ਪੱਛਮ ਵਾਲੇ ਪਾਸੇ ਦੀ ਨੂੰ 'ਲਾਹੌਰੀ'। ਪੰਜਾਬੀ ਨੂੰ ਉਹ ਪੱਛਮੀ ਹਿੰਦੀ ਵਿਚ ਸ਼ਾਮਲ ਕਰਦੇ ਹਨ ਤੇ ਲਹਿੰਦੀ ਨੂੰ ਬਹਿਰੂੜੀ ਸ਼ੇਣੀ ਵਿਚ ਸ਼ਾਮਲ ਕਰ ਕੇ ਸਿੰਧੀ ਤੇ ਕਸ਼ਮੀਰੀ ਦੀ ਰਿਸਤੇਦਾਰ ਮੰਨਦੇ ਹਨ। ਪੰਜਾਬ ਵਾਲੇ ਇਹ ਗੱਲ ਨਹੀਂ ਮੰਨਦੇ। ਉਨ੍ਹਾਂ ਦਾ ਕਥਨ ਹੈ ਕਿ ਪੰਜਾਬੀ ਤੇ ਲਹਿੰਦੀ ਇਕੋ ਹੀ ਚੀਜ਼ ਹੈ। ਪੱਛਮੀ ਤੇ ਪੂਰਬੀ ਬੋਲੀ ਵਿਚ ਜੋ ਵਰਕ ਹੈ, ਉਹ ਅਸੂਲੀ ਨਹੀਂ ਬਲਕਿ ਅਵਸਥਾ ਅਤੇ ਸਥਾਨਕ ਰੰਗ ਦੇ ਅਧਾਰ ਤੇ ਹੈ ਤੇ ਤਕਤੀਮ ਪਾਉਣੀ ਹਰ ਹਾਲਤ ਵਿਚ ਨਜ਼ਾਰਿਜ਼ ਹੈ।'

'ਪੰਜਾਬ ਭਾਵੇਂ ਪੰਜ ਦਰਿਆਵਾਂ ਦਾ ਦੇਸ਼ ਹੈ ਲੇਕਿਨ ਇਸ ਤੇ ਇਹ ਨਹੀਂ ਸਮਝਣਾ ਚਾਹੀਦਾ ਕਿ ਸੂਬੇ ਦੀ ਜਥਾਨ ਇਨ੍ਹਾਂ ਦਰਿਆਵਾਂ ਦੇ ਵਿਚ ਵਿਚਕਾਰ ਹੀ ਹੈ ਬਲਕਿ ਉਹ ਤਾਂ ਇਨ੍ਹਾਂ ਦੁਰਿਆਵਾਂ ਨੂੰ ਟੱਪ ਕੇ ਦੋਹਾਂ ਪਾਸੀਂ ਫੈਲ ਗਈ ਹੈ। ਏਧਰ ਦਰਿਆ ਘੱਗਰ ਤੱਕ ਤੇ ਉਧਰ ਦਰਿਆ ਸਿੰਧ ਵੀ ਪਾਰ ਕਰ ਗਈ ਹੈ।'

[78-79 ਪੰਨਾ]

'ਪੁਰਾਣੀ ਉਚਾਈ ਜਿਆਦਾ ਤਰ ਪੰਜਾਬੀ ਅਸਰ ਹੇਠ ਹੀ ਹੈ, ਅੱਜ ਵੀ ਜਿਨ੍ਹਾਂ ਗੱਲਾਂ ਦੀ ਤਸ਼ਰੀਹ ਕਰਨੇ ਉਚਾਈ ਅਸਮਰੱਥ ਹੈ, ਪੰਜਾਬੀ ਜਥਾਨ ਅਜਾਨੀ ਨਾਲ ਉਸ ਦੀ ਤਸ਼ਰੀਹ ਕਰ ਸਕਦੀ ਹੈ।'

[ਪੰਜਾਬ ਮੋਹਰੀ, ਪੰਨਾ 294]

14. ਡਾ: ਮੁੱਹਯੁਦੀਨ ਕਾਦਰੀ ਚੌਰ—

‘ਪੱਛਮੀ ਪੰਜਾਬੀ, ਲਹਿੰਦਾ ਤੇ ਕਈ ਹੋਰ ਨਾਵਾਂ—ਹਿਦਕੇ, ਜਟਕੀ, ਮੁਲਤਾਨੀ, ਪੱਠੋਹਾਰੀ ਆਦਿ ਨਾਲ ਯਾਦ ਕੀਤੀ ਜਾਂਦੀ ਹੈ। ਪੂਰਬੀ ਪੰਜਾਬੀ ਅਮ ਚੌਰ ਤੇ ਪੰਜਾਬੀ ਹੀ ਕਹਾਉਂਦੀ ਹੈ। ਇਹੀ ਉਹ ਇਕੋ ਇਕ ਸਾਂਝੀ ਪੰਜਾਬੀ ਹੈ ਜੋ ਪੱਛਮ ਹਿੰਦੀ ਦੀ ਪੱਛਮੀ ਸਰਹੱਦ ਤੋਂ ਲੈ ਕੇ ਪਸਤੇ ਬੋਲਣ ਵਾਲੇ ਇਲਾਕਿਆਂ ਤਕ ਵਰਤੀ ਜਾਂਦੀ ਹੈ।’ [ਹਿੰਦੁਸਤਾਨੀ ਲਿਸਾਨੀਆਤ, ਪੰਨਾ 62]

‘ਉਰਦੂ ਜ਼ਬਾਨ ਦਾ ਪੰਜਾਬੀ ਨਾਲ ਜਿੱਨਾ ਪੁਰਾਣਾ ਸਥਿਤ ਹੈ, ਉੱਨਾ ਹੋਰ ਬੋਲੀਆਂ ਨਾਲ ਨਹੀਂ। ਕਿਸੇ ਭਾਸ਼ਾ-ਵਿਗਿਆਨੀ ਨੂੰ ਉਰਦੂ ਦੇ ਅੰਤ ਤੇ ਵਿਕਾਸ ਦੀ ਖੋਜ ਉਦੋਂ ਤਕ ਪੂਰੀ ਨਹੀਂ ਮਿਲ ਸਕਦੀ, ਜਦ ਤਕ ਉਹ ਉਸ ਨਾਲ ਪੰਜਾਬੀ ਦੇ ਸਬੰਧ ਬਾਰੇ ਗੈਰ ਨਹੀਂ ਕਰਦਾ।’ [ਪੰਜਾਬੀ ਦੁਨੀਆ, ਜੁਲਾਈ 1952]

15. ਪੰਡਤ ਬਿਜੁ ਮੋਹਨ ਦਤਾਤ੍ਰੇਯ ਕੈਢੀ—

‘ਪੰਜਾਬੀ ਕੇ ਬਾਰੇ ਮੇਂ ਦੋ ਖਾਸ ਬਾਤੇਂ ਜ਼ਿਕਰ ਕੇ ਕਾਥਲ ਹੈਂ, ਏਕ ਤੋਂ ਯੇਹ ਕਿ ਸੰਗਮੇਨੀ ਪ੍ਰਕ੍ਰਿਤ ਕੇ ਆਸਾਰ ਜਿਸ ਕਦਰ ਪੰਜਾਬੀ ਮੋਂ ‘ਪਾਏ ਜਾਓ ਹੈਂ’, ਅੰਤ ਆਜ ਤਕ ਮੌਜੂਦ ਹੈਂ ਇਤਨੇ ਕਿਸੀ ਜ਼ਬਾਨ ਮੋਂ ਨਹੀਂ ਪਾਏ ਜਾਤੇ। ਅੰਤ ਦੂਸਰੇ ਯੇਹ ਕਿ ਗੈਰ-ਮੁਲਕੀ ਇਲਫਾਜ਼ ਸੇ ਮਿਹਮਾਨਿਵਾਜੀ ਕਾ ਵਰਤਾਉ ਸਭ ਸੇ ਪਹਿਲੇ ਇਸੀ ਕੇ ਹਿੱਸੇ ਮੋਂ ਆਇਆ।’ [ਕੈਢੀਆ, ਪੰਨਾ 57]

16. ਡਾ: ਸਿਆਮ ਸੁੰਦਰ ਦਾਸ—

‘ਪੰਜਾਬੀ ਹੀ ਇਕ ਮੱਧ ਦੇਸ ਨਾਲ ਸਬੰਧਤ ਅਜੇਹੀ ਜ਼ਬਾਨ ਹੈ, ਜਿਸ ਵਿਚ ਸੰਸਕ੍ਰਿਤ, ਫਾਰਸੀ ਸ਼ਬਦਾਂ ਦੀ ਭਰਤੀ ਨਹੀਂ ਹੈ। ਇਸ ਵਿਚ ਵੈਦਕ ਸੰਸਕ੍ਰਿਤ ਦਾ ਸੁਲੱਭ ਸੁਆਦ, ਸੁਹੱਟਪ ਤੇ ਮਰਦਾਊਂਣਾ ਨਚਰੀਂ ਪੈਂਦਾ ਹੈ। ਇਸ ਵਿਚ ਇਸ ਦੇ ਬੁਲਾਰਿਆਂ ਵਾਲਾ ਬਲ, ਕਿਸਾਨਾਂ ਦੀ ਦ੍ਰਿੜੂਤਾ ਤੇ ਸਾਦਗੀ ਵੀ ਮਿਲਦੀ ਹੈਂ। ਗ੍ਰੀਅਰਸਨ ਨੇ ਲਿਖਿਆ ਹੈ ਕਿ ਪੰਜਾਬੀ ਹੀ ਇਕ ਅਜੇਹੀ ਆਧੁਨਕ ਹਿੰਦੁਸਤਾਨੀ ਆਰੀਆ ਜ਼ਬਾਨ ਹੈ ਜਿਸ ਵਿਚ ਵੇਦਿਕ ਤੇ ਤਿਥਤੀ-ਚੀਨੀ ਧੁਨੀ ਪਾਈ ਜਾਂਦੀ ਹੈ।’ [ਭਾਸ਼ਾ ਵਿਗਿਆਨ, ਪੰਨਾ 90]

17. ਡਾ: ਸੁਨੀਤੀ ਕੁਮਾਰ ਚੰਟਰਜੀ—

‘ਪੂਰਬੀ ਪੰਜਾਬ ਦੀ ਸਾਹਿੰਤਕ ਭਾਸ਼ਾ ਪੰਜਾਬੀ ਨੇ ਹੁਣ ਜਿਆਦਾਤਰ ਸਿਖਿ ਦੇ ਆਪਣੀ ਮਾਤ-ਬੋਲੀ ਦੇ ਪ੍ਰੇਮ ਕਾਰਣ ਤੇ ਗੁਰਮੁਖੀ ਲਿਪੀ ਦੀ ਸੁਤੰਤਰ। ਕਾਰਣ ਕਿਸੇ ਢੰਗ ਨਾਲ ਉਰਦੂ ਤੇ ਹਿੰਦੀ ਦੇ ਸਾਹਮਣੇ ਆਪਣੀ ਨਿਰਾਲੀ ਥਾਂ ਬਣਾ ਰਿਖੀ ਹੈ।’ [ਰਿਤੰਬਰਾ, ਪੰਨਾ 67]

18. ਪੰਡਤ ਅਜੁਧਿਆ ਸਿਰਿ ਉਪਾਧਿਆਇ—

‘ਪੰਜਾਬੀ ਜ਼ਬਾਨ ਹਿੰਦੀ ਦੇ ਉਤਰ ਪੱਛਮ ਵਲ ਹੈ, ਇਸ ਦਾ ਬੇਤਰ ਪੰਜਾਬ ਹੈ। ਇਸ ਦੀ ਲਿਪੀ ਰਾਜਪੂਤਾਨੇ ਦੀ ਮਹਾਜਨੀ ਤੇ ਕਸਮੀਰ ਦੀ ਸ਼ਾਰਦਾ ਲਿਪੀ ਨਾਲ ਰਲਦੀ ਮਿਲਦੀ ਹੈ। ਗੁਰੂ ਅੰਦ ਜੀ ਨੇ 16ਵੀਂ ਸਦੀ ਵਿਚ ਇਸ ਦੀ ਸੋਧ ਕੀਤੀ, ਉਸੇ ਦਾ ਨਤੀਜਾ ਗੁਰਮੁਖੀ ਅੰਖਰ ਹਨ।’ [ਹਿੰਦੀ ਭਾਸ਼ਾ ਔਰ ਸਾਹਿਤ ਕਾ ਵਿਕਾਸ, ਪੰਨਾ 55]

19. ਬਾਬੂ ਰਾਮ ਸਕਸੇਨਾ—

‘ਪੰਜਾਬੀ, ਪੰਜਾਬ ਪ੍ਰਾਤ ਦੀ ਬੋਲੀ ਹੈ, ਪੰਜਾਬੀਅਤ ਕਾਰਣ ਇਸ ਦਾ ਸਾਹਿਤ ਉਨ੍ਹਾਂ ਕਰਨ ਲੱਗਾ ਹੈ।’ [ਸਾਮਾਨਯ ਭਾਸ਼ਾ ਵਿਗਿਆਨ ਪੰਨਾ 211]

20. ਸ੍ਰੀ ਰਾਮਮੁਰਤੀ ਮੇਹਰੋਤਰਾ—

‘ਪੰਜਾਬੀ ਦਾ ਖੇਤਰ ਪੂਰਬੀ ਪੰਜਾਬ ਤੇ ਕੇਂਦਰ ਲਾਹੌਰ ਅੰਮ੍ਰਿਤਸਰ ਹੈ, ਇਸ ਦੀਆਂ ਕਈ ਉਪਥੋਲੀਆਂ ਹਨ। ਲਹਿੰਦਾ ਪੱਛਮੀ ਪੰਜਾਬ ਦੀ ਬੋਲੀ ਹੈ, ਇਸ ਨੂੰ ਪੰਜਾਬੀ ਵੀ ਕਹਿੰਦੇ ਹਨ।’ [ਭਾਸ਼ਾ ਵਿਗਿਆਨ ਸਾਰ, ਪੰਨਾ 94-95]

21. ਸ੍ਰੀ ਚਤੁਰ ਸੇਨ ਸ਼ਾਸਤ੍ਰੀ—

‘ਪੰਜਾਬੀ ਪੂਰੇ ਪੰਜਾਬ ਦੀ ਬੋਲੀ ਹੈ ਤੇ ਅੰਮ੍ਰਿਤਸਰ ਦੇ ਲਾਗੇ ਚਾਗੇ ਦੀ ਜ਼ਬਾਨ ਸੁਧ ਕਹਾਉਂਦੀ ਹੈ... ਇਸ ਵਿਚ ਵੇਦਿਕ ਤੇ ਤਿਥਤੀ ਚੀਨੀ ਭਾਸ਼ਾ ਵਾਲੀ ਸੁਰ ਪਾਈ ਜਾਂਦੀ ਹੈ।

[ਹਿੰਦੀ ਭਾਸ਼ਾ ਐਰ ਸਾਹਿਤ ਕਾ ਇਤਹਾਸ, ਪੰਨਾ 15]

22. ਸ੍ਰੀ ਗੋਪਾਲ ਲਾਲ ਖੰਨਾ—

‘ਪੂਰੇ ਪੰਜਾਬ ਪ੍ਰਾਤ ਦੀ ਭਾਸ਼ਾ ਨੂੰ ਪੰਜਾਬੀ ਆਖ ਸਕਦੇ ਹਨ, ਕਈ ਲੇਖਕ ਇਸ ਦੇ ਪੂਰਬੀ ਤੇ ਪੱਛਮੀ ਪੰਜਾਬੀ ਦੇ ਭੇਦ ਕਰਦੇ ਹਨ।’ [ਹਿੰਦੀ ਕਾ ਸਰਲ ਭਾਸ਼ਾ ਵਿਗਿਆਨ, ਪੰਨਾ 107]

23. ਸ੍ਰੀ ਭਵਾਨੀ ਸ਼ਿਕਰ ਸ਼ਰਮਾ—

‘ਪੰਜਾਬੀ ਸ਼ਬਦ ਦਾ ਅਰਥ ਹੈ—ਪੰਜਾਬ — ਅਰਥਾਤ ਪੰਜ ਦਰਿਆਵਾਂ ਦੇ ਦੇਸ਼ ਦੀ ਭਾਸ਼ਾ। ਦਰਅਸਲ ਪੰਜਾਬੀ ਬੋਲਣ ਵਾਲੇ ਇਤਨੇ ਕੁ ਇਲਾਕੇ ਵਿਚ ਹੀ ਨਹੀਂ ਰਹਿੰਦੇ।

[ਹਮਾਰਾ ਹਿੰਦੀ ਸਾਹਿਤ ਐਰ ਭਾਸ਼ਾ ਪਰਿਵਾਰ, ਪੰਨਾ 449]

24. ਸ੍ਰੀ ਪਦਮ ਨਰਾਇਣ ਅਚਾਰਜ ਤੇ ਡਾ: ਸਿਆਮ ਸੁੰਦਰ ਦਾਸ—

‘ਪੂਰੇ ਪੰਜਾਬ ਦੇਸ਼ ਦੀ ਬੋਲੀ ਨੂੰ ‘ਪੰਜਾਬੀ’ ਕਹਿ ਸਕਦਾ ਹੈ, ਕਈ ਲਿਖਾਰੀ ਪੂਰਬੀ ਤੇ ਪੱਛਮੀ ਪੰਜਾਬੀ ਦੋ ਭੇਦ ਕਰਦੇ ਹਨ ਪਰ ਭਾਸ਼ਾ-ਵਿਗਿਆਨੀ ਪੂਰਬੀ ਪੰਜਾਬੀ ਨੂੰ ਪੰਜਾਬੀ ਤੇ ਪੱਛਮੀ ਪੰਜਾਬੀ ਨੂੰ ‘ਲਹਿੰਦਾ’ ਕਹਿੰਦੇ ਹਨ।’ [ਭਾਸ਼ਾ ਰਹੱਸ, ਪੰਨਾ 202]

25. ਜੋਸ਼ਵ ਟੀ. ਸ਼ਿਪਲੇ—

‘Punjabi, the language of the Punjab, is spoken by over 15 million people and comprises several dialects. Three of these, the Western, the Northern and the Central, developed literary form.’

(Encyclopaedia of Literature) Vol. I., P. 552 (1946)

26. ਡਾ: ਰਾਜਿੰਦਰ ਪ੍ਰਸਾਦ—

‘Language differs from area to area and not from community to community. Thus Bengali is the language of both Hindus and Mussalmans of Bengal. So is Gujarati of Gujarat and Panjabi of the Punjab.’ [India Divided', P. 56]

27. ਐ. ਸੀ. ਫੁਲਨਰ—

'Punjabi poetry has its own charm. Its language is more archaic than Urdu or Hindi.' [ਪੰਜਾਬੀ ਸੂਫੀ ਪ੍ਰਾਇਸਟ' ਦੀ ਕੁਮਿਕਾ]

28. ਚੋਪਰੀ ਸਰ ਸ਼ਹਾਬੁੱਦੀਨ—

'ਮੈਂ ਧੁੱਪੇ ਬਾਲ ਬੱਗੇ ਨਹੀਂ ਕੀਤੇ, ਮੇਰੇ ਪਿੰਡੇ ਨੇ ਤਜਰਬੇ ਦੀਆਂ ਕਈ ਛਾਵਾਂ, ਕਈ ਧੁਪਾਂ ਤੇ ਕਈ ਗਿੱਲਾਂ ਸੁੱਕਾਂ ਦੇਖੀਆਂ ਨੇ। ਮੈਂ ਇਹ ਵੇਖਿਆ ਜੇ ਕਿ ਹੀਰ ਵਾਰਸ ਸ਼ਾਹ ਨੂੰ ਪੰਜਾਬੀ ਵਿਚ ਇਤਨੀ ਚਾਹਤ ਮਿਲੀ ਏ ਜੇਹੜੀ ਡਾਕਟਰ ਸਰ ਮੁਹੰਮਦ ਇਕਬਾਲ ਜੇਹੇ ਬੇਨਜੀਰ ਲਿਆਕਤ ਵਾਲੇ ਸ਼ਾਇਰ ਦੀਆਂ ਕਿਤਾਬਾਂ ਨੂੰ ਵੀ ਨਹੀਂ ਮਿਲੀ। ਕਾਰਨ ਬਸ ਇਹ ਵੇਂ ਕਿ ਉਹ ਫਾਰਸੀ ਤੇ ਮੁਸ਼ਕਲ ਉਤਦੂ ਵਿਚ ਸ਼ੇਅਰ ਆਂਹਦੇ ਰਹੇ ਨੇ, ਪੀਰ ਵਾਰਸ ਸ਼ਾਹ ਹੋਰਾਂ ਪੰਜਾਬੀ ਵਿਚ ਸ਼ੇਅਰ ਬਣਾ ਕੇ ਸਾਰਾ ਪੰਜਾਬ ਅਪਣਾ ਆਸ਼ਕ ਬਣਾ ਲਿਆ ਏ।'

ਰੱਖਾ ! ਸਾਡੇ ਦੇਸ਼ ਵਾਲਿਆਂ ਦੇ ਦਿਲਾਂ ਨੂੰ ਨਗਮ ਕਰ, ਜੋ ਏਸ ਗੱਲ ਨੂੰ ਸਮਝਣ ਯੋਗ ਹੋ ਜਾਣ ਕਿ ਜੇਹੜੀ ਬੋਲੀ ਵਿਚ ਅਜ ਉਹ ਦਿਨੇ ਰਾਤੀ ਘਰਾਂ ਵਿਚ ਉਚੀਆਂ ਨੀਵੀਆਂ ਤੇ ਅੰਦਰ ਬਾਹਰ ਦੀਆਂ ਗੱਲਾਂ ਕਰਦੇ ਨੇ ਤੇ ਇਨ੍ਹਾਂ ਵਿਚ ਵਡੇ ਵਡੇ ਆਲਮ, ਵਕੀਲ, ਬਰਿਸਟਰ, ਜੱਸ, ਅਭਿਆਰਾਂ ਵਾਲੇ ਤੇ ਫਲਸਫੇ ਛਾਂਟਣ ਵਾਲੇ ਵੀ ਨੇ, ਉਹ ਲਿਖਣ ਪੜ੍ਹਣ ਵਿਚ ਆ ਕੇ ਗਵਾਰਾਂ ਦੀ ਬੋਲੀ ਕਿਵੇਂ ਬਣ ਜਾਂਦੀ ਏ ? ਕੇਹੜੀ ਚੰਗੀ ਤੌਰੇ ਚੰਗੀ ਗੱਲ ਏ ਜਿਹੜੀ ਪੰਜਾਬੀ ਵਿਚ ਆ ਨਹੀਂ ਸਕਦੀ ?'

(ਜੀਵਨ ਸੰਦੇਸ਼, ਪਟਿਆਲਾ ਪੰਨਾ 70)

29. ਮੌਲਾਨਾ ਅਬਦੂਲ ਮਜ਼ੀਦ ਸਾਲਿਕ—

'ਸਾਡੇ ਸੂਚੇ ਦੀ ਬੋਲੀ, ਸਾਡੀ ਮਾਦਰੀ ਜਥਾਨ ਜਿਦੇ ਵਿਚ ਅਸੀਂ ਰਾਤ ਦਿਨ ਅਪਣੇ ਘਰਾਂ ਵਿਚ ਤੇ ਅਪਣੇ ਦੋਸਤਾਂ ਯਾਰਾਂ ਨਾਲ ਗੱਲਾਂ ਕਰਨੇ ਆ, ਪੰਜਾਬੀ ਈ ਏ ਤੇ ਕਿਆਮਤ ਤਕ ਪੰਜਾਬੀ ਹੀ ਰਹੇਗੀ।'

[ਪੰਜਾਬੀ, ਅਕਤੂਬਰ 1951 (ਲਾਹੌਰ)]

30. ਡਾਕਟਰ ਮੁਹੰਮਦ ਬਾਕਰ—

'ਪੰਜਾਬੀ ਸਾਡੇ ਲੋਕਾਂ ਦੀ ਮਾਦਰੀ ਬੋਲੀ ਏ ਤੇ ਜਿਥ ਤੋਂ ਲੈ ਕੇ ਪਿਸ਼ਾਵਰ ਤਕ ਸਮਝੀ ਤੇ ਬੋਲੀ ਜਾਂਦੀ ਏ। ਜੋ ਸੇਖ ਤੇ ਸੁਆਦ ਅਪਣੀ ਮਿਠੀ ਪੰਜਾਬੀ ਬੋਲੀ ਵਿਚ ਮਹਿਸੂਸ ਕਰਨੇ ਆਂ ਉਹ ਹੋਰ ਕਿਸੇ ਜਥਾਨ ਵਿਚ ਨਹੀਂ।'

[ਪੰਜਾਬੀ, ਅਕਤੂਬਰ 1951 (ਲਾਹੌਰ)]

31. ਨਵਾਬਜ਼ਾਦਾ ਮਹਿਦੀ ਅਲੀ ਖਾਂ—

'ਸਾਡਿਆਂ ਪੜ੍ਹਿਆਂ ਹੋਇਆਂ ਨੂੰ ਪੰਜਾਬ ਵਿਚ ਪੈਦਾ ਹੋਣ ਉਤੇ ਤਾਂ ਫਖਰ ਏ ਤੇ ਆਪਣੇ ਦੇਸ਼ ਨਾਲ ਮੁਹੱਬਤ ਵੀ ਏ ਪਰ ਪੰਜਾਬੀ ਬੋਲੀ ਨਾਲ ਖ਼ਬਰੇ ਕਿਉਂ ਵੇਂਹ ਏ ? ਇਹ ਕੰਮ ਚੰਗਾ ਨਹੀਂ। ਅਸੀਂ ਇਹ ਨਹੀਂ ਆਖਦੇ ਪਈ ਤੁਸੀਂ ਦੂਜੀਆਂ ਜਥਾਨਾਂ ਛੱਡ ਦਿਓ, ਯਾਂ ਤੇਨ੍ਹਾਂ ਦੀ ਤਰੱਕੀ ਦੀ ਕੌਸ਼ਲ ਨ ਕਰੋ, ਸਿਰਫ ਏਨੀ ਗੱਲ ਏ ਪਈ ਅਪਣੇ ਮਾਂ ਪਿਉ ਦੀ ਬੋਲੀ ਨੂੰ ਨਹੀਂ ਭੁੱਲਣਾ ਚਾਹੀਦਾ।'

[ਪੰਜਾਬੀ, ਨਵੰਬਰ 1951 (ਲਾਹੌਰ)]

32. ਮੀਆਂ ਅਬਦੂਲ ਅਜੀਜ਼—

'ਪੰਜਾਬੀ ਉਤਦੂ ਤੋਂ ਵੀ ਪੁਗਣੀ ਜਥਾਨ ਹੈ, ਇਸ ਨੇ ਉਤਦੂ ਤੋਂ ਸ਼ਬਦ ਨਹੀਂ ਲਏ ਸਗੋਂ ਉਤਦੂ ਪੰਜਾਬੀ ਦੀ ਬਹੁਤ ਧੰਨਵਾਦੀ ਹੈ। ਪੰਜਾਬੀ ਬੋਲੀ ਵਿਚ ਸਭ ਸਿਫਤਾਂ ਮੌਜੂਦ ਹਨ, ਜਿਹੜੀਆਂ ਇਸ ਨੂੰ ਇਕ ਉਚੇ ਦਰਜੇ ਦੀ ਸਾਹਿਤਕ ਬੋਲੀ ਬਣਾਉਣ ਲਈ ਕਾਫੀ ਹਨ.....।'

ਦੁਨੀਆਂ ਵਿਚ ਸ਼ਾਇਦ ਇਸ ਵਕਤ ਤਿੰਨ ਹੀ ਅਜੇਹੀਆਂ ਰਸੀਲੀਆਂ ਬੋਲੀਆਂ ਹਨ—ਹਿੰਦੀ, ਫਾਰਸੀ ਤੇ ਫਰੈਂਚ। ਤੇ ਜੋਕਰ ਤੁਸੀਂ ਨਾਚਾਜ਼ ਨ ਹੋਵੇ ਤੇ ਤੁਸੀਂ ਪੰਜਾਬੀ ਨੂੰ ਇਕ ਜਥਾਨ ਮੰਨ ਲਵੇ ਤਾਂ ਸੋ ਇਸ ਦੀ ਦਿਸਦੀ ਖੁਸ਼ਬੀ ਤੇ ਕਰਖਤਗੀ ਦੇ ਹੁੰਦਿਆਂ ਵੀ ਚੰਥੀ ਥੀ ਪੰਜਾਬੀ ਨੂੰ ਦਿਆਂਗਾ।' (ਹੀਰ ਵਾਰਸ ਸ਼ਾਹ, ਮੁਖਬੰਧ, ਪੰਨਾ 20-22)

33. ਮੌਲਾ ਬਖ਼ਸ਼ ਕੁਸ਼ਤਾ—

'ਪੰਜਾਬੀ ਪੰਜਾਂ ਦਰਿਆਵਾਂ—ਸਤਲੁਜ, ਬਿਆਸ, ਰਾਵੀ, ਕਨਾਂ ਤੇ ਜੇਹਲਮ, ਪੰਜਾਂ ਬਾਰਾਂ—ਅਰਥਾਤ ਸਾਂਦਲ ਬਾਰ (ਸੇਖੂਪੁਰਾ ਲਾਇਲਪੁਰ), ਨੀਲੀ ਬਾਰ (ਪਾਕਪਟਨ ਆਦਿਕ), ਗੰਜੀ ਬਾਰ (ਮਿੰਟਗੁਮਰੀ ਆਦਿਕ), ਕਰਾਨਾ ਬਾਰ (ਝੰਗ ਆਗਦਰ) ਅਤੇ ਬਲ ਬਾਰ (ਸਿੰਪ ਆਦਿਕ) ਅਤੇ ਬਹੁਤ ਕਰ ਕੇ ਪੰਜਾਂ ਬੋਲੀਆਂ—ਮਾਝੀ (ਲਾਹੌਰ, ਅੰਮ੍ਰਿਤਸਰ), ਪੱਠੋਹਰੀ (ਗੁਜਰਾਤ, ਜੋਹਲਮ ਆਦਿਕ), ਮਲਵਈ (ਪਟਿਆਲਾ ਫੀਰੋਜ਼ਪੁਰ ਆਦਿਕ), ਵੁਆਬੀ (ਜਲੰਧਰ, ਹੁਸ਼ਿਆਰਪੁਰ ਆਦਿਕ), ਅਤੇ ਮੁਲਤਾਨੀ (ਮੁਲਤਾਨ, ਬਹਵਲਪੁਰ, ਮੁਜਫ਼ਰ ਗੜ੍ਹ ਆਦਿਕ) ਦਾ ਮਿਲਗੇਗਾ ਹੈ। ਜਿਸ ਤੁਹਾਂ ਦਰਿਆਵਾਂ ਵਿਚ ਰਾਵੀ ਵਿਚਕਾਰ ਹੈ, ਇਸੇ ਤਰ੍ਹਾਂ ਬਾਰਾਂ ਵਿਚ ਸਾਂਦਲ ਬਾਰ ਅਰ ਬੋਲੀਆਂ ਵਿਚੋਂ ਮਾਝੀ ਬੋਲੀ ਦਰਮਿਆਨ ਵਿਚ ਹੈ.....! ਹੁਣ ਇਸ ਗੱਲ ਵਿਚ ਕਿਸੇ ਸੱਕ ਸੂਬੇ ਦੀ ਗੁੰਜਾਇਸ਼ ਨਹੀਂ ਕਿ ਲਾਹੌਰ ਅੰਮ੍ਰਿਤਸਰ ਦੀ ਬੋਲੀ ਹੀ ਪੰਜਾਬੀ ਦੀ ਕੇਂਦਰੀ ਜਥਾਨ ਹੈ। ਇਨ੍ਹਾਂ ਦੋਹਾਂ ਸ਼ਹਿਰਾਂ ਵਿਚ ਤਾਲੀਮੀ, ਭਾਈਚਾਰਕ ਤੇ ਧਾਰਮਕ ਪ੍ਰਚਾਰ ਲਈ ਬੜੇ ਬੜੇ ਛਾਪੇਖ ਨਿਆਂ ਅਤੇ ਪੁਸਤਕ-ਭੇਡਾਂ ਦੀ ਹੋਂਦ ਨੇ ਪੰਜਾਬੀ ਬੋਲੀ ਨੂੰ ਕਿਤਾਬਾਂ ਦੇ ਰਾਹੀਂ ਪੰਜਾਬ ਦੇ ਚੱਪੇ ਚੱਪੇ ਵਿਚ ਰੂਪ ਕਰ ਦਿਤਾ ਹੈ।'

[ਪੰਜਾਬ ਦੇ ਹੀਰੇ, ਪੰਨਾ 28, 29]

34. ਤਾਕਟਰ ਫਕੀਰ ਮੁਹੰਮਦ ਫਕੀਰ—

'ਪੰਜਾਬੀ ਦੀ ਅਸਲ ਵਿਚ ਉਰਦੂ ਦੀ ਮਾਂ ਏ ਤੇ ਇਹਨੇ ਅਪਣਾ ਬਹੁਤਾ ਵਰਤਾਰਾ ਜਾਂ ਅਪਣੀ ਬਨਾਵਟ ਦੀਆਂ ਤਰਕੀਬਾਂ ਪੰਜਾਬੀ ਕੋਲੋਂ ਦੀ ਲੈ ਕੇ ਆਪਣੇ ਆਪ ਨੂੰ ਬਣਾਇਆ ਸੁਵਾਰਿਆ ਹੈ। ਫਿਰ ਸਮਝ ਨਹੀਂ ਆਉਂਦੀ ਜਦ ਕੱਲ ਦੇ ਗੁੱਝੇ ਪੰਜਾਬੀ ਬੱਲ, ਉਰਦੂ ਦੇ ਸੁੰਦਰ ਰੂਪ ਦਾ ਸਿੰਗਾਰ ਹੈ ਤੇ ਅਜ ਦੀ ਪੰਜਾਬੀ ਕਿਤੇ ਉਰਦੂ ਦੇ ਬੋੜੇ ਦਾ ਵਸੇਬਾ ਨਹੀਂ ਬਣ ਸਕਦੀ ?'

[ਪੰਜਾਬੀ, ਮਈ 1952 (ਲਾਹੌਰ)]

35. ਪ੍ਰਿਸੀਪਲ ਤਾਜ ਮੁਹੰਮਦ—

'ਸੂਬਾਈ ਜਥਾਨਾਂ ਨੂੰ ਤੇ ਖਾਸ ਕਰ ਕੇ ਪੰਜਾਬੀ ਨੂੰ ਉਰਦੂ ਦਾ ਮੁਕਾਬਲਾ ਨਹੀਂ ਸਮਝਣਾ ਚਾਹੀਦਾ, ਸਗੋਂ ਇਕ ਦੂਸੂਰੇ ਦੀ ਤਰੱਕੀ ਸਮਝਣੀ ਚਾਹੀਦੀ ਏ ਤੇ ਪੰਜਾਬੀ ਤੇ ਹੈ ਏ ਅਸਲ ਵਿਚ ਉਰਦੂ ਦਾ ਹੀ ਇਕ ਹਿਸਾ। ਦੋਹਾਂ ਵਿਚ ਬਹੁਤੇ ਲਫਜ਼ ਸਾਂਝੇ ਨੇ ਤੇ ਬੋੜੇ ਜੇਹੇ ਲਫਜ਼ਾਂ ਦਾ ਤਰੀਕਾ ਜੁਦਾ ਹੈ—ਜਥਾਨਾਂ ਦੋਨੋਂ ਪੰਜ ਥੀ—ਅਪਣੇ ਸੂਬੇ ਲਈ, ਤੇ ਉਰਦੂ ਸਾਰੇ ਪਾਕਿਸਤਾਨ ਲਈ ਬੜੀ ਸੋਹਣੀ ਤੁਹਾਂ ਖਿਲੂਤ ਕਰ ਸਕਦੀਆਂ ਨੇ।'

[ਪੰਜਾਬੀ, ਜਨਵਰੀ 1952 (ਲਾਹੌਰ)]

36. ਪੰਡਤ ਰਵਿ ਸੰਕਰ ਸੂਕਲ—

'Punjabi is indisputably their mother tongue, the speech in which the voice of every Panjabi finds its first utterance, the language of every Panjabi home and the language which accompanies every Panjabi from the cradle to the grave.'

Mother tongue is infinitely /sweeter than the sweetest tongue. Panjabi literature, geets and folklore express the longings, joys and sorrows which Panjabis have experienced through the centuries Panjabi is the essential part of the very being of the Panjabis; without it, they will be cut off from their past. without Panjabi, the Punjab will be anything but Punjab.

[Language —Policy of All India Radio]

37. ਸ੍ਰੀ ਮਦਨ ਗੋਪਾਲ—

‘ਅਜ ਕਲ ਪੰਜਾਬ ਵਿਚ ਇਕ ਨਿਰਾਲੀ ਖੇਲ ਚਲ ਰਹੀ ਹੈ। ਖਾਸ ਪੰਜਾਬ ਦੀਆਂ 98 ਵੀਂ ਸਦੀ ਐਰਤਾਂ ਪੰਜਾਬੀ ਬੋਲਦੀਆਂ ਹਨ, ਮੁਸ਼ਕਲ ਨਾਲ ਦੋ ਫ਼ਾ ਸਦੀ ਹਿੰਦੀ ਯਾ ਉਰਦੂ ਸਮਝ ਸਕਦੀਆਂ ਹਨ। ਲੇਕਿਨ ਉਥੋਂ ਦੇ ਮੁਸਲਮਾਨ ਕਹਿੰਦੇ ਹਨ ਸਾਡੀ ‘ਮਾਦਰੀ ਜ਼ਬਾਨ’ ਉਰਦੂ ਹੈ, ਹਿੰਦੂ ਕਹਿੰਦੇ ਹਨ ਸਾਡੀ ‘ਮਾਤ੍ਰੇ-ਭਾਸ਼ਾ’ ਹਿੰਦੀ ਹੈ। ਚੁੱਕਿ ਸਿਖ ਪੰਜਾਬੀ ਨੂੰ ਆਪਣੀ ਮਾਤ੍ਰ-ਬੋਲੀ ਮੰਨਦੇ ਹਨ ਇਸ ਲਈ ਉਥੋਂ ਦੇ ਹਿੰਦੂ ਪੰਜਾਬੀ ਨੂੰ ਮਾਂ-ਬੋਲੀ ਮੰਨਣ ਲਈ ਤਿਆਰ ਨਹੀਂ। ਦੇਖੋ, ਇਸ ਦਾ ਕੀ ਨਤੀਜਾ ਨਿਕਲਦਾ ਹੈ, ਰੱਬ ਜ ਲੋ।’ [ਸਾਸਾ, ਪੰਨਾ 99]

38. ਡਾ: ਹਰੀ ਰਾਮ ਕੁਪਤਾ—

‘The majority of the people in the punjab spoke the Panjabi language. In the north-west it had a good deal of mixture of Pashto, in the south-west some combination of Sindhi, and in the south-east a large amalgamation of Hindi and Urdu.’ [History of the Sikhs Vol. III P. 168]

39. ਪ੍ਰਿੰਸੀਪਲ ਤੇਜਾ ਸਿੰਘ—

‘ਪੰਜਾਬ ਦੀ ਬੋਲੀ ਪੰਜਾਬੀ ਹੈ—ਜਿਸ ਵਿਚ ਮਾਲਵਾ, ਦੁਆਬਾ, ਮਾਤਾ, ਬਾਰ, ਮੁਲਤਾਨ, ਪੰਜੀ ਪੱਠੋਹਾਰ ਸ਼ਾਮਲ ਹਨ। ਕਈ ਲੋਕ ਗ੍ਰੀਅਰਸਨ ਦੇ ਪਿਛੇ ਲਗ ਕੇ ਲਹਿੰਦੇ ਪਾਸੇ ਦੀ ਬੋਲੀ ਨੂੰ ਪੰਜਾਬੀ ਵਿਚੋਂ ਕੱਢ ਦਿੰਦੇ ਹਨ ਪਰ ਇਹ ਠੀਕ ਨਹੀਂ। ਲਹਿੰਦੀ ਪੰਜਾਬੀ ਦਾ ਨਿੱਗਰ ਅੰਗ ਹੈ। ਇਸ ਦਾ ਸਾਹਿਤ ਪੰਜਾਬੀ ਦਾ ਮਾਣ ਹੈ। ਕਈਆਂ ਗੱਲਾਂ ਵਿਚ ਜਿਤਨੀ ਲਹਿੰਦੀ ਮਾਡੀ ਦੇ ਨੇੜੇ ਹੈ, ਉਤਨੀ ਮਲਵਾਈ ਨਹੀਂ।’ [ਸਾਹਿਤ ਦਰਸ਼ਨ, ਪੰਨਾ 20-21]

40. ਡਾ: ਮੋਹਨ ਸਿੰਘ—

‘Punjabi is the successor, in the plains watered by the five rivers, of Abhiri and Gurjari Apabhramasas and of the Khatris.’ [P. 21] Panjabi is the composite language of a composite people, the basis of whose structure is agricultural and the super structure military.’

[ਐਨ ਇੰਡੋਬਰਸ਼ਟ ਟੂ ਪੰਜਾਬੀ ਲਿਟੋਰ, ਪੰਨਾ 257]

41. ਪੰਡਤ ਰਾਮ ਸਰਨ ਦਾਸ—

‘ਇਨ੍ਹਾਂ ਪੰਜਾਬੀ ਗੀਤਾਂ ਦੇ ਪੜ੍ਹਨ ਨਾਲ ਪੜ੍ਹਨ ਵਾਲਿਆਂ ਨੂੰ ਕਈ ਨਵੀਆਂ ਨਵੀਆਂ ਤਰ੍ਹਾਂ, ਨਵੀਆਂ ਬੰਦਰਾਂ, ਤੇ ਨਵੇਂ ਨਵੇਂ ਮੀਟਰਾਂ ਦਾ ਗਿਆਨ ਹੋਵੇਗਾ। ਤੇ ਤਾਂ ਉਨ੍ਹਾਂ ਨੂੰ ਪਤਾ ਲਗੇਗਾ ਕਿ ਪੰਜਾਬੀ ਚਥਾਨ ਕੋਈ ਭੁੱਖੀ ਨੰਗੀ ਚਥਾਨ ਨਹੀਂ ਜਿੰਨ੍ਹਾਂ ਕਿ ਦੁਜੀਆਂ ਚਥਾਨਾਂ ਦੀਆਂ ਤਰ੍ਹਾਂ ਨਕਲ ਕਰਨ ਦੀ ਲੋੜ ਹੋਵੇ। ਪੰਜਾਬੀ ਚਥਾਨ ਵਿਚ ਸਭ ਕੁਝ ਮੌਜੂਦ ਹੈ, ਸਿਰਫ ਖੋਜਣ ਦੀ ਲੋੜ ਹੈ।’

[ਪੰਜਾਬ ਦੇ ਗੀਤ, ਪੰਨਾ 15]

42. ਕਰਨਲ ਭੋਲਾ ਨਾਥ—

‘ਮਾਲੂਮ ਹੁੰਦਾ ਹੈ ਜੋ ਪੰਜਾਬੀ ਬੋਲੀ ਵਿਚ ਓਪਰੀਆਂ ਬੋਲੀਆਂ ਤੋਂ ਮੱਦਤ ਲੈਣ ਦੀ ਸ਼ਕਤੀ ਤੇ ਕਾਬਲੀਅਤ ਅੱਤ ਦੀ ਹੈ। ਪੰਜਾਬੀ ਦੀ ਉਠਕ ਬੈਠਕ, ਚਾਲ ਢਾਲ, ਉਰਦੂ, ਅੰਗਰੇਜ਼ੀ, ਹਿੰਦੀ ਨਾਲ ਰਲਦੀ ਹੈ।’

[ਜੀਵਨ ਸੰਦੇਸ਼, ਪਟਿਆਲਾ ਅਮਸਤ 1931]

43. ਡਾ. ਬਨਾਰਸੀ ਦਾਸ—

‘ਪੰਜਾਬ ਦੇ ਸਾਰੇ ਵਸਨੀਕ ਚਾਹੇ ਉਹ ਹਿੰਦੂ, ਸਿਖ, ਮੁਸਲਮਾਨ, ਈਸਾਈ ਹੋਣ, ਠੇਠ ਪੰਜਾਬੀ ਬੋਲਦੇ ਤੇ ਸਮਝ ਸਕਦੇ ਹਨ।’ [ਪੰਜਾਬੀ ਚਥਾਨ ਤੇ ਉਹਦਾ ਲਿਟੋਰਲ, ਪੰਨਾ 33]

‘ਪੰਜਾਬੀ ਡਾਸ਼ਾ ਦੇ ਉਚਾਰਣ ਵਿਚ ਇਕ ਅਜੇਹੀ ਵਿਸ਼ੇਸ਼ਤਾ ਹੈ, ਜਿਹੜੀ ਏਸ ਨੂੰ ਭਾਰਤ ਦੀਆਂ ਹੋਰਨਾਂ ਭਾਸ਼ਾਵਾਂ ਨਾਲੋਂ ਵੱਖਰਾ ਕਰਦੀ ਹੈ।’ [ਜੀਵਨ ਸੰਦੇਸ਼, ਪਟਿਆਲਾ ਪੰਨਾ 29]

44. ਪ੍ਰੋ: ਦੁਨੀਬੰਦ—

‘ਪੰਜਾਬ ਦੇ ਹਿੰਦੂ ਮੁਸਲਮਾਨਾਂ ਵਲੋਂ ਜੋ ਪੰਜਾਬੀ ਨਾਲ ਲਾਪ੍ਰਵਾਹੀ ਕੀਤੀ ਜਾਂਦੀ ਹੈ, ਕੀ ਇਸ ਨਾਲ ਪੰਜਾਬ ਘਾਟੇ ਵਿਚ ਨਹੀਂ ਰਹੇਗਾ? ਕੀ ਪੰਜਾਬ ਦੇ ਹਿੰਦੂਆਂ ਮੁਸਲਮਾਨਾਂ ਨੂੰ ਇਹ ਭਰੋਸਾ ਹੈ ਕਿ ਉਹ ਪੰਜਾਬ ਦੀ ਜਨ-ਸਧਾਰਣ ਦੀ ਬੋਲੀ ਨੂੰ ਮਿਟਾ ਕੇ ‘ਹਿੰਦੂਸ਼ਾਨੀ’ ਨੂੰ ਇਸ ਪ੍ਰਾਂਤ ਦੀ ਬੋਲੀ ਬਣਾਉਣ ਵਿਚ ਸਫਲ ਹੋ ਜਾਣਗੇ? ਕੀ ਇਹ ਚੰਗਾ ਨਹੀਂ ਰੋਹੇਗਾ ਜੇ ਬੰਗਾਲੀਆਂ ਵਾਡ ਪੰਜਾਬੀ ਵੀ ਪੰਜਾਬ ਦੀ ਬੋਲੀ ਨੂੰ ਮੁਖ ਸਮਝਦੇ ਹੋਏ ਹਿੰਦੂਸ਼ਾਨੀ ਨੂੰ ਸਾਰਥਦੇਸ਼ੀ—ਕੌਮੀ ਬੋਲੀ ਹੀ ਸਮਝਣ। ਮੈਨੂੰ ਆਸ ਹੈ ਪੰਜਾਬ ਦੇ ਲੋਕ ਇਨ੍ਹਾਂ ਸਵਾਲਾਂ ਵਲ ਧਿਆਨ ਦੇਂਦੇ ਹੋਏ ਆਪਣੀ ਮਾਤ ਭਾਸ਼ਾ ਸਬੰਧੀ ਫਰਜ਼ ਨੂੰ ਪਾਲੁਣਗੇ।’

[ਪੰਜਾਬੀ ਐਰ ਗਿੰਦੀ ਕਾ ਭਾਸ਼ਾ ਵਿਗਿਆਨ, ਪੰਨਾ 32]

‘ਮਤਲਬ ਇਹ ਕਿ ਇਨ੍ਹਾਂ ਹਿੰਦੀ ਤੇ ਪੰਜਾਬੀ ਦੋਹਾਂ ਬੋਲੀਆਂ ਵਿਚ ਭੇਦ ਕਿਤੇ ਕਿਤੇ ਹੀ ਟਜ਼ੀਵੀ ਪੈਂਦਾ ਹੈ, ਜਿਆਦਾ ਗੱਲਾਂ ਵਿਚ ਸਮਾਨਤਾ ਹੀ ਪਾਈ ਜਾਂਦੀ ਹੈ। ਇਹ ਸਮਾਨਤਾ ਹੋਵੇ ਵੀ ਕਿਉਂ ਨਾ ਜਦੋਂ ਕਿ ਇਹ ਦੋਵੇਂ ਬੋਲੀਆਂ ਇਕੋ ਹੀ ਮਾਂ—ਸੋਰਸੇਨੀ ਅਪਬ੍ਰੂਵ ਦੀਆਂ ਥੀਆਂ ਹਨ।’

[ਉਪਰਲੀ ਪੁਸਤਕ, ਪੰਨਾ 45]

45. ਲਾਲਾ ਧਨੀ ਰਾਮ ਚਾਤ੍ਰੂਕ—

‘ਪੰਜਾਬੀ ਬੋਲੀ ਗਵਾਰਾਂ ਦੀ ਬੋਲੀ ਨਹੀਂ, ਸਭ ਲੋਕਾਂ ਦੀ ਬੋਲੀ ਹੈ; ਜੋ ਸੱਠ, ਸੱਤਰ ਵਰਿਆਂ ਤੋਂ ਧੁਪਦੀ ਮੰਜਦੀ ਆ ਰਹੀ ਹੈ। ਇਸ ਵਰਗੀ ਮਿੱਠੀ ਤੇ ਆਦਰ-ਭਰੀ ਬੋਲੀ ਹੋਰ ਕੋਈ ਨਹੀਂ।’

[ਜੀਵਨ ਸੰਦੇਸ਼, ਪਟਿਆਲਾ ਪੰਨਾ 49]

46. ਸ੍ਰੀ ਬਲਰਾਮ ਸਾਹਨੀ—

‘ਆਪਣੀ ਭਸ਼ਾ ਤੇ ਆਪਣੀ ਤਰਿਜ਼ੀਬ ਉਪਰ ਮਾਣ ਕਰਨ ਵਾਲੇ ਪੰਜਾਬੀਆਂ ਦੀ ਗਿਣਤੀ ਬਹੁਤ ਘਟ ਤੇ ਘੁੜਾਂ ਕਰਨ ਵਾਲੇ ਪੰਜਾਬੀਆਂ ਦੀ ਗਿਣਤੀ ਬਹੁਤ ਹੈ।’

‘ਮੈਨੂੰ ਅਫਸੋਸ ਹੈ ਕਿ ਮੈਂ ਪੰਜਾਬੀ ਵਿਚ ਲਿਖਣਾ ਸ਼ੁਰੂ ਨਾ ਕੀਤਾ। ਜੇ ਬੰਗਾਲੀਆਂ ਬੰਗਾਲੀ ਨਹੀਂ ਢੱਡੀ ਤਾਂ ਪੰਜਾਬੀ, ਪੰਜਾਬੀ ਕਿਉਂ ਛੱਡਣ ?

[ਪੰਜ ਦਰਿਆ, ਸਤੰਬਰ-ਅਕਤੂਬਰ 1950]

47. ਪ੍ਰੇਸ਼ ਸੀਤਾ ਰਾਮ ਬਾਹਰੀ—

‘ਅਜ ਸੂਫ਼ੀ ਵਿਚਾਰਾਂ ਨੂੰ ਪ੍ਰਗਟ ਕਰਨ ਲਈ, ਮੇਰਾ ਖਿਆਲ ਹੈ ਕਿ ਪੰਜਾਬੀ ਤੋਂ ਵਧ ਹਿੰਦੁਸਤਾਨ ਵਿਚ ਹੋਰ ਕੋਈ ਬੋਲੀ ਨਹੀਂ।’ [ਪੰਜਾਬੀ ਦੁਨੀਆਂ, ਪਟਿਆਲਾ (ਨਵੰਬਰ 50)]

48. ਚੰਧਰੀ ਜੋਸ੍ਤੁਆ ਫਜ਼ਲ ਦੀਨ—

‘ਕੀ ਪੰਜਾਬੀ ਇਕ ਖਿਰੜੀ ਏ ਤੇ ਇਹਦੀ ਆਪਣੀ ਸਥਾਨੀਅਤ ਤੇ ਇਹਦਾ ਆਪਣਾ ਆਦਰਸ਼ ਕੋਈ ਨਹੀਂ ? ਨਹੀਂ, ਹੈ ਤੇ ਜ਼ਰੂਰ। ਬਲਕਿ ਇਹਦੀ ਸਥਾਨੀਅਤ ਪੰਜਾਬ ਦੇਸ਼ ਦੀ ਸਥਾਨੀਅਤ ਵਾਂਝ ਅਜੇਹੀ ਏ ਜਿਹੇਦੇ ਸਾਹਮਣੇ ਹਿੰਦੁਸਤਾਨੋਂ ਬਾਹਰ ਵੀ ਕਈ ਦੇਸ਼ਾਂ ਨੂੰ ਸਿਰ ਨੀਵਾਂ ਕਰਨਾ ਪਏਗਾ। ਹਾਂ, ਜੇ ਇਹ ਘਰੋਗੀ ਬੇਇਨਸਾਫ਼ੀ ਤੋਂ ਬਚ ਜਾਏ ਤਾਂ।

[ਪੰਜਾਬੀ ਦਰਬਾਰ ਲਾਹੌਰ (1928)]

49. W. P. ਹੋਅਰੋਜ਼—

“The language of the Punjab is rich in Proverbs.. I have been able to collect together 850, but there must be many more in daily use which will not be found in this book.”

[‘ਏ ਕੁਲੋਕਸ਼ਨ ਆਫ 850 ਪੰਜਾਬੀ ਪ੍ਰਾਵਰਬਜ਼ ਐਂਡ 5850 ਇਡੀਓਮੈਟਿਕ ਸਨਟੈਨਸਜ਼’ ਦੇ ਮੁੱਖਬੰਦ ਵਿਚ]

50. ਸ੍ਰੀ ਗਿਆਨ ਸਿੰਘ ਰਾਤੇਵਾਲਾ—

‘ਪੰਜਾਬੀ ਬੋਲੀ ਮਾਂ ਦੇ ਦੁਧ ਦੇ ਹਰੇਕ ਘੁਟ ਨਾਲ ਸਾਡੇ ਅੰਦਰੋਂ ਰਚੀ, ਇਸੇ ਵਿਚ ਅਸੀਂ ਪੰਘੂੜਿਆਂ ਤੇ ਲੇਂਗੀਆਂ ਸੁਣੀਆਂ। ਇਸ ਦੇ ਮਿਠੇ ਲੇਂਕ-ਗੀਤਾਂ ਵਿਚ ਸਾਡਾ ਬਚਪਨ ਮੈਲਿਆ। ਇਸੇ ਵਿਚ ਅਸੀਂ ਮੁਹੱਬਤਾਂ ਦੇ ਇਕਾਰਾਰ ਦਿਤੇ ਲਏ ਤੇ ਮਿਤਰਾਂ ਨਾਲ ਨਿੱਘ ਮਾਣਿਆਂ, ਇਸੇ ਵਿਚ ਬੱਚਿਆਂ ਨੂੰ ਲੜਾਇਆ ਅਤੇ ਵੈਰੀ ਧਮਕਾਏ। ਇਸੇ ਵਿਚ ਅਸੀਂ ਦੀਸਵਰ-ਭਗਤੀ ਕੀਤੀ ਅਤੇ ਇਸੇ ਦੀ ਗੋਦ ਵਿਚ ਹੀ ਸੁਆਸ ਤਿਆਗੇ।

ਜੇ ਸਾਨੂੰ ਆਪਣੇ ਪੰਜਾਬ ਨਾਲ ਪਿਆਰ ਹੈ ਤਾਂ ਸਾਨੂੰ ਆਪਣੀ ਬੋਲੀ ਦੁਪਿਆਰੀ ਕਿਉਂ ? ਕੋਈ ਬੰਗਾਲੀ, ਕੋਈ ਗੁਜਰਾਤੀ, ਕੋਈ ਮਦਰਾਸੀ ਆਪਣੀ ਬੋਲੀ ਦੀ ਨਿਰਾਦਰੀ ਨਹੀਂ ਸਹਿਦਾ, ਛੇਰ ਪੰਜਾਬੀ ਕੀ ਤੇ ਬੋਲੀ ਦਾ ਅਪਮਾਨ ਕੀ ?

(ਰਿਪਦਮਨ ਕਾਲਜ ਨਾਭਾ, ਵਿਚ ਦਿਤੇ ਦੀਖਿਆਂਤ ਭਾਸ਼ਣ ਵਿਚੋਂ)

51. ਸ੍ਰੀ ਗੁਰਾਂਦਿਤਾ ਬੰਨਾ—

‘ਭਾਵੇਂ ਕੋਈ ਕੁਝ ਕਰੋ ਪਰ ਅਜਲ ਵਿਚ ਪੰਜਾਬ ਦੀ ਬੋਲੀ ਪੰਜਾਬੀ ਹੀ ਹੈ ਤੇ ਇਹ ਉਤਨੀ ਹੀ ਪੁਰਾਣੀ ਹੈ ਜਿਤਨੇ ਕਿ ਪੁਰਾਣੇ ਹਿੰਦੁਸਤਾਨ ਦੇ ਆਗੇ ਹਨ। ... ਤਾਹੀਓਂ ਇਕ

ਵਾਰੀ ਹਿੰਦੀ ਦੇ ਬਹੁਤ ਉਚੇ ਕਵੀ ਲੇਖਕ ਤੇ ਖੋਜੀ ਬਾਬੂ ਜਗਨ ਨਾਥ ਦਾਸ 'ਰਤਨਾਕਰ' ਬੀ. ਏ. ਨੇ ਸਿਮਲੇ ਵਿਚ ਹਿੰਦੀ ਸਾਹਿਤ ਸੰਮੇਲਨ ਦੀ ਪ੍ਰਾਨਗੀ ਕਰਦਿਆਂ ਕਿਹਾ ਸੀ :

'ਪੰਜਾਬੀ ਹਿੰਦੀ ਦੀ ਮਾਂ ਹੈ।'

'ਜੇ ਵੀ ਹੋਵੇ, ਪੰਜਾਬੀ ਇਕ ਮੁਕੰਮਲ ਜ਼ਬਾਨ ਹੈ, ਇਸ ਦਾ ਇਤਿਹਾਸ ਬਹੁਤ ਸਾਨਦਾਰ ਹੈ।.....ਜੇ ਕਰ ਪੰਜਾਬ ਨੇ ਜੀਓਣਾ ਹੈ, ਪੰਜਾਬੀ ਸਭਿਆਚਾਰ ਨੇ ਰਹਿਣਾ ਹੈ ਤਾਂ ਪੰਜਾਬੀ ਸਭ ਨੂੰ ਅਪਣਾਉਣੀ ਹੀ ਪਉ, ਉਹ ਵੀ ਗੁਰਮੁਖੀ ਅੱਖਰਾਂ ਵਿਚ। ਹੋਰਨਾਂ ਵਿਚ ਨ ਇਸ ਦਾ ਸੁੱਧ ਉਚਾਰਣ ਹੋ ਸਕਦਾ ਹੈ ਤੇ ਨ ਇਹ ਜੀਉਂਦੀ ਰਹਿ ਸਕਦੀ ਹੈ।'

[ਪੰਜਾਬੀ ਦੁਨੀਆਂ, ਪਟਿਆਲਾ ਅਪਰੈਲ 1950]

52. ਪ੍ਰੋ: ਓਮ ਪ੍ਰਕਾਸ਼ ਕਹੋਲ—

'ਪੰਜਾਬੀ ਭਾਸ਼ਾ ਸੰਸਾਰ ਦੀਆਂ ਸਭ ਭਾਸ਼ਾਵਾਂ ਤੋਂ ਸਥਿਰ ਅਤੇ ਸੰਸਕ੍ਰਿਤ ਦੇ ਨੈੜੇ ਹੈ। ਇਸ ਅਦੁਤੀਯ ਸੰਪਤੀ ਦੀ ਰੱਖਿਆ, ਮੈਂ ਆਪਣੇ ਜੀਵਨ ਦਾ ਇਕ ਮੁੱਖ ਉਦੇਸ਼ ਸਮਝਦਾ ਹਾਂ।'

53. ਸ. ਰਾਜਿੰਦਰ ਸਿੰਘ ਬੇਦੀ — ਇਹ ਗੱਲ ਸਾਥਤ ਕਰਨ ਲਈ ਕਿ ਉਰਦੂ ਜ਼ਬਾਨ ਪੰਜਾਬੀ ਵਿਚੋਂ ਨਿਕਲੀ ਹੈ ਜਾਂ ਇਸ ਦੇ ਵਧਣ ਫਲਣ ਵਿਚ ਪੰਜਾਬੀ ਦਾ ਵੱਡਾ ਭਾਗ ਹੈ, ਮੈਨੂੰ ਹਾਫਿਜ਼ ਮਹਿਮੁਦ ਸੀਰਾਨੀ ਜਾਂ ਕਿਸੇ ਹੋਰ ਆਲੋਚਕ ਦੇ ਹਵਾਲੇ ਦੇਣ ਦੀ ਲੋੜ ਨਹੀਂ। ਵਲੋਂ ਦੱਕਨੀ ਤੋਂ ਲੈ ਕੇ ਖਾਕਾਨੀ ਤੇ ਸਰਵਰ ਤੀਕ ਉਰਦੂ ਦਾ ਕਲਾਮ ਅੱਧਾ ਪੰਜਾਬੀ ਮਾਲੂਮ ਹੁੰਦਾ ਹੈ। ਚਲੋ ਜੇ ਉਰਦੂ ਪੰਜਾਬੀ ਦੀ ਅੇਲਾਦ ਨਹੀਂ ਤੋਂ ਚਾਚੇ ਤਾਏ ਦੀ ਬੇਟੀ ਜ਼ਰੂਰ ਹੈ। ਇਹ ਸਾਰੇ ਸਿਲਸਿਲੇ ਕਾਰਣ ਹੀ ਉਰਦੂ ਦੀ ਚੁਲਵ ਪੰਜਾਬੀ ਯਾਂ ਪੰਜਾਬੀਆਂ ਨੇ ਹੀ ਸੰਵਾਰੀ ਹੈ।'

54. ਖੂਜਾ ਅਹਿਮਦ ਅੱਥਾਸ —

'ਮੈਂ ਪੰਜਾਬ ਦੇ ਉਸ ਖਿੱਤੇ ਦਾ ਜੰਮਪਲ ਹਾਂ ਜਿਥੋਂ ਦੀ ਬੋਲੀ ਪੰਜਾਬੀ ਨਹੀਂ ਪਰੰਤੂ ਪੰਜਾਬੀ ਸਾਡੇ ਲਹੂ ਵਿਚ ਸੀ, ਉਸ ਪੌਣ ਪਾਣੀ ਵਿਚ ਸੀ ਜਿਸ ਵਿਚ ਅਸੀਂ ਸਾਹ ਲੰਦੇ ਸੀ, ਉਸ ਪਾਣੀ, ਦੁੱਧ ਤੇ ਲੱਸੀ ਵਿਚ ਸੀ ਜੋ ਅਸੀਂ ਪੀਂਦੇ ਸਾਂ ਤੇ ਸਾਡੀਆਂ ਮਾਵੇਦਾਰ ਰੰਗੀਨ ਪੱਗਾਂ ਵਿਚ ਪੰਜਾਬੀ ਸੀ ਸੋ ਅਸੀਂ ਸਕੂਲ ਦੇ ਮੁਆਇਨੇ ਸਮੇਂ ਬੜੇ ਫਖਰ ਨਾਲ ਘੱਟ ਕੇ ਬੰਨ੍ਹ ਦੇ ਹੁੰਦੇ ਸਾਂ।'

ਇਹ ਗਲਤ ਹੈ ਕਿ ਪੰਜਾਬੀ ਇਕ ਆਪੁਨਕ ਬੋਲੀ ਹੈ। ਹਿੰਦੀ ਆਪਣੇ ਹੁਣ ਵਾਲੀ ਮੌਜੂਦਾ ਸੂਰਤ ਵਿਚ ਪੰਜ ਸੌ ਸਾਲ ਤੋਂ ਪੁਰਾਣੀ ਨਹੀਂ, ਪਰ ਪੰਜਾਬੀ ਇਸ ਤੋਂ ਢੇਰ ਪ੍ਰਾਚੀਨ ਹੈ। ਹਿੰਦਸਤਾਨ ਇਕ ਤਰ੍ਹਾਂ ਦਾ ਅਨੇਖ ਬਗੀਚਾ ਹੈ ਜਿਸ ਵਿਚ ਵੰਨ ਸੁਵੰਡੇ ਛੁਲ ਲਗੇ ਹੋਏ ਹਨ ਤੇ ਪੰਜਾਬੀ ਇਨ੍ਹਾਂ ਵਿਚੋਂ ਇਕ ਟਹਿਕਦਾ ਮਹਿਕਦਾ ਫੁੱਲ ਹੈ।'

55. ਡਾ: ਹਰਦੇਵ ਬਾਹਰੀ—

"ਅਸੀਂ ਪੰਜਾਬੀ ਤੇ ਲਹਿੰਦੇ ਬੋਲਣੇ ਵਾਲੇ ਜਾਣਦੇ ਹਾਂ ਕਿ ਪੰਜਾਬ ਦਿਆਵਾਂ ਦੇ ਇਸ ਭੁ-ਭਾਗ ਦੀ ਭ ਸਾਂ ਇਕੋ ਹੈ। ਦੋ ਭਾਸ਼ਾਵਾਂ ਦਾ ਵਿਚਾਰ ਕਰਨਾ ਹਕੀਕਤ ਤੋਂ ਬਹੁਤ ਦੂਰ ਹੈ। ਪੱਛਮੀ ਪੰਜਾਬੀ ਬੋਲਣ ਵਾਲਿਆਂ ਨੂੰ ਪੂਰਬੀ ਪੰਜਾਬੀ ਕਿਧਰੇ ਸਿਖਣੀ ਨਹੀਂ ਪੈਂਦੀ।"

[ਪੰਜਾਬੀ ਦੁਨੀਆਂ, ਪਟਿਆਲਾ ਭਾਸ਼ਾ ਅੰਕ]

56. ਬਾਬੂ ਫੀਰੇਜ਼ਦੀਨ ਸ਼ਰਫ —

ਮਿਲੇ ਮਾਣ ਪੰਜਾਬੀ ਨੂੰ ਦੇਰ ਅੰਦਰ,

ਆਸ਼ਕ ਮੁਢੇ ਸੈਂ ਏਸ ਉਮੰਗ ਦਾ ਹਾਂ।

ਵਾਰਸ ਸਾਹ ਤੇ ਬੁਲ੍ਹੇ ਦੇ ਰੰਗ ਅੰਦਰ,

ਡੋਬ ਡੋਬ ਕੇ ਜਿੰਦਗੀ ਰੰਗਦਾ ਹਾਂ।

ਰਵ੍ਵਾਂ ਇਥੇ ਤੇ ਯੂ. ਪੀ. 'ਚ ਕਰਾਂ ਗੱਲਾਂ,

ਐਸੀ ਅਕਲ ਨੂੰ ਛਿੱਕੇ ਤੇ ਟੰਗਦਾ ਹਾਂ।

ਸੈਂ ਪੰਜਾਬੀ, ਪੰਜਾਬੀ ਦਾ 'ਸ਼ਰਫ' ਸੇਵਕ,

ਸਦਾ ਬੈਰ ਪੰਜਾਬੀ ਦੀ ਮੰਗਦਾ ਹਾਂ।

ਨੋਟ —ਮਾਤ-ਬੋਲੀ ਤੇ ਕੌਮੀ ਬੋਲੀ ਦੇ ਦਰਜੇ ਤੇ ਸਬੰਧਾਂ ਬਾਰੇ ਵੀ ਪ੍ਰਸਿੱਧ ਵਿਅਕਤੀਆਂ ਦੇ ਵਿਚਾਰ ਧਿਆਨ ਜੋਗ ਹਨ, ਇਹ ਵੀ ਨਮੂਨੇ ਮਾਤਰ ਪੇਸ਼ ਹਨ—

ਮਹਾਤਮਾ ਗਾਂਧੀ —

'ਮੈਂ ਇਸ ਮਤੇ ਦੀ ਦਿਲੋਂ ਪ੍ਰੋਗ੍ਰਾਮ ਕਰਦਾ ਹਾਂ ਕਿ ਮਾਤ-ਬੋਲੀ ਨੂੰ ਪਹਿਲਾਂ ਦਰਜਾ ਮਿਲਣਾ ਚਾਹੀਦਾ ਹੈ।'

[ਹਰਿਜਨ ਸਵਕ 15, 8.36]

'ਹਿੰਦੀ ਜਾ ਹਿੰਦੁਸਤਾਨੀ ਦੇ ਪ੍ਰਚਾਰ ਦਾ ਮੰਤਰ ਇਹ ਕਦੇ ਵੀ ਨਹੀਂ ਕਿ ਇਹ ਪ੍ਰਾਂਤਕ ਬੋਲੀਆਂ ਦਾ ਥਾਂ ਮੱਲੇ। ਇਹ ਤਾਂ ਉਨ੍ਹਾਂ ਦੀ ਮੱਦਦ ਲਈ ਤੇ ਅੰਤਰ-ਪ੍ਰਾਂਤਕ ਕੰਮਾਂ ਲਈ ਹੈ।'

[ਰਾਸ਼ਟਰ ਭਾਸ਼ਾ ਹਿੰਦੁਸਤਾਨੀ, ਪੰਨਾ 30]

'ਇਸ ਲਈ ਠੀਕ ਤੇ ਹੋਣ ਯੋਗ ਗੱਲ ਇਹੋ ਹੈ ਕਿ ਹਰ ਪ੍ਰਾਂਤ ਵਿਚ ਉਸ ਪ੍ਰਾਂਤ ਦੀ ਬੋਲੀ, ਸਾਰੇ ਹਿੰਦ ਦੇ ਪਰਸਪਰ ਵਿਚਾਰ ਲਈ ਹਿੰਦੀ ਤੇ ਕੰਮਾਂਤਰੀ ਕੰਮਾਂ ਵਾਸਤੇ ਅੰਗਰੇਜ਼ੀ ਵਰਤੀ ਜਾਵੇ।'

[ਰਾਸ਼ਟਰ ਭਾਸ਼ਾ ਹਿੰਦੁਸਤਾਨੀ, ਪੰਨਾ 40]

'ਦੇਹਾਤੀ ਬੋਲੀ ਵਿਚ ਸੈਂਨੂੰ ਜੋ ਮਿਠਾਸ ਦਿਸਦਾ ਹੈ, ਉਹ ਨ ਲਖਣਉ ਦੇ ਮੁਸਲਮਾਨ ਭਾਈਆਂ ਦੀ ਬੋਲੀ ਵਿਚ ਹੈ ਤੇ ਨਾ ਹੀ ਪ੍ਰਯਾਗ ਦੇ ਪੰਡਤਾਂ ਦੀ ਬੋਲੀ ਵਿਚ। ਬੋਲੀ ਉਹੋ ਸੈਸ਼ਟ ਹੈ, ਜਿਸ ਨੂੰ ਸਾਰੇ ਲੋਕ ਸਹਜੇ ਹੀ ਸਮਝ ਲੇਣ। ਜਿਵੇਂ ਛੋਟੀ ਜੇਹੀ ਪਹਾੜੀ ਤੋਂ ਨਿਕਲਣ ਵਾਲਾ ਝਰਨਾ ਜਲਦੀ ਸੁੱਕ ਜਾਂਦਾ ਹੈ, ਉਸੇ ਤਰ੍ਹਾਂ ਸੰਸਕ੍ਰਿਤ-ਮਈ ਹਿੰਦੀ ਯਾ ਫਾਰਸੀ-ਮਈ ਹਿੰਦੀ ਦੀ ਹਾਲਤ ਹੋਵੇਗੀ। ਦੇਹਾਤੀ ਬੋਲੀ ਹਿਮਾਲੀਆਂ ਤੋਂ ਨਿਕਲਦੀ ਰੰਗਾਂ ਵਾਂਝ ਸਦਾ ਵਹਿੰਦੀ ਰਹੇਗੀ।'

[ਰਾਸ਼ਟਰ ਭਾਸ਼ਾ ਹਿੰਦੁਸਤਾਨੀ ਪੰਨਾ, 11]

ਪੈ: ਜਵਾਹਰ ਲਾਲ ਨਹਿਰੂ —

'ਇਹ ਪ੍ਰਮਾਣੀਕ ਸਰਾਈ ਹੈ ਕਿ ਤਾਲੀਮੀ ਤੇ ਰਹਿਜ਼ਾਬੀ ਤੌਰ 'ਤੇ ਜਨ ਸਾਧਾਰਣ ਨੂੰ ਕੇਵਲ ਉਨ੍ਹਾਂ ਦੀ ਬੋਲੀ ਦੁਆਰਾ ਹੀ ਉੱਨਤ ਕੀਤਾ ਜਾ ਸਕਦਾ ਹੈ। ਇਸ ਲਈ ਲਾਚਾਨੀ ਹੈ ਕਿ ਪ੍ਰਾਂਤ ਬੋਲੀਆਂ ਨੂੰ ਮੁਖਤਾ ਦਿਤੀ ਜਾਵੇ ਤੇ ਸਾਰਾ ਕੰਮ ਇਨ੍ਹਾਂ ਰਾਹੀਂ ਹੀ ਚਲਾਈਏ।' 'ਹਰ ਪ੍ਰਾਂਤ ਦੀ ਅਦਾਲਤੀ ਬੋਲੀ ਉਸੇ ਸੂਬੇ ਦੀ ਬੋਲੀ ਹੋਵੇ ਤੇ ਤਾਲੀਮ ਵੀ ਵਿਚ ਗਰਥੀ ਨੂੰ ਉਸ ਦੀ ਆਪਣੀ ਮਾਤ ਬੋਲੀ ਰਾਹੀਂ ਹੀ ਦਿਤੀ ਜਾਵੇ।'

[India on the march, P. 241]

ਸ੍ਰੀ ਪੁਰਸ਼ੋਤਮ ਦਾਸ ਟੰਡਨ —

'Use the language and script which is intelligible to the people whom you are addressing.'

‘ਅਸੀਂ ਹਮੇਸ਼ਾਂ ਪ੍ਰਾਤਕ ਬੋਲੀਆਂ ਨੂੰ ਆਦਰ ਦੀ ਨਜ਼ਰ ਨਾਲ ਤੱਕਿਆ ਹੈ। ਹਿੰਦੀ ਦੇ ਵਰਤ-ਮਾਨ ਰੂਪ ਨੂੰ ਸੰਵਾਰਨ ਵਿਚ ਇਨ੍ਹਾਂ ਦਾ ਮਾਨੌਕ ਹਿਸਾ ਹੈ। ਹਿੰਦੀ ਨੂੰ ਰਾਸ਼ਟਰ-ਭਾਸ਼ਾ ਬਣਾਉਣ ਦਾ ਸੇਹਰਾ ਅਹਿੰਦੀ ਬੋਲੀ ਬੋਲਣ ਵਾਲਿਆਂ ਦੇ ਹੀ ਸਿਰ ਹੈ।’

[ਹਿੰਦੀ ਆਜ਼ ਕਲ, ਦਿਹਲੀ ਫਰਵਰੀ 1951]

ਸ੍ਰੀ ਭਦਤ ਆਨੰਦ ਕੌਸਲਾਖਨ —

‘ਜੇ ਰਾਸ਼ਟਰ ਭਾਸ਼ਾ ਤ ਮਾਤ-ਬਾਸ਼ਾ ਵਿਚੋਂ ਇਕ ਨੂੰ ਚੁਣਨਾ ਹੋਵੇ ਤਾਂ ਮੈਂ ਮਾਤ-ਬੋਲੀ (ਪੰਜਾਬੀ) ਨੂੰ ਹੀ ਚੁਣਨਾ ਪਸੰਦ ਕਰਾਗਾ।’

ਸ੍ਰੀ ਕਾਕਾ ਕਾਲੇਕਰ —

‘ਜੇ ਲੋਗ ਪ੍ਰਾਤਿਜ ਭਾਸ਼ਾਓਂ ਕੋ ਅਪਨਾਣੇ ਕੋ ਤੱਜਾਰ ਨਹੀਂ, ਵੇਂ ਸੰਕੀਰਣ ਪ੍ਰਾਤਿਜਤਾ ਬਚਾਤੇ ਹੈਂ ਅੰਤ ਪੁਸ਼ਪ ਦ੍ਰੇਸ਼ ਅੰਤ ਅਵਿਸ਼ਵਾਸ ਕਾ ਵਾਯੂ ਮੰਡਲ ਪੈਵਾ ਕਰਤੇ ਹੈਂ। ਰਾਸ਼ਟਰ-ਭਾਸ਼ਾ ਕੇ ਬਲ ਪਰ ਪ੍ਰਾਤਿਜ ਭਾਸ਼ਾ ਕੀ ਅਗਰ ਹਮ ਨੇ ਉਪੇਕਸ਼ ਕੀ ਅੰਤ ਕਿਸੀ ਭਾਸ਼ਾ ਕੇ ਛੇਤ ਕਾ ਤਨਿਕ ਭੀ ਸੰਕੋਚ ਕੀਆ ਹੋਂ ਪ੍ਰਾਤਿਜਤਾ ਅੰਤ ਅਵਿਸ਼ਵਾਸ ਬਚਨੇ ਹੀ ਵਾਲੇ ਹੈਂ।’

[ਨਵ ਭਾਰਤ ਟਾਈਮਜ਼, 16 ਨਵੰਬਰ 1950]

‘ਹਿੰਦੁਸਤਾਨੀ ਬੋਲੀਆਂ (ਜਾਹੇ ਉਹ ਅਮੀਰ ਹਨ ਜਾਹੇ ਗਰੀਬ ਗਵਾਰੂ) ਸਾਡੇ ਲੋਕਾਂ ਦੀਆਂ ਬੋਲੀਆਂ ਹਨ। ਉਨ੍ਹਾਂ ਬੋਲੀਆਂ ਦੁਆਰਾ ਅਸੀਂ ਆਪਣੇ ਦੇਸ਼ ਦੇ ਲੋਕਾਂ ਦੇ ਨਾਲ ਇਕ ਰੂਪ, ਇਕ ਦਿਲ ਤੇ ਇਕ ਜਾਨ ਬਣ ਸਕਦੇ ਹਾਂ। ਜੇ ਆਦਮੀ ਹਿੰਦ ਦੀ ਕਿਸੇ ਵੀ ਬੋਲੀ ਨਾਲ ਵੈਰ ਰਖਦਾ ਹੈ, ਉਹ ਸਰਸ੍ਵਤੀ ਦੇਵੀ ਨਾਲ ਧੋਰ ਕਰਦਾ ਹੈ।’ [ਮੰਗਲ ਪ੍ਰੰਤੀ, ਦਿਹਲੀ ਮਈ 1951]

ਇਸ ਤੋਂ ਸਪਸ਼ਟ ਹੈ ਕਿ ਕਿਸੇ ਵੀ ਮਾਂ ਬੋਲੀ ਦੇ ਮੁਕਾਬਲੇ ਤੇ ਹੋਰ ਭਾਸ਼ਾਵਾਂ ਨੂੰ ਨਹੀਂ ਸੋਚਿਆ ਜਾ ਸਕਦਾ, ਮਾਤ ਭਾਸ਼ਾ ਦਾ ਗੈਰਵ ਸਭ ਤੋਂ ਵਧ ਹੈ। ਤਮਾਮ ਭਾਸ਼ਾ ਸ਼ਾਸਤਰੀ ਤੇ ਸਿਖਿਆ ਸ਼ਾਸਤਰੀ ਮਾਤ ਭਾਸ਼ਾ ਦੇ ਮਹੱਤਵ ਨੂੰ ਪਰਵਾਣ ਕਰਦੇ ਹਨ।

ਸ੍ਰੀ ਹਰਿ ਭਾਉ ਉਪਾਧਿਆਏ —

‘ਹਮੁੰ ਕੀ ਤੇ ਆਪਕੀ ਖਾਤਰੀ ਹੈ ਕਿ ਰਾਜਸਥਾਨੀ ਕੋ ਕਾਮ ਕਾਜ ਰਾਜਸਥਾਨੀ ਭਾਸ਼ਾ ਮੇਂ ਹੀਜ ਹੋਣੇ ਚਾਹਿਜੇ। ਰਾਜਸਥਾਨੀ ਭਾਸ਼ਾ ਜੋ ਦੀ ਕੋ ਮਹੱਤਵ ਅੰਤ ਮਰਜ ਸਮਝ ਲੇਂ ਤੇ ਏਕ ਆਫੀ ਅੰਤ ਚਾਲੂ ਬੋਲੀ ਬਣਾਵਾ ਮੇਂ ਕੋਈ ਅੜਚਨ ਨਹੀਂ ਆਸੀ...। ਮੂਲ ਕੋ ਬਸ ਪੜ੍ਹੇ ਤੋਂ ਹੂੰ ਤੋਂ ਕਿਣੀ ਭੀ ਰਾਜਸਥਾਨੀ ਨੈ ਰਾਜਸਥਾਨ ਕੇ ਕਾਮ ਕਾਜ ਸਾਰੂ ਰਾਜਸਥਾਨੀ ਕੇ ਉਪਰਾਂਤ ਦੂਸਰੀ ਬੋਲੀ ਨਾ ਬੋਲਬਾਂ ਦੂੰ ਨ ਲਿਖਦਾ ਦੂੰ।’

ਡਾਕ ਸੁਨੀਤੀ ਕੁਮਾਰ ਚੈਟਰਜੀ —

‘ਜ਼ਬਰਦਸਤੀ ਕਿਸੇ ਉਤੇ ਹਿੰਦੀ ਠੋਸਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ, ਖਾਸ ਕਰਕੇ ਅਹਿੰਦੀ ਪ੍ਰਾਤਿਆਂ ਦੇ ਲੋਕਾਂ ਉਤੇ, ਜਿਨ੍ਹਾਂ ਦੀ ਵੱਖਰੀ ਸਹਿਤਕ ਭਾਸ਼ਾ ਮੌਜੂਦ ਹੈ। ਅਜੇਹਾ ਕਰਨਾ ਗਲਤ ਹੋਏਗਾ ਤੇ ਇਸ ਦਾ ਨਤੀਜਾ ਅੱਛਾ ਨਹੀਂ ਨਿਕਲੇਗਾ। ਇਹ ਅਤਿ ਧਿਆਨ ਜੋਗ ਹੈ ਕਿ ਵਿਦਿਆਕ ਖੇਡਰ ਵਿਚ ਪਰਤਿਸ਼ਠਤ ਮਾਤ-ਬੋਲੀ ਦੀ ਥਾਂ ਸਭ ਤੋਂ ਪਹਿਲਾਂ ਹੈ। ਰਾਸ਼ਟਰ-ਭਾਸ਼ਾ ਨੂੰ ਦਾਹੀਦਾ ਕੇਂਕ ਇਨ੍ਹਾਂ ਵਿਸ਼ਿਆਂ ਉਤੇ ਨਿਰਪੱਖ ਮੌਲ-ਜੱਲ ਕਰੇ ਤੇ ਇਹ ਇਉਂ ਹੋਣਾ ਹੀ ਠੀਕ ਹੈ, ਜਿਸ ਨਾਲ ਮਾਤ-ਬਾਸ਼ਾ ਦੇ ਪੜ੍ਹਨ ਪੜ੍ਹਾਉਣ ਦੇ ਨਾਲ ਨਾਲ ਸਭ ਪ੍ਰਾਤਕ ਭਾਸ਼ਾ ਬੋਲਣ ਵਾਲਿਆਂ ਵਿਚ ਹਿੰਦੀ ਤਾਂਦੀਂ ਪ੍ਰੰਮ ਵਧੇ।’ [ਰਿਡੈਕਲ, ਪੰਨਾ 69]

ଖୁବାନ୍-ପିଲ୍ଲେ କିମ୍ବା

ଶରୀରର ଅନ୍ତରେ

ତୀଜା ଭାଗ

ਪੰਜਾਬੀ ਲਿੱਪੀ-ਗੁਰਮੁਖੀ

ਲਿੱਪੀ ਕਲਾ ਦਾ ਪਿੱਛਾ

ਮਨੁਖੀ ਭਾਵਾਂ ਦੀ ਪੁਸ਼ਟਕ ਬੋਲੀ ਤੇ ਬੋਲੀ ਦੀ ਪੁਸ਼ਟਕ ਲਿੱਪੀ ਹੈ। ਇਸ ਲਿੱਪੀ ਦੀ ਪੁਸ਼ਟਕ ਨੇ ਜਿਥੇ ਡਿਣ-ਭੇਗਰ ਬੋਲੀ ਨੂੰ ਕਾਫ਼ੀ ਹੱਦ ਤਕ ਅਮਰ ਕਰ ਦਿਖਾਇਆ ਹੈ, ਉਥੇ ਕੋਈ ਮਾਤਰ ਦਾ ਵਿਸ਼ਾ ਬਣਨ ਵਾਲੀ ਅਵਾਜ਼ ਨੂੰ ਅੱਖ਼-ਗੋਰਚਾ ਕਰਕੇ ਅਤੇ ਸਮੇਂ ਤੇ ਥਾਂ ਦੀ ਦੂਤ ਉਲੰਘਕੇ ਸਰਬ ਵਿਆਪੀ ਬਣਾ ਦਿਤ ਹੈ, ਖਿਆਲ ਇਕ ਭਾਰੀ ਤਾਕਤ ਹੈ, ਜਦੋਂ ਇਹ ਬੋਲੀ ਦੀ ਸ਼ਕਲ ਵਿਚ ਅਫ਼ਕਾਰ ਧਾਰਦਾ ਤੇ ਲਿੱਪੀ ਦਾ ਪੁਸ਼ਟਕ ਪਹਿਨਕੇ ਸਾਵਧਾਨ ਹੁੰਦਾ ਹੈ ਅਤੇ ਜੁਗਾਂ ਜੁਗਾਂ ਤਕ ਦਿਮਾਗੀ ਤਰਬੱਲੀ ਪੈਦਾ ਕਰਦਾ ਰਹਿੰਦਾ ਹੈ ਤੇ ਲਿੱਪੀ ਨੇ ਹੀ ਇਸ ਦੀ ਚਿਰੰਜੀਵ ਰੱਖਣ ਵਿਚ ਬਹੁਤੀ ਮੱਨਦ ਦਿੱਤੀ ਹੈ। ਅਜ ਲਿੱਪੀ ਦੇ ਆਸਰੇ ਖਿਆਲ ਕਰੋ ਕਿ ਬੋਲੀ, ਥਾਂ ਥਾਂ ਆਪਣੀ ਫੜ੍ਹੇ ਦਾ ਨਗਾਰਾ ਤੌਜਾ ਰਹੀ ਹੈ, ਜੇ ਲਿੱਪੀ ਨਾ ਹੁੰਦੀ ਤਾਂ ਬੋਲੀ ਲਈ ਆਪਣੇ ਜਨਮ ਕਾਲ ਤੋਂ ਬਾਦ ਇਕ ਛਿਨ ਵੀ ਜੀਉਣਾ ਅਸੰਭਵ ਸੀ ਅਤੇ ਮਨੁਖ ਲਈ ਹਜ਼ਾਰ ਵਰ੍ਹਿਆਂ ਦੇ ਤਾਰਬੇ ਤੇ ਗਿਆਨ ਦੇ ਸਿਟੇ ਪ੍ਰਾਪਤ ਕਰਨੇ ਦੁਰਲਭ ਹੋ ਜਾਣੇ ਸਨ। ਭਾਵੇਂ ਨਵੀਆਂ ਵਿਗਿਆਨਕ ਕਾਢਾਂ ਨੇ ਅਵਾਜ਼ ਨੂੰ ਸਥਾਈ ਰੂਪ ਦੇਣ ਦੇ ਹੁਣ ਨਵੇਂ ਸਾਧਨ ਹੋਰ ਬਟ ਲਏ ਹਨ ਪਰ ਲਿੱਪੀ ਦੀ ਤਾਕਤ ਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਤੁੱਛ ਹਨ। ਰੇਡੀਓ ਅਵਾਜ਼ ਨੂੰ ਥਾਂ ਦੀ ਦੂਰੀ ਤੇ ਤਾਂ ਪੰਹੁੰਚਾ ਸਕਦਾ ਹੈ ਪਰ ਸਮੇਂ ਦੀ ਦੂਰੀ ਦੂਰ ਕਰਨੀ ਉਸ ਦੇ ਵਾਂਗ ਤੋਂ ਬਾਹਰੀ ਗੱਲ ਹੈ। ਨਾਲੋਂ ਇਨ੍ਹਾਂ ਦੀ ਪੈਦਾਇਸ਼ ਤੇ ਬਣਤਰ ਵਿਚ ਲਿੱਪੀ ਦੀ ਵੀ ਘਣੇਂਗਾ ਹੱਥ ਹੈ, ਸੋ ਲਿੱਪੀ ਨੂੰ ਅਨੀਂ ਬੋਲੀ ਦੀ ਸਵਾਰੀ ਕਹਿ ਸਕਦੇ ਹਾਂ, ਜਿਸ ਉੱਤੇ ਅਵਾਜ਼ ਸਵਾਰ ਹੋ ਕੇ ਦੇਸ਼ ਕਾਲ ਦੀਆਂ ਵਿੱਖਾਂ ਚੀਰਦੀ ਦੂਰ ਦੂਰ ਆਪਣਾ ਡੰਕਰਾ ਵਜਾਉਂਦੀ ਹੈ। ਮਨੁਖੀ ਵਿਕਾਸ ਵਿਚ ਜਿਤਨਾ ਬੋਲੀ ਨੇ ਹਿੱਸਾ ਪਾਇਆ ਹੈ, ਉਸ ਤੋਂ ਕਿਤੇ ਵਧ ਲਿੱਪਿਆਂ ਦਾ ਹਿਸਾ ਹੈ ਯਾਂ ਦੂਜੇ ਸ਼ਬਦਾਂ ਵਿਚ ਇਹ ਕਹਿਣਾ ਵੀ ਗਲਤ ਨਹੀਂ ਹੋਵੇਗਾ ਕਿ ਬੋਲੀ ਦੀ ਬਹੁਤਾ ਹਿੱਸਾ ਵੀ ਲਿੱਪੀ ਦੇ ਆਸਰੇ ਹੀ ਹੈ, ਲਿੱਪੀ ਬਿਨਾ ਬੋਲੀ ਪਿੰਗਲੀ ਬਣ ਕੇ ਹੀ ਰਹਿ ਜਾਂਦੀ ਹੈ। ਇਸ ਵਿਚ ਇਤਨੇ ਲੰਮੇ ਚੱਕਰ ਕੱਣ ਦੀ ਸਮਰਥਾ ਨਹੀਂ ਸੀ ਹੋਣੀ।

ਬੋਲੀਆਂ ਵਾਂਝ ਲਿੱਪੀਆਂ ਬਾਰੇ ਵੀ ਅੱਡ ਅੱਡ ਕੌਮਾਂ ਵਿਚ ਇਹ ਵਿਸਵਾਸ ਚਲੇ ਆਉਂਦੇ ਹਨ ਕਿ ਲਿੱਪੀਆਂ ਦੀ ਘੜਤ ਰੱਬ ਜਾਂ ਦੇਵਤਿਆਂ ਨੇ ਬੋਠੀ। ਯਹੁਦੀਆਂ ਦਾ ਭਰੋਸਾ ਹੈ ਕਿ ਉਨ੍ਹਾਂ ਦੀ ਲਿੱਪੀ ਖੁਦਾ ਨੇ ਪਹਿਲੇ ਪਹਿਲ ਮੂਸਾ ਨੂੰ ਲਿਖਣੀ ਦੱਸੀ ਸੀ। ਮਿਸਰ ਵਾਸੀ ਆਪਣੀ ਲਿੱਪੀ ਨੂੰ 'ਬੰਬ' ਦੇਵਤੇ ਦੀ ਰਚੀ ਦਸਦੇ ਹਨ, ਯੂਨਾਨੀ ਲੋਕ ਯੂਨਾਨੀ ਲਿੱਪੀ ਨੂੰ 'ਕੈਡਮਸ ਦੇਵਤੇ ਦੀ ਬਣਾਈ ਆਖਦੇ ਹਨ। ਹਿੰਦੁਸਤਾਨੀ ਆਪਣੀ ਪੁਰਾਣੀ ਲਿੱਪੀ 'ਬ੍ਰਹਮੀ' ਨੂੰ ਬ੍ਰਹਮ-

ਦੀ ਕਿਰਤ ਦਸਦੇ ਸਨ ਤੇ ਸੰਸਕ੍ਰਿਤ ਨੂੰ ਦੇਣ-ਭਾਸਾ ਮੰਨਣ ਵਾਲੇ ਲੋਕ ਆਪਣੀ ਲਿਪੀ ਨੂੰ 'ਦੇਵਨਾਗਰੀ' ਆਖਦੇ ਹਨ। ਗੱਲ ਕੀ ਥਾਂ ਥਾਂ ਹੋਰ ਗੱਲਾਂ ਵਾਂਝ ਲਿੱਪੀ ਦੀ ਬਣਤਰ ਵਿਚ ਵੀ ਦੇਵਰਿਆਂ ਦੀ ਜਾਦੂਗਰੀ ਛਾਈ ਦਿਸਦੀ ਹੈ।

ਅਸਲੀਅਤ ਇਹ ਹੈ ਕਿ ਲਿੱਪੀ ਵੀ ਬਾਕੀ ਵਸਤਾਂ ਵਾਂਝ ਮਨੁਖ ਦੀ ਹੀ ਕਾਢ ਹੈ, ਜੋ ਕਿ ਵਿਕਾਸ ਦੀਆਂ ਕਿਤਨੀਆਂ ਹੀ ਮੰਜ਼ਲਾਂ ਤੋਂ ਕਰਕੇ ਵਰਤਮਾਨ ਸੁਚੱਜੇ ਰੂਪ ਵਿਚ ਮੂਰਤੀ-ਮਾਨ ਹੋਏ। ਇਸ ਦੇ ਪੁਰਾਣੇ ਪੜ੍ਹਿਆਂ ਨੂੰ ਲੱਭਣਾ ਖਾਸਾ ਐਥਾ ਕੰਮ ਹੈ, ਸਭਿਆਤਾ ਤੋਂ ਪਰਲੇ ਪਾਸੇ ਦੇ ਯੁਗ ਦੀ ਵਾਰਤਾ ਹੁਥਰੂ ਇਤਿਹਾਸ ਵਿਚ ਆਉਣੀ ਅਸੰਭਵ ਸੀ, ਕੇਵਲ ਕੁਝ ਬਚੇ-ਬੁਚੇ ਨਿਸ਼ਾਨਾਂ ਤੋਂ ਅਨੁਮਾਨ ਹੀ ਲਾ ਸਕੀਦਾ ਹੈ। ਇਹੋ ਹਾਲ ਲਿੱਪੀਆਂ ਦਾ ਪਿਛਵਾੜਾ ਲੱਭਣ ਦਾ ਹੈ। ਲਿੱਪੀ ਦੇ ਨਿਕਾਸ ਵਿਕਾਸ ਤੋਂ ਪਹਿਲਾਂ ਮਨੁਖ ਨੇ ਦੂਜੇ ਦੂਰ ਵਸਦੇ ਆਪਣੀ ਸਾਥੀ ਮਨੁਖ ਤਕ, ਜਿਥੇ ਕਿ ਥੋੜੀ ਦੀ ਪਹੁੰਚ ਨਹੀਂ ਸੀ, ਕਿਵੇਂ ਆਪਣੇ ਮਨੋਭਾਵਾਂ ਦਾ ਸੁਨੌਰਾ ਪਹੁੰਚਾਇਆ, ਇਹ ਜਾਣਨਾ ਬਹੁਤ ਕਠਨ ਹੈ। ਕਈ ਭਿੰਨ ਭਿੰਨ ਤਰੀਕੇ ਵਰਤੇ ਜਾਂਦੇ ਹੋਣਗੇ, ਅਸੀਂ ਉਨ੍ਹਾਂ ਦਾ ਸਹੀ ਤੇ ਪੂਰਾ ਵੇਰਵਾ ਨਹੀਂ ਜਾਣਦੇ। ਇਨ੍ਹਾਂ ਸਾਧਨਾਂ ਵਿਚੋਂ ਕੁਝ ਕੁ ਦੇ ਬਹੁ ਪਤੇ ਜੋ ਵਿਦਵਾਨ ਖੋਜੀਆਂ ਦੇ ਅਨੁਮਾਨ ਵਿਚ ਆਏ ਹਨ, ਉਨ੍ਹਾਂ ਦੀ ਜਾਣਕਾਰੀ ਜ਼ਰੂਰੀ ਹੈ। ਇਸ ਤੋਂ ਲਿੱਪੀ ਦੇ ਵਿਕਾਸ ਨੂੰ ਸਮਝਣ ਵਿਚ ਵੀ ਸਾਨੂੰ ਕਾਫੀ ਸਹੂਲਤ ਮਿਲ ਜਾਂਦੇਗੀ। ਕੁਝ ਆਦਮ ਜਾਤੀਆਂ ਵਿਚ ਅਜੇ ਵੀ ਇਨ੍ਹਾਂ ਪੁਰਾਣੇ ਸਾਧਨਾਂ ਦੀ ਵਰਤੋਂ ਹੈ, ਜਿਸ ਤੋਂ ਭਕੀ ਭਾਂਤ ਸਿਧ ਹੁੰਦਾ ਹੈ ਕਿ ਮਨੁਖੀ ਸੂਝ ਨੇ ਕਿਵੇਂ ਹੌਲੀ ਹੌਲੀ ਨਵੇਂ ਤੋਂ ਨਵੇਂ ਸਾਧਨਾਂ ਦੀ ਕਾਢ ਕੁੱਝੀ ਤੇ ਆਪਣੇ ਯਤਨਾਂ ਦੁਆਰਾ ਹੋਣ ਵਾਲੀ ਸਫਲਤਾ ਪ੍ਰਾਪਤ ਕੀਤੀ।

ਹਿੰਦੁਸਤਾਨ, ਚੀਨ ਤੇ ਦੱਖਣੀ ਅਮਰੀਕਾ ਦੇ ਪੇਰੂ ਦੇਸ ਵਿਚ ਰੰਗਾਂ ਰੰਗ ਦਿਆਂ ਧਾਤਿਆਂ (Quippos) ਅਤੇ ਇਨ੍ਹਾਂ ਧਾਗਿਆਂ ਨੂੰ ਵਖੇ ਵਖ ਕਿਸਮ ਦੀਆਂ ਗੰਢਾਂ ਦੇ ਕੇ ਇਨ੍ਹਾਂ ਦੁਆਰਾ ਦੂਰ ਦੂਰ ਤਕ ਸੁਨੋਹੇ ਪਹੁੰਚਾਏ ਜਾਂਦੇ ਸਨ ਅਤੇ ਉਸ ਸਮੇਂ ਦੇ ਸ਼ਾਹੀ ਫੁਰਮਾਨ ਵੀ ਇਸੇ ਸਾਧਨ ਰਾਹੀਂ ਲੋਕਾਂ ਤਕ ਪਹੁੰਚਦੇ ਸਨ। ਪੇਰੂ ਵਿਚ ਤਾਂ ਇਸ ਢੰਗ ਦੀ ਇਕ ਤਰ੍ਹਾਂ ਦੀ 'ਕਿਤਾਬ' ਵੀ ਮਿਲੀ ਹੈ ਜਿਸ ਨੂੰ ਅਜੇ ਤਕ 'ਪਾੜ੍ਹਿਆ' ਸਮਝਿਆ ਨਹੀਂ ਜਾ ਸਕਿਆ। ਇਸ ਨੂੰ ਨਵੇਂ ਖੋਜੀਆਂ ਸੂਤਰ-ਲਿੱਪੀ, ਗ੍ਰੰਥੀ ਯਾ ਗੰਢ-ਲਿੱਪੀ ਦਾ ਨਾਂ ਦਿਤਾ ਹੈ। ਆਸਟੋਲੀਆ ਵਿਚ 'ਪੈਗਾਮੀ ਡਟੀਆ' (Message Sticks) ਰਾਹੀਂ ਅਤੇ ਕਈ ਥਾਂ ਘੋਗਿਆਂ ਨੂੰ ਤਰਤੀਬ ਕੇ ਵੀ ਸੰਖੇਪ ਭੇਜੇ ਜਾਂਦੇ ਸਨ।

ਹਿੰਦੁਸਤਾਨ ਵਿਚ ਜਦੋਂ ਅਜੇ ਲਿੱਪੀ ਦਾ ਵਰਤਾਰਾ ਨਹੀਂ ਸੀ ਚਲਿਆ, ਪਹਿਲੇ ਪਹਿਲ ਗਿਆਨ ਦੀਆਂ ਰਚਨਾਵਾਂ ਨੂੰ ਕੰਨੀਂ ਸੁਣ ਕੇ ਸੀਨਾ ਬਜੀਨਾ ਕੰਠ ਕਰ ਲਿਆ ਜਾਂਦਾ ਸੀ, ਇਸੇ ਕਰਕੇ ਵੇਦਾਂ ਦਾ ਪੁਰਾਣਾ ਨਾਂ 'ਸੂਤਿ' (ਸੂਣੀ ਸੂਣਾਈ) ਕਿਹਾ ਜਾਂਦਾ ਹੈ, ਇਹੋ ਭਾਵ 'ਸਿਮੂਤੀ' ਪਦ ਤੋਂ ਨਿਕਲਦਾ ਹੈ, ਜਿਸ ਦਾ ਲਡੜੀ ਮਾਨਨਾ ਹੈ, 'ਜ਼ਬਾਨੀ ਯਾਦ ਕੀਤੀ ਚੀਜ਼।'

ਯਾਦਦਾਸਤ ਵਿਚ ਲੰਮੀਆਂ ਲੰਮੀਆਂ ਰਚਨਾਵਾਂ ਦੀ ਸੰਭਾਲ ਕਰਨੇ ਅੰਖੀ ਸੀ, ਇਸੇ ਲਈ ਉਸ ਸਮੇਂ ਵਧ ਤੋਂ ਵਧ ਸੰਖੇਪ ਰਚਨਾ ਕਰਨ ਯਾਅਨੀ ਸੂਤਰ ਸੈਲੀ ਦਾ ਰਿਵਾਜ ਪ੍ਰਚਲਤ ਹੋਇਆ। ਸੰਸਕ੍ਰਿਤ ਵਿਚ ਸੂਤਰ ਉਸ ਰਚਨਾ ਨੂੰ ਕਿਹਾ ਗਿਆ ਹੈ ਜਿਸ ਵਿਚ ਅੱਖਰ ਬੋੜੇ ਤੇ ਭਾਵ ਬਾਰਲਾ ਬੰਦ ਕੀਤਾ ਗਿਆ ਹੋਵੇ। ਇਸ 'ਸੂਤਰ' ਸ਼ਬਦ ਦੀ ਵਰਤੋਂ ਤੋਂ ਪਤ-

† This Hindi & Devnagri P. 233

‡ Language—J., V., P. 319

ਲਿੱਪੀ ਵਿਖਾਅ ਛੋਣ ਮਿਥ ਕਾਨੀ ਹਾਰਾ

ਲਗਦਾ ਹੈ ਕਿ ਕਦੀ ਹੰਦ ਵਿਚ ਸੂਤਰਾਂ ਯਾ ਧਾਰਿਆਂ ਰਾਹੀਂ ਮਨੋਭਾਵ ਪ੍ਰਗਟ ਕੀਤੇ ਜਾਂ ਸਨ ਤੇ ਜਦੋਂ ਲਿੱਪੀ ਦੀ ਕਾਢ ਨਿਕਲੀ ਤਾਂ ਇਹ ਸ਼ਬਦ ਬਦਲੇ ਅਰਥਾਂ ਅਨੁਸਾਰ ਵਰਤੀ ਰਿਹਾ। ਇਸੇ ਤਰ੍ਹਾਂ 'ਅੱਖਰ' ਲਈ ਜੋ 'ਵਰਣ' ਸ਼ਬਦ ਵਰਤਿਆ ਜਾਂਦਾ ਰਿਹਾ ਹੈ, ਇਸ ਪਿਛੇ ਵੀ ਇਕ ਇਤਿਹਾਸ ਹੈ। 'ਵਰਣ' ਦਾ ਲਫਜ਼ੀ ਮਾਅਨਾ ਹੈ, ਰੰਗ।

ਇਸ ਤੋਂ ਇਹ ਅਨੁਮਾਨ ਕਰਨਾ ਕੋਈ ਅੱਖਾ ਨਹੀਂ ਕਿ ਰੰਗ ਹੋਏ ਧਾਰਿਆਂ ਯਾ ਸੂਤਰਾਂ ਦੀ ਪਹਿਲੀ ਵਰਤੋਂ ਸੀ ਫਿਰ ਇਹੋ ਸ਼ਬਦ ਨਵੇਂ ਅਰਥ ਲੈ ਕੇ ਅੱਖਰ ਵਾਚਕ ਹੋ ਗਿਆ। ਇਹ ਹਾਲ ਗ੍ਰੰਥ ਸ਼ਬਦ ਦਾ ਹੈ, ਗ੍ਰੰਥ ਦਾ ਸ਼ਬਦੀ ਅਰਥ ਹੀ ਗੰਢ ਹੈ। ਜਦੋਂ ਰੰਗ ਬਰੰਗਿਆਂ ਧਾਰਿਆਂ ਨੂੰ ਅੱਡ ਅੱਡ ਤਰ੍ਹਾਂ ਦੀਆਂ ਗੰਢਾਂ ਦੇ ਕੇ ਭਾਂਤ ਭਾਂਤ ਦੇ ਮਨੋਭਾਵ ਜਾਹਰ ਕਰਨ ਲਈ ਵਰਤਿਆ ਜਾਂਦਾ ਸੀ, ਉਦੋਂ ਤੋਂ ਹੀ ਇਹ ਸ਼ਬਦ ਇਧਰ ਆਇਆ ਤੇ ਬਾਦ ਵਿਚ ਲਿੱਪੀ ਬਣਨ ਤੇ ਲਿੱਪੀ ਵਿਚ ਗੰਦੀ ਗਈ ਵੱਡੀ ਰਚਨਾ ਨੂੰ 'ਗ੍ਰੰਥ' ਕਿਹਾ ਜਾਣ ਲੱਗਾ। ਸਾਇਦ ਪਾਠਕਾਂ ਨੂੰ ਇਹ ਸੂਤਰ, ਵਰਣ ਤੇ ਗ੍ਰੰਥ ਆਦਿ ਸ਼ਬਦਾਂ ਦੇ ਇਨ ਉਪਰ ਦੱਸੇ ਪਿਛਵਾਜੇ ਬਾਰੇ ਪੂਰਾ ਨਿਸ਼ਚਾ ਬਚੇ, ਉਹ ਇਸ ਨੂੰ ਇਕ ਮਨੋ ਕਲਪਣਾ ਹੀ ਬਿਆਲ ਕਰਨ। ਪਰ ਇਸ ਗੱਲ ਤੋਂ ਕਿਵੇਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਹੁਣ ਵੀ ਕਿਵੇਂ ਦਾ ਸੁਨੇਹਾ ਯਾਦ ਰੱਖਣ ਲਈ ਅਸਾਧਾਰਣ ਲੋਕ ਆਪਣੀ ਚਾਦਰ, ਪਗਤੀ ਯਾ ਰੁਮਾਲ ਨੂੰ ਗੰਢ ਦੇ ਲੈਂਦੇ ਹਨ ਤੇ ਪਿੰਡਾਂ ਵਿੱਚ ਨਾਈ ਹੱਥ ਕੋਈ ਖੁਸ਼ੀ ਦਾ ਸੁਨੇਹਾ ਦੂਜੇ ਪਿੰਡ ਰਿਸ਼ਤੇਦਾਰਾਂ ਪਾਸ ਪਹੁੰਚਾਇਆ ਜਾਂਦਾ। ਉਸ ਨੂੰ ਅਜੇ ਤਕ 'ਗੰਢ ਘਲਣਾ' ਯਾ 'ਗੰਢ ਦੇਣਾ' ਆਖਦੇ ਹਨ। ਮਸ਼ਹੂਰ ਉਰਦੂ ਸਾਹਿਗਾਲਿਬ ਦੀ ਆਪਣੇ ਰੁਮਾਲ ਨੂੰ ਗੰਢਾਂ ਦੇ ਦੇ ਸਿਆਰ ਯਾਦ ਰੱਖਣ ਦੀ ਰਵਾਇਤ ਹੁਣ ਵੱਖਰਤ ਹੈ। 'ਪੱਲੇ ਬੰਨ੍ਹਣਾ' ਜਾਂ 'ਲੜ ਬੰਨ੍ਹਣਾ' ਦਾ ਮੁਹਾਰਗਾ ਇਸੇ ਪੁਰਾਣੀ ਰੀਤੀ ਯਾਦਗਾਰ ਹੈ।

ਇਸ 'ਗੰਢ ਲਿੱਪੀ' ਨੇ ਮਨੁਖ ਦਾ ਕਿਤਨਾ ਚਿਰ ਤੇ ਕਿੰਨਾ ਕੁ ਕੰਮ ਸਾਰਿਆ, ਦੀ ਲੱਖਣ ਲਾਉਣਾ ਅੱਖਾ ਹੈ ਪਰ ਇਹ ਅਨੁਮਾਨਣਾ ਮੁਸਕਲ ਨਹੀਂ ਕਿ ਕਦੀ 'ਗੰਢ ਲਿੱਪੀ' ਜੋਬਨ ਤੇ ਸੀ ਤੇ ਇਸੇ ਨਾਲ ਮਨੁਖ ਆਪਣੇ ਸਾਰੇ ਅਰਥ ਸਾਰਦਾ ਸੀ।

ਲਿੱਪੀ ਦਾ ਜਨਮ ਤੇ ਵਿਕਾਸ

ਦਰਅਸਲ ਲਿੱਪੀ ਜਾਂ ਲਿਖਤ ਦਾ ਮੁਢ ਤਾਂ ਚਿਤ੍ਰ-ਲਿੱਪੀ (Pictographic script) ਤੋਂ ਬੱਛ ਹੀ ਸਮਝਣਾ ਚਾਹੀਦਾ ਹੈ, ਜਦ ਤੋਂ ਮਨੁਖ ਨੇ ਕੁਝ ਰੇਖਾ ਉਲੀਕ ਕੇ ਮਨੋਭਾਵ ਦੋਂ ਦੀ ਵਿਉਂਤ ਬਣਾਈ। ਗੰਢ ਲਿੱਪੀ ਤੋਂ ਬਾਦ ਚਿਤ੍ਰ-ਲਿੱਪੀ ਦਾ ਰਿਵਾਜ ਕਿਵੇਂ ਚਲਿਆ ਇਸ ਮੌਜੂਦ ਬਾਰੇ ਕੋਈ ਸਹੀ ਖੁਰਾ-ਬੋਜ ਨਹੀਂ ਮਿਲਦਾ। ਰੰਗ ਬਰੰਗੇ ਧਾਰਿਆਂ ਦੀਆਂ ਗੰਢ ਮਨੁਖ ਦੀ ਨਿਤ ਵਧਦੀ ਅਕਲ ਕਾਰਣ ਬਾਰੀਕ ਵੀਰਾਂ ਨੂੰ ਪ੍ਰਗਟ ਕਰਨੋਂ ਅਸਮਰਥ ਸਰ ਇਨ੍ਹਾਂ ਰਾਹੀਂ ਮੌਟ-ਨਲ੍ਹੇ ਸੁਨੇਹੇ ਤਾਂ ਭਿਜਵਾਏ ਜਾ ਸਕਦੇ ਸਨ ਪਰ ਸੂਖਮ ਮਨੋਭਾਵ ਨਹੀਂ। ਸਮਝਾਏ ਜਾ ਸਕਦੇ। ਇਸ ਸਟੋਰੇਜ ਤੇ ਆ ਕੇ ਮਨੁਖ ਨੇ ਚਿਤ੍ਰ-ਲਿੱਪੀ ਨੂੰ ਜਨਮ ਦਿਤਾ, ਜੇ ਦੁਆਰਾ ਵਖੇ ਵਖ ਖੁਸ਼ੀ ਗਮੀ ਦੇ ਭਾਵ ਪ੍ਰਗਟ ਕਰਨ ਲਈ ਖਾਸ ਖਾਸ ਚਿਤ੍ਰ ਯਾ ਤਸਰ੍ਵ ਨੀਅਤ ਕੀਤੀਆਂ ਗਈਆਂ ਸਨ; ਇਨ੍ਹਾਂ ਤਸਵੀਰਾਂ ਨੂੰ ਜੋੜ ਕੇ ਹੀ ਇਕ ਸੁਨੇਹਾ ਮੁਕੰਮਲ ਕੁ ਜਾਂਦਾ ਸੀ। ਜੇ ਕਿਸੇ ਇਹ ਦੱਸਣਾ ਹੋਵੇ ਕਿ ਮੈਂ ਸਮੇਂਦਰ ਵਿਚ ਬੇਕੀ ਉਤੇ ਬੇਠ ਕੇ ਮੱਛੀ ਸਿਕਾਰ ਕਰਨ ਚਲਿਆ ਗਿਆ ਤੇ ਜੇਤੇ ਧਨੁਖ ਸ਼ਬ ਦੇ ਚਿਤ੍ਰ ਬੁ

ਕੇ ਦੇਣੇ ਪੈਂਦੇ ਸਨ। ਇਹ ਬਹੁਤ ਲੰਮੀ ਮੇਹਨਤ ਦਾ ਕੰਮ ਸੀ ਤੇ ਇਸ ਨਾਲ ਵੀ 'ਗੰਢ ਲਿਪੀ' ਵਾਂਝ ਕਈ ਭੁਲੇਖੇ ਪੈਂਦੇ ਰਹਿੰਦੇ ਸਨ, ਕਿਉਂਕਿ ਇਹ ਚਿੜ੍ਹ ਅਵਾਜ਼ ਦੇ ਪ੍ਰਤੀਨਿਧ ਹੋਣ ਦੀ ਥਾਂ ਭਾਵਾਂ ਦੇ ਸਬੂਲ ਪ੍ਰਤੀਨਿਧ ਸਨ। ਕੈਲੇਫੋਰਨੀਆ, ਸਕਾਰਲੈਂਡ, ਮਿਸਰ ਤੇ ਚੀਨ ਵਿਚ ਅਜ ਵੀ ਇਸ ਚਿੜ੍ਹ-ਲਿਪੀ ਦੇ ਕਈ ਯਾਦਗਾਰੀ ਨਿਸ਼ਾਨ ਮਿਲਦੇ ਹਨ।

ਇਸੇ ਚਿੜ੍ਹ-ਲਿਪੀ ਦਾ ਸੁਧਾਰਿਆ ਤੇ ਸੰਖਿਪਤ ਹੋਇਆ ਰੂਪ ਭਾਵ-ਲਿਪੀ (Iconographic script) ਸੀ। ਚਿਤਰਾਂ ਤੋਂ ਹੌਲੀ ਹੌਲੀ ਵਖੋਂ ਵਖੋਂ ਭਾਵਾਂ ਲਈ ਵੱਖੋਂ ਵੱਖੋਂ ਚਿੰਨ੍ਹ ਨੀਅਤ ਹੋ ਗਏ ਸਨ, ਜੋ ਧੁਨੀਆਂ ਦੀ ਥਾਂ ਚਿੜ੍ਹ-ਲਿਪੀ ਵਾਂਝ ਭਾਵਾਂ ਜਾਂ ਖਿਆਲਾਂ ਦੇ ਹੀ ਪ੍ਰਤੀਨਿਧ ਸਨ। ਇਸ ਵਿਚ ਘਾਟਾ, ਇਹ ਸੀ ਕਿ ਚਿੰਨ੍ਹ ਤਾਂ ਖਾਸ ਗਿਣਤੀ ਤਕ ਨਿਸਚਤ ਹੋ ਗਏ ਸਨ ਪਰ ਭਾਵਾਂ ਨੂੰ ਇਕੋ ਘੇਰੇ ਵਿਚ ਨਹੀਂ ਸੀ ਵਲਿਆ ਜਾ ਸਕਦਾ। ਮਿਸਾਲ ਲਈ ਸੂਰਜ ਦੇ ਚਿੜ੍ਹ ਤੋਂ ਬਣਿਆ ਚਿੰਨ੍ਹ ਤਾਂ ਇਕੋ ਹੀ ਸੀ ਪਰ ਉਸ ਇਕੱਲੇ ਤੋਂ ਹੀ ਰੱਸਨੀ, ਉਜਲਾ, ਚਿਟਾ, ਚੜ੍ਹਦਾ ਦਿਨ, ਚਮਕ ਆਦਿ ਕਈ ਭਾਵ ਸਮਝਾਏ ਜਾਂਦੇ ਸਨ।

ਇਸੇ ਲਈ ਇਨ੍ਹਾਂ ਚਿੰਨ੍ਹਾਂ ਨੂੰ ਬਹੁ-ਧਕਕ (Polyphony) ਕਿਹਾ ਗਿਆ ਹੈ। ਕਿਉਂਕਿ ਬਹੁਤੀਆਂ ਅਵਾਜ਼ਾਂ ਲਈ ਇਕੋ ਹੀ ਚਿੰਨ੍ਹ ਚਲਦਾ ਸੀ ਜਿਸ ਤੋਂ ਹਰ ਕੋਈ ਮਰਜ਼ੀ ਅਨੁਸਾਰ ਅਰਥ ਕੱਢ ਸਕਦਾ ਸੀ, ਇਸੇ ਤਰ੍ਹਾਂ ਸਮ ਧੁਨਕ (Homophony) ਚਿੰਨ੍ਹ ਸਨ, ਜਿਨ੍ਹਾਂ ਦੇ ਇਕੋ ਤਰ੍ਹਾਂ ਦੇ ਉੱਚਾਰਣ ਤੋਂ ਬਹੁਤੇ ਸ਼ਬਦਾਂ ਦਾ ਬੋਧ ਹੁੰਦਾ ਸੀ। ਇਨ੍ਹਾਂ ਕਮੀਆਂ ਤੋਂ ਇਲਾਵਾ ਭਾਵ-ਲਿਪੀ ਦੇ ਸੁਸੰਗੀ, ਬੇਬੀਲੋਨੀ, ਮਿਸਰੀ, ਹਿਤੀ, ਚੀਨੀ ਤੇ ਉਤਰੀ ਅਮਰੀਕਾ ਇਤਿਹਾਸ ਵਿਚ ਕੁਝ ਕੁਝ ਚਿੰਨ੍ਹ ਬਾਕੀ ਮਿਲਦੇ ਹਨ। ਚੀਨੀ ਦੀ ਮੌਜੂਦਾ ਸੰਕੇਤ-ਲਿਪੀ ਇਸੇ ਭਾਵ-ਲਿਪੀ ਦਾ ਸੰਖਿਪਤ ਕੀਤਾ ਤੇ ਸੁਧਾਰਿਆ ਰੂਪ ਹੈ। ਇਸ ਲਿਪੀ ਵਿਚ ਇਕ ਆਵਾਜ਼ ਲਈ ਇਕ ਅੱਖਨ ਨਹੀਂ, ਸਗੋਂ 'ਪੂਰੇ ਦਾ ਪੂਰਾ 'ਸ਼ਬਦ' ਮੁਕਰਰ ਹੈ।

ਲਫਜ਼ਾਂ ਵਿਚ ਅੱਖਨ ਦੀ ਥਾਂ ਵੱਖੋਂ ਵੱਖੋਂ ਸੰਕੇਤ-ਚਿੰਨ੍ਹ ਹਨ। ਚੀਨੀ, ਚਿੜ੍ਹ ਲਿਪੀ ਦੀ ਮੰਜਲ ਤੋਂ ਅਗੇ ਸੰਕੇਤ ਲਿਪੀ ਦੀ ਸਟੇਜ ਤੇ ਤਾਂ ਪਹੁੰਚ ਗਏ ਹਨ ਪਰ ਉਹ ਅਜੇ ਤਕ ਧੁਨੀ-ਲਿਪੀ ਤਿਆਰ ਨਹੀਂ ਕਰ ਸਕੇ। ਇਸੇ ਘਾਟੇ ਕਹਕੇ ਚੀਨੀ ਜ਼ਬਾਨ ਸਿਖਣ ਲਈ ਘਟ ਤੋਂ ਘਟ ਪੰਜ ਛੇ ਸੌ ਸ਼ਬਦ-ਸੰਕੇਤ ਯਾਦ ਕਰਨੇ ਪੈਂਦੇ ਹਨ ਜਦੋਂ ਕਿ ਹੋਰ ਜ਼ਬਾਨਾਂ ਦੇ 20-30 ਅੱਖਨ ਸਿਖਣ ਨਾਲ ਹੀ ਸਾਰਾ ਕੰਮ ਸਰ ਜਾਂਦਾ ਹੈ। ਇਸੇ ਲਈ ਚੀਨੀ ਲਿਖਤ ਪੜ੍ਹਨੀ ਲਿਖਣੀ ਅੱਖੀ ਤੇ ਸਾਲਾਂ ਦਾ ਕੰਮ ਹੈ। ਚੀਨੀ ਲੋਕ ਚੁੰਬਿ ਉਸ ਹਾਲਤ ਵਿਚ ਪੱਕ ਗਏ ਹਨ, ਇਸ ਲਈ ਉਨ੍ਹਾਂ ਨੂੰ ਉਤਰੀ ਅੱਖ ਪ੍ਰਤੀਤ ਨਹੀਂ ਹੁੰਦੀ। ਜਾਪਾਨੀਆਂ ਦੀ ਲਿਪੀ ਵੀ ਇਸੇ ਤਰ੍ਹਾਂ ਦੀ ਸੀ ਪਰ ਉਨ੍ਹਾਂ ਨੇ ਚੇਤੇਨਤਾ ਤੋਂ ਕੰਮ ਲੈਂਦਿਆਂ ਭਾਵਾਂ ਦੀ ਥਾਂ ਧੁਨੀਆਂ ਦੇ ਕੁਲ 47 ਚਿੰਨ੍ਹ ਬਣਾ ਕੇ ਚੀਨੀਆਂ ਵਾਲੇ ਝੰਜਟ ਤੋਂ ਛੁਟਕਾਰਾ ਪਾ ਲਿਆ ਹੈ।

ਇਸ ਤਰ੍ਹਾਂ ਭਾਵ-ਲਿਪੀ ਦੇ ਲਫਜ਼ੀ ਤਸਵੀਰਾਂ ਦਿਆਂ ਅਕਸਾਂ ਨੂੰ ਛਾਂਟ, ਛਾਂਟ ਕੇ ਛੋਟਿਆਂ ਕਰਕੇ ਸਾਡੀਆਂ ਧੁਨੀ-ਲਿਪੀਆਂ (Phonetic Scripts) ਵਜੂਦ ਵਿਚ ਆਈਆਂ। ਇਹ ਕੰਮ ਇਕ ਦਿਨ ਵਿਚ ਨਹੀਂ ਹੋਇਆ ਸਗੋਂ ਸਦੀਆਂ ਵਿਚ ਮਨੁਖ ਦੀ ਉੱਨਤ ਬੁਧੀ ਨੇ ਇਹ ਸਫਲਤਾ ਪ੍ਰਾਪਤ ਕੀਤੀ। ਮਿਸਰ ਦੀ Hieroglyphic ਲਿਖਣ-ਪੁਣਾਲੀ ਤੇ ਅਰਾਮੀ ਲੋਕਾਂ ਦੀ Cuneiform ਕੀਲਾਖਰੀ ਕੀਤੀ ਇਸੇ ਦੇ ਮੁਢਲੇ ਪੜਾਉ ਸਨ। ਜਿਹਾ ਕਿ ਅਸਾਂ ਉੱਤੇ ਦਸਿਆ ਹੈ ਕਿ ਚਿੜ੍ਹ ਲਿਪੀ ਦੀ ਚੜ੍ਹਦੀ ਕਲਾ ਦੇ ਜਮਾਨੇ ਵੱਖੋਂ ਵੱਖੋਂ ਭਾਵਾਂ ਲਈ ਚਿੜ੍ਹ ਨੀਅਤ ਹੋ ਗਏ

ਸਨ ਤੇ ਫੇਰ ਹੌਲੀ ਹੌਲੀ ਵਡੇ ਚਿਤ੍ਰਾਂ ਦੀ ਥਾਂ ਕਿਕੇ ਚਿਤ੍ਰ-ਸੰਕੇਤਾਂ ਨੇ ਮੱਲੇ ਤੇ ਇਨ੍ਹਾਂ ਚਿਤ੍ਰ-ਸੰਕੇਤਾਂ ਤੋਂ ਹੀ ਭਾਵ-ਲਿਪੀ ਤੇ ਫਿਰ ਛਾਂਟ-ਛਟਾਈ ਕਰਕੇ ਅੱਖਰ ਬਣਦੇ ਗਏ ਜੋ ਕਿ ਭਾਵਾਂ ਦੀ ਥਾਂ ਕੇਵਲ ਧੁਨੀਆਂ ਦੀ ਹੀ ਪ੍ਰਤੀਨਿਧਤਾ ਕਰਨ ਲਗੇ । ਕਈ ਲਿਪੀਆਂ ਦੇ ਅੱਖਰਾਂ ਦੇ ਨਾਵਾਂ ਤੋਂ ਵੀ ਇਸੇ ਵਿਕਾਸ-ਪੜਾਅ ਦੀ ਪੁਸ਼ਟੀ ਹੁੰਦੀ ਹੈ । ਮਿਸਾਲ ਲਈ ਅੰਗ੍ਰੇਜ਼ੀ ਵਰਣਮਾਲਾ ਦੀ ਏ, ਬੀ, ਸੀ, ਡੀ, ਯੂਨਾਨੀ ਲਿਪੀ ਅਲਵਾ, ਬੇਟਾ, ਗਾਮਾ ਤੇ ਡੈਲਟਾ ਤੋਂ ਬਣੀ ਹੈ । ਅਗੋਂ ਯੂਨਾਨੀ ਲਿਪੀ ਦਾ ਨਿਕਾਸ ਸਾਮੀ ਲਿਪੀ ਵਿਚੋਂ ਹੋਇਆ ਹੈ । ਅੱਖਰਾਂ ਦੇ ਇਹ ਨਾਂ ਸਾਮੀ ਸ਼ਬਦਾਂ—ਅਲੇਫ, ਬੇਥ, ਗਿਲੇਲ ਤੇ ਦਾਮੇਥ ਦਾ ਹੀ ਵਿਵਾਂ ਰੂਪ ਹਨ ਤੇ ਸਾਮੀ ਵਿਚ ਇਨ੍ਹਾਂ ਸ਼ਬਦਾਂ ਦਾ ਕ੍ਰਮਵਾਰ ਅਰਥ ਬੈਲ, ਮਕਾਨ, ਉਠ ਅਤੇ ਕਨਾਤ ਦਾ ਦਰਵਾਜ਼ਾ ਹੈ । ਇਨ ਤੋਂ ਸਾਥਤ ਇਹ ਹੁੰਦਾ ਹੈ ਕਿ ਚਿਤ੍ਰ-ਲਿਪੀ ਦੇ ਸਮੇਂ ਇਨ੍ਹਾਂ ਚੀਜ਼ਾਂ ਦੇ ਚਿਤ੍ਰਾਂ ਤੋਂ ਖਾਸ ਭਾਵ ਲਿਆ ਜਾਂਦਾ ਸੀ ਤੇ ਫਿਰ ਇਨ੍ਹਾਂ ਦੇ ਹੀ ਭਾਵ-ਲਿਪੀ ਵਿਚ ਚਿਤ੍ਰ-ਸੰਕੇਤ ਬਣ ਗਏ । ਹੌਲੀ ਹੌਲੀ ਇਹੋ ਚਿਤ੍ਰ-ਸੰਕੇਤ ਹੋਣੇ ਵੱਲ ਅੱਖਰਾਂ ਦਾ ਰੂਪ ਧਾਰਨ ਕਰ ਗਏ । ਇਨ੍ਹਾਂ ਅੱਖਰਾਂ ਦੇ ਪੁਰਾਣੇ ਰੂਪ ਵੀ ਇਸ ਗੱਲ ਦਾ ਪ੍ਰਮਾਣ ਹਨ ਕਿ ਉਨ੍ਹਾਂ ਦੀ ਸ਼ਕਲ ਪੁਰਾਣੇ ਸਮੇਂ ਵਿਚ ਇਨ੍ਹਾਂ ਚੀਜ਼ਾਂ ਦੇ ਨਾਲ ਮਿਲਦੀ-ਜੁਲਦੀ ਹੀ ਸੀ । ਜਿਵੇਂ ਇਨ੍ਹਾਂ ਸੰਕੇਤਾਂ ਵਿਚ ਸੰਖੇਪਤਾ ਆਂ ਗਈ ਤਿਵੇਂ ਹੌਲੀ ਹੌਲੀ ਅੱਖਰਾਂ ਦੇ ਨਾਂ ਵੀ ਨਿੱਕੇ ਰਹਿ ਗਏ । ਯੂਨਾਨੀ ਦਾ ਅਲਫਾ, ਬੇਟਾ, ਅੰਗਰੇਜ਼ੀ ਵਿਚ ਏ, ਬੀ, ਬਨਕੇ ਰਹੇ ਗਿਆ ਤੇ ਦੂਜੇ ਪਾਸੇ ਅਲਫ, ਬੇਥ, ਆਖਿਆ ਜਾਣ ਲੱਗਾ । ਅੰਗਰੇਜ਼ੀ ਦਾ ਲਿਪੀ ਵਾਚਕ ਸ਼ਬਦ ਅਲਫੈਟ (Alphabet) ਇਨ੍ਹਾਂ ਦੋਹਾਂ ਮੁਢਲੇ ਅੱਖਰਾਂ ਦੇ ਮੇਲ ਦਾ ਹੀ ਸਿੱਟਾ ਹੈ ।

ਭਾਰਤ ਦੀਆਂ ਲਿਪੀਆਂ ਦੇ ਅੱਖਰਾਂ ਦਾ ਵਿਕਾਸ ਵੀ ਇਸੇ ਤਰ੍ਹਾਂ ਦੇ ਸੰਕੇਤ-ਚਿਤ੍ਰਾਂ ਤੋਂ ਹੋਇਆ । ਸਾਡੇ ਤਕ ਪਹੁੰਚਦੇ ਹੁਣ ਤਾਂ ਇਨ੍ਹਾਂ ਦੇ ਨਾਂ ਵੀ ਸੰਖਿਤ ਜੋਹੇ ਰਹਿ ਗਏ ਹਨ, ਇਸ ਲਈ ਅਸੀਂ ਬਿਉਰੋਵਾਰ ਇਸ ਗੱਲ ਦਾ ਲੇਖ ਲਾਉਣੇ ਅਸਮਰੰਥ ਹਾਂ ਕਿ ਕਿਨ੍ਹਾਂ ਚੀਜ਼ਾਂ ਦੇ ਚਿਤ੍ਰਾਂ ਤੋਂ ਇਨ੍ਹਾਂ ਅੱਖਰਾਂ ਦੇ ਆਕਾਰ ਬਣੇ ਤੇ ਕੀ ਕੀ ਉਨ੍ਹਾਂ ਦੇ ਪੁਰਾਣੇ ਨਾਂ ਸਨ । ਹਾਂ, ਇਹ ਗੱਲ ਤਾਂ ਭਲੀ ਭਾਂਤ ਸਿੱਧ ਹੈ ਕਿ ਲੀਕਾ ਖਿਚਣ ਦੇ ਕਿੱਤੇ ਤੋਂ ਹੀ ਹਚਾਰਾਂ ਵਰਿਆਂ ਵਿਚ ਹੌਲੀ ਹੌਲੀ ਲਿਪੀਆਂ ਯਾਂ ਵਰਣਮਾਲਾ ਦਾ ਵਿਕਾਸ ਹੋਇਆ । ਅੰਦਰਾਂ ਹੈ ਅੱਜ ਤੋਂ ਚਾਰ ਹਜ਼ਾਰ ਵਰ੍ਹੇ ਪਹਿਲਾਂ ਇਨ੍ਹਾਂ ਲਿਪੀਆਂ ਦਾ ਜਨਮ ਨਹੀਂ ਸੀ ਹੋਇਆ, ਗੰਢ ਲਿਪੀ, ਚਿਤ੍ਰ-ਲਿਪੀ, ਭਾਵ-ਲਿਪੀ ਯਾਂ ਅਜੇਹੇ ਕਿਸੇ ਹੋਰ ਸਾਧਨ ਰਾਹੀਂ ਹੀ ਮਨੁਖ ਆਪਣਾ ਗੁਜ਼ਾਰਾ ਤੋਰਦਾ ਚਲਿਆ ਆ ਰਿਹਾ ਸੀ ।

ਸੰਸਾਰ ਦੀਆਂ ਲਿਪੀਆਂ

ਪ੍ਰੇਸ਼ਨ ਦੀ ਮਤ ਹੈ ਕਿ ਮਿਸਰੀ, ਯੂਨਾਨੀ, ਫਿਨੀਸੀ, ਐਸ਼ਿਆਈ ਤੇ ਸਾਮੀ ਆਦਿ ਸਭੇ ਲਿਪੀਆਂ ਕੁ-ਮੱਧ ਸਾਹਿਰ ਦੇ ਆਸਪਾਸ ਰਹਿਣ ਵਾਲੇ ਵਧਾਰੀਆਂ ਤੋਂ ਚਲੀਆਂ, ਹੋਰ ਪੱਛਮੀ ਵਿਦਵਾਨ ਇਸ ਗਲ ਨਾਲ ਸੰਮਤੀ ਨਹੀਂ ਰਖਦੇ । ਆਮ ਪ੍ਰਮਾਣੀਕ ਮਤ ਇਹ ਹੈ ਕਿ ਫਿਨੀਸੀਅਨ ਲੋਕ ਜੋ ਕਿ ਰੂਮ ਸਾਹਿਰ ਦੇ ਕੰਢੇ ਐਸ਼ਿਆਈ ਕੌਚਕ ਦੇ ਵਾਸੀ ਸਨ, ਪੁਰਾਣੇ ਸੰਦਾਗਰ ਸਨ ਤੇ ਇਨ੍ਹਾਂ ਦਾ ਦੇਸ਼ਾਂ ਵਿਦੇਸ਼ਾਂ ਨਾਲ ਵਧਾਰ ਚਲਦਾ ਸੀ । ਇਨ੍ਹਾਂ ਨੇ ਹੀ ਵਧਾਰੀ ਲੋੜੀਂ ਲਈ (950 ਈ. ਪੂ.) ਲਿਖਤ ਪੜ੍ਹਤ ਦਾ ਕੰਮ ਤੋਰਿਆ ਤੇ ਤਮਾਮ ਲਿਪੀਆਂ ਇਨ੍ਹਾਂ ਤੋਂ ਹੀ ਪ੍ਰਚਲਤ ਹੋਈਆਂ । ਕਈਆਂ ਦੇ ਖਿਆਲ ਵਿਚ ਇਹ ਲੋਕ ਸਾਮੀ ਠਸਲ ਦੇ ਸਨ, ਕਈ ਇਨ੍ਹਾਂ ਨੂੰ 'ਹਾਸੀ' ਨਸਲ ਦੇ ਦਸਦੇ ਹਨ ।

ਸਾਮੀ ਲਿਪੀ ਦੀਆਂ ਤਿੰਨ ਵੱਡੀਆਂ ਸ਼ਾਖਾਂ ਮੌਜੀਆਂ ਜਾਂਦੀਆਂ ਹਨ—ਉਤਰੀ ਸਾਮੀ,

ਅਰਥਾਤ ਫਿਨੀਕੀ, ਅਰਾਮੀ ਤੇ ਸਾਬੀ ਜਾਂ ਦੱਖਣੀ ਸਾਮੀ ਫਿਨੀਕੀ ਤੋਂ ਯੂਨਾਨੀ ਤੇ ਅਗੋਂ ਹੋਰ ਯੂਰਪੀਨ ਲਿਪੀਆਂ ਉਪਜੀਆਂ। ਅਰਾਮੀ ਤੋਂ ਇਬਰਾਨੀ, ਅਰਬੀ ਸੀਰੀਅਨ ਲਿਪੀ ਜੰਮੀ ਅਤੇ ਸਾਬੀ ਜਾਂ ਦੱਖਣੀ ਸਾਮੀ ਤੋਂ ਬ੍ਰਾਹਮੀ ਤੇ ਅਗੋਂ ਬਾਕੀ ਭਾਰਤੀ ਲਿਪੀਆਂ ਦਾ ਨਿਕਾਸ ਹੋਇਆ। ਦੱਸਿਆ ਜਾਂਦਾ ਹੈ ਕਿ ਅਰਬ ਦੀ ਸਾਬੀ ਕੰਮ ਮਸ਼ਹੂਰ ਵਪਾਰੀ ਕੰਮ ਸੀ ਜੋ ਹਿੰਦ ਦੇ ਪੱਛਮੀ ਕੰਡਿਆਂ ਉੱਤੇ (850 ਈ. ਪੂ.) ਵਪਾਰ ਲਈ ਆਇਆ ਜਾਇਆ ਕਰਦੀ ਸੀ। ਟੇਲਰ ਦੇ ਕਥਨ ਅਨੁਸਾਰ ਇਨ੍ਹਾਂ ਲੋਕਾਂ ਹੀ ਦੱਖਣੀ ਸਾਮੀ ਲਿਪੀ ਹਿੰਦ ਲਿਆਂਦੀ, ਜਿਸ ਤੋਂ ਬ੍ਰਾਹਮੀ ਦਾ ਜਨਮ ਹੋਇਆ ਪਰੰਤੂ ਸਾਰੇ ਭਾਰਤੀ ਵਿਦਵਾਨ ਇਸ ਮਤ ਨੂੰ ਪ੍ਰਵਾਨ ਨਹੀਂ ਕਰਦੇ।*

ਇਸ ਮੂਲ ਸਾਮੀ ਲਿਪੀ ਦੇ, ਜੋ ਕਿ ਪੁਰਾਣੇ ਮਿਸਰ ਦੀ ਕਾਢ ਦਸੀ ਜਾਂਦੀ ਹੈ, ਕੁਲ 22 ਅੱਖਰ ਸਨ, ਇਨ੍ਹਾਂ ਵਿਚ ਹੀ ਵੱਖ ਵੱਖ ਦੇਸ਼ਾਂ ਵਾਲਿਆਂ ਅਤੇ ਪਣੀਆਂ ਧੁਨੀਆਂ ਅਨੁਸਾਰ ਵਾਪੇ ਘਾਟੇ ਕਰ ਕੇ ਆਪਣੀਆਂ ਵਰਣਮਾਲਾ ਬਣਾਈਆਂ। ਸੰਸਾਰ ਦੀਆਂ ਕੁਝ ਮੁਖੀ ਲਿਪੀਆਂ ਦੇ ਅੱਖਰਾਂ ਦਾ ਵੇਰਵਾ ਇਸ ਪ੍ਰਕਾਰ ਹੈ :—

1. ਫਨੀਕੀ—22	8. ਫਾਰਸੀ -- 32
2. ਇਬਰਾਨੀ—22	9. ਖਰੋਸ਼ਟੀ—20
3. ਸਾਬੀ—22	10. ਬ੍ਰਾਹਮੀ—22
4. ਆਰਾਮੀ—29	11. ਦੌਰ ਨਾਗਰੀ—42
5. ਅਰਬੀ—28	12. ਗੁਰਮੁਖੀ—35
6. ਯੂਨਾਨੀ—29	13. ਉਰਦੂ—36
7. ਰੋਮਨ ਪਹਿਲੇ 23 ਸਨ,	

15ਵੀਂ ਸਦੀ ਬਾਦ 26 ਚਲੇ।

ਜਿਸ ਮੌਤ ਦਾ ਅਸੀਂ ਉੱਤੇ ਚਿੱਕਰ ਕੀਤਾ ਹੈ ਕਿ ਸਾਰੀਆਂ ਲਿਪੀਆਂ ਦਾ ਨਿਕਾਸ ਇਕੋ ਉਤਰੀ ਸਾਮੀ ਲਿਪੀ-ਫਿਨੀਕੀ ਜਾਂ ਦੱਖਣੀ ਸਾਮੀ-ਸਾਬੀ ਲਿਪੀ ਤੋਂ ਹੀ ਹੋਇਆ, ਬਹੁਤਾ ਠੀਕ ਨਹੀਂ ਜਚਦਾ। ਜਿਸ ਤਰ੍ਹਾਂ ਬਾਂ ਬਾਂ ਮਨੁਖ ਦੀ ਸਮਾਜਕ ਲੋੜ ਨੇ ਬੋਲੀਆਂ ਉਪਜਾਈਆਂ, ਇਵੇਂ ਜਿਵੇਂ ਇਸੇ ਸਮਾਜਕ ਸਰਗਰਮੀ ਨੇ ਵੱਖ ਵੱਖ ਦੇਸ਼ਾਂ ਦੀਆਂ ਲੋੜਾਂ ਅਨੁਸਾਰ ਲਿਖਣ ਦੇ ਸਾਧਨ ਮੂਹਰੇ ਲਿਆਂਦੇ। ਕਿਸੇ ਸੱਜੇ ਤੋਂ ਖੱਬੇ ਨੂੰ ਲਿਖਾਈ ਕੀਤੀ, ਕਿਸੇ ਖੱਬੇ ਤੋਂ ਸੱਜੇ ਵਲ ਨੂੰ ਲਿਖਣਾ ਅੰਦਰਿਆ। ਸਾਮੀ ਲਿਪੀਆਂ ਸੱਜੇ ਤੋਂ ਖੱਬੇ ਨੂੰ ਚਲਦੀਆਂ ਹਨ ਤੇ ਯੋਗਪੀਨ ਅਤੇ ਭਾਰਤੀ ਲਿਪੀਆਂ ਦੀ ਚਾਲ ਖੱਬਿਓਂ ਸੱਜੇ ਨੂੰ ਹੈ। ਹਿੰਦ ਦੀਆਂ ਦੋ ਲਿਪੀਆਂ ਜ਼ਰੂਰ ਹਨ ਜੋ ਸਾਮੀ ਖਾਨਦਾਨ ਨਾਲ ਸਬੰਧਤ ਹੋਣ ਕਰਕੇ ਸੱਜਿਓਂ ਖੱਬੇ ਨੂੰ ਚਲਦੀਅਂ ਹਨ, ਉਹ ਹਨ ਖਰੋਸ਼ਟੀ ਤੇ ਉਰਦੂ। ਖਰੋਸ਼ਟੀ ਢਾਈ ਹਜ਼ਾਰ ਵਰ੍ਹੇ ਪੁਰਾਣੀ ਲਿਪੀ ਹੈ ਤੇ ਉਰਦੂ ਇਸ ਨਵੇਂ ਜਮਾਨੇ ਦੀ। ਇਸੇ ਤਰ੍ਹਾਂ ਕਈ ਲਿਪੀਆਂ ਉਤੇਂ ਹੇਠ ਨੂੰ ਚਲਦੀਆਂ ਹਨ। ਜੇ ਸਾਰੀਆਂ ਲਿਪੀਆਂ ਦਾ ਨਿਕਾਸ ਇਕੇ ਬਾਂ ਤੋਂ ਹੋਇਆ ਮੰਨਿਆ ਜਾਵੇ ਤਾਂ ਘੱਟ ਜੋਂ ਘੱਟ ਉਨ੍ਹਾਂ ਦੀ ਦਿਸ਼ਾ-ਚਾਲ ਵਿਚ ਤਾਂ ਸਮਾਨਤਾ ਹੋਣੀ ਚਾਹੀਦੀ ਸੀ। ਇਸੇ ਤਰ੍ਹਾਂ ਰੂਪ-ਭੇਦ ਤੇ ਅੱਖਰ-ਗਿਣਤੀ-ਭੇਦ ਵੀ ਇਸ ਗੱਲ ਨੂੰ ਜਾਹਰ ਕਰਦਾ ਹੈ ਕਿ ਬਿੰਨ ਭਿੰਨ ਮਨੁਖੀ ਸਮਾਜ ਨੇ ਆਪਣੀ ਬੁਣੀ ਤੇ ਲੋੜ ਅਨੁਸਾਰ ਇਨ੍ਹਾਂ ਦੀ ਰੂਪ ਰੇਖਾ ਉਲੋਕੀ। ਚੀਨ ਵਰਗੇ ਦੇਸ਼ ਦੀ ਲਿਪੀ ਇਕ ਪੜਾਉ ਪਿਛੇ ਹੀ ਖੜ੍ਹੇ ਗਈ।

*ਹਿੰਦੀ ਵਿਸ਼ਵ ਭਾਰਤੀ, ਭਾਗ ਪਹਿਲਾ ਪੰਨਾ 347-49

*ਪੰਜਾਬੀ ਦੁਨੀਆਂ, ਪਾਟਿਆਲਾ ਮਾਰਚ 53 (ਪ੍ਰ. ਜੋਗਿੰਦਰ ਸਿੰਘ)

ਜੇ ਫਿਨੀਸ਼ੀ ਲਿਪੀ ਤੋਂ ਹੀ ਸਾਰੇ ਦੇਸ਼ ਪ੍ਰਭਾਵਤ ਹੋ ਕੇ ਲਿਪੀਆਂ ਰਚਦੇ ਤਾਂ ਇਤਨਾ ਵੱਡਾ ਅੰਤਰ ਨਹੀਂ ਸੀ ਪੈ ਸਕਦਾ। ਨਾਲੇ ਆਵਾਜਾਈ ਦੇ ਸਾਧਨ ਬੜੇ ਸਾਧਾਰਣ ਤੇ ਅਧੂਰੇ ਹੋਣ ਕਾਰਨ ਕਿਸੇ ਵੀ ਚੀਜ਼ ਦਾ ਉਸ ਸਮੇਂ ਸੰਸਾਰ-ਵਿਆਪੀ ਹੋ ਜਾਣਾ ਸੰਭਵ ਨਹੀਂ ਸੀ। ਹਾਂ, ਇਹ ਗੱਲ ਮੌਨਣੇਂ ਦਰੋਗ ਨਹੀਂ ਕਿ ਯੂਰਪ ਦੀਆਂ ਯੂਨਾਨੀ ਤੇ ਰੋਮਨ ਆਦਿ ਲਿਪੀਆਂ ਫਿਨੀਕੀ ਲਿਪੀ ਤੋਂ ਹੀ ਵਿਗਸੀਆਂ। ਰਾਜ਼ਬਲ ਦੇ ਸਦਕੇ ਰੋਮਨ ਲਿਪੀ ਤਾਂ ਯੂਰਪ ਤੇ ਅਮਰੀਕਾ ਤੋਂ ਇਲਾਵਾ ਹਿੰਦ ਚੀਨੀ, ਸਿਆਮ, ਇੰਡੋਨੇਸ਼ੀਆ, ਬਰੁਮਾ, ਲੰਕਾ, ਫਿਲਪਾਇਨ ਆਦਿ ਵਿਚ ਵੀ ਵਰਤੀ ਜਾ ਰਹੀ ਹੈ। ਟਰਕੀ ਵਿਚ ਕਮਾਲ ਪਾਸ਼ਾ ਨੇ ਅਰਬੀ ਦੀ ਥਾਂ ਰੋਮਨ ਤੋਂ ਹੀ ਸੋਧ ਕੇ 27 ਅੱਖਰਾਂ ਦੀ ਨਵੀਂ ਤੁਰਕੀ ਲਿਪੀ ਚਾਲੂ ਕੀਤੀ। ਅਜ ਰੋਮਨ ਲਿਪੀ ਦਾ ਥਾਂ ਥਾਂ ਬੋਲਬਾਲਾ ਹੈ, ਉਸ ਦੀ ਵੰਡਿਆਈ ਨੂੰ ਹੋਰ ਕੋਈ ਲਿਪੀ ਨਹੀਂ ਪਰੁੰਚਦੀ, ਜਿਵੇਂ ਅੰਗਰੇਜ਼ੀ ਭਾਸ਼ਾ ਨੂੰ।

ਵਿਆਪਕਤਾ ਦੇ ਲਿਹਾਜ਼ ਨਾਲ ਰੋਮਨ ਤੋਂ ਉਤਰ ਕੇ ਸਾਮੀ ਖਾਨਦਾਨ ਦੀਆਂ ਲਿਪੀਆਂ ਹਨ। ਇਨ੍ਹਾਂ ਵਿਚੋਂ ਅਰਾਮੀ, ਅਰਬੀ, ਈਰਾਨੀ ਆਦਿ ਸ਼ਿਰੋਮਣੀ ਹਨ। ਅਰਾਮੀ, ਸੀਰੀਆਂ (ਸੈਸੋਪੁਰਾਮੀਆ) ਦੀ ਲਿਪੀ ਸੀ। ਈਰਾਨ ਵਿਚ ਪਹਿਲਾਂ ਕੀਲਾਖਰ (Cuneiform) ਦੀ ਵਰਤੋਂ ਸੀ। ਯੂਨਾਨੀ ਵਿਸ਼ਾਈ ਸਿਕੰਦਰ ਦੇ ਹਮਲੇ ਤੋਂ (੩੨੪ ਈ. ਪੂ.) ਬਾਦ ਉਥੇ ਅਰਾਮੀ ਲਿਪੀ ਚਲੀ। ਫਿਰ ਪਹਿਲਾਵੀ ਦੀ ਵਰਤੋਂ ਵੀ ਹੁੰਦੀ ਰਹੀ। ਸਤਵੀਂ ਸਦੀ ਵਿਚ ਜਦੋਂ ਅਰਬੀਆਂ ਈਰਾਨ ਕਾਬੂ ਕੀਤੇ ਤਾਂ ਉਥੇ ਪਹਿਲਾਵੀ ਦੇ 24 ਅੱਖਰਾਂ ਵਿਚ ਅਰਬੀ ਦੇ ਅੱਠ ਅੱਖਰ (ਉਰਦੂ ਨਾਂ-ਸੇ, ਹੋ, ਸੁਆਦ, ਜੁਆਦ, ਤੋਏਂ, ਜੋਏਂ, ਐਨ ਤੇ ਕਾਫ) ਹੋਰ ਸਾਮਲ ਕਰਕੇ ਕੁਲ 32 ਵਾਰਸੀ ਅੱਖਰ ਬਣਾ ਲਏ ਗਏ।

ਇਸ ਵਾਰਸੀ ਲਿਪੀ ਵਿਚ ਉਰਦੂ ਲਿਖਤ ਚਾਲੂ ਹੋਣ ਸਮੇਂ ਟੇ, ਤੇ, ਡਾਲ ਆਦਿ ਹੋਰ ਵਧਾਏ ਗਏ ਕਿਉਂਕਿ ਇਹ ਅਵਾਜ਼ਾਂ ਹੀ ਵਾਰਸੀ ਵਿਚ ਨਹੀਂ ਸਨ। ਇਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਕਿਵੇਂ ਇਕ ਲਿਪੀ ਆਪਣੇ ਮਜ਼ਬੀ, ਤਹਿਜ਼ੀਬੀ ਯਾਂ ਰਾਜਸੀ ਚੋਰ ਦੇ ਆਸਰੇ ਬਿਗਾਨੇ ਪਰਿਵਾਰ ਦੀਆਂ ਬੋਲੀਆਂ ਨੂੰ ਵੀ ਆਪਣੀ ਝੋਲੀ ਪਾਈ ਜਾਂਦੀ ਹੈ। ਵਾਰਸੀ ਯਾ ਉਰਦੂ ਹਿੰਦੁਸਤਾਨੀ ਆਰੀਆ ਘਰਾਣੇ ਦੀਆਂ ਬੋਲੀਆਂ ਹਨ ਪਰ ਇਨ੍ਹਾਂ ਦਾ ਲਿਖਾਸ (ਲਿਪੀ) ਸਾਮੀ ਖਾਨਦਾਨ ਵਾਲਾ ਹੈ। ਇਸ ਲਿਖਾਸ ਨੇ ਇਨ੍ਹਾਂ ਨੂੰ ਇਤਨਾ ਪ੍ਰਭਾਵਤ ਕੀਤਾ ਹੈ ਕਿ ਵਾਰਸੀ ਵਿਚ 70 ਵੀ ਸਦੀ ਅਰਬੀ ਸ਼ਬਦ ਆ ਧਸੇ। ਇਹੋ ਹੁਲ ਉਰਦੂ ਦਾ ਹੈ, ਇਸ ਵਿਚ 50 ਵੀ ਸਦੀ ਅਰਬੀ ਸ਼ਬਦਾਵਲੀ ਦਾ ਚੋਰ ਹੈ, ਵੇਸੇ ਇਹ ਜ਼ਬਾਨ ਹਿੰਦੁਸਤਾਨ ਦੀ ਹੈ। ਇਸ ਇਕੇ ਮਿਸਾਲ ਤੋਂ ਇਹ ਲੱਖਣ ਲਾਉਣਾ ਔਖਾ ਨਹੀਂ ਕਿ ਕਿਵੇਂ ਇਕ ਲਿਪੀ ਦੂਜੇ ਬੰਸ ਦੀ ਬੋਲੀ ਉਤੇ ਭਾਗੂ ਹੋ ਕੇ ਉਸ ਦੀ ਕਾਇਆ ਪਲਟ ਛਡਦੀ ਹੈ। ਇਸ ਅਰਬੀ ਵਾਰਸੀ ਲਿਪੀ ਦੇ ਪਿਛੇ ਭਾਵੇਂ ਮਜ਼ਬੀ ਪ੍ਰਭਾਵ ਦਾ ਬਹੁਤ ਹੱਥ ਹੈ ਪਰ ਇਹ ਗੱਲ ਤਾਂ ਮੌਨਣੀ ਪਵੇਗੀ ਕਿ ਲਿਪੀ ਨੇ ਵੀ ਕਾਫੀ ਪਾਰਟ ਅਦਾ ਕੀਤਾ ਹੈ। ਰਾਜਸੀ ਪ੍ਰਭਾਵ ਸਦਕੇ ਜਗਤ ਉਤੇ ਛਾਈ ਰੋਮਨ ਲਿਪੀ ਦਾ ਅਸੀਂ ਜਿਕਰ ਕਰ ਹੀ ਚੁਕੇ ਹਾਂ।

ਤੀਜੀ ਥਾਂ ਬ੍ਰਹਮੀ ਖਾਨਦਾਨ ਦੀਆਂ ਲਿਪੀਆਂ ਹਨ, ਜੋ ਰਿਸ਼ੀਆਂ ਭਗਤਾਂ ਦੇ ਦੇਸ਼ ਹਿੰਦੁਸਤਾਨ ਵਿਚ ਅੰਡੇ ਅੰਡ ਰੂਪਾਂ ਅੰਦਰ ਵਿਗਸੀਆਂ ਮਿਲਦੀਆਂ ਹਨ। ਨ ਹਿੰਦੁਸਤਾਨੀ ਘਰੋਂ ਬਾਹਰ ਨਿਕਲੇ ਕਿਉਂਕਿ ਬਹੁਮਣੀ ਸ਼ਾਸਤਰੀ ਅਨੁਸਾਰ ਸਮੁੰਦਰ ਪਾਰ ਜਾਣਾ ਪਾਪ ਸੀ ਅਤੇ ਨ ਹੀ ਇਨ੍ਹਾਂ ਕੋਈ ਗੁਆਂਢੀ ਦੇਸ਼ਾਂ ਵਿਚ ਹੀ ਕੋਈ ਸਿੱਕਾ ਮਾਰਿਆ। ਇਸ ਲਈ ਬ੍ਰਹਮੀ ਲਿਪੀ

ਯਾ ਇਸ ਦੀਆਂ ਹੀਆਂ ਦਾ ਕੋਈ ਬਹੁਤਾ ਲੰਮਾ ਚੌੜਾ ਦੂਰ ਦੁਰਾਡੇ ਪ੍ਰਭਾਵ ਨਹੀਂ ਮਿਲਦਾ। ਹਾਂ, ਲੰਬਾ, ਬਰਮਾ ਤੇ ਲਾਗੇ ਦੇ ਕੁਛ ਹੋਰ ਨਿੱਕੇ ਮੌਟੇ ਟਾਪੂਆਂ ਵਿਚ ਕੁਝ ਅਸਰ ਦਸਿਆ ਜਾਂਦਾ ਹੈ ਪਰ ਇਹ ਕੋਈ ਅਜੇਹਾ ਵਰਨਣ ਯੋਗ ਕਿੱਸਾ ਨਹੀਂ ਕਿ ਸਾਡੀ ਭਾਰਤੀ ਲਿੱਪੀ ਨੇ ਕਿਸੇ ਦੂਜੇ ਦੇਸ਼ ਦੀ ਲਿੱਪੀ ਜਾ ਬੋਲੀ ਦਾ ਢਾਂਚਾ ਹੀ ਬਦਲ ਦਿੱਤਾ ਹੋਵੇ। ਹਾਂ, ਇਕ ਗੱਲ ਜ਼ਰੂਰ ਹੈ ਕਿ ਇਨ੍ਹਾਂ ਸ਼ਾਂਤੀ-ਪਸੰਦ ਲੋਕਾਂ ਨੇ ਦਿਮਾਗੀ ਤਰੱਕੀ ਖੂਬ ਕੀਤੀ ਤੇ ਇਸ ਦਿਮਾਗੀ ਤਰੱਕੀ ਦਾ ਸਰੂਪ ਇਨ੍ਹਾਂ ਦੀਆਂ ਬਣਾਈਆਂ ਸੁਚੱਜੀਆਂ ਵਿਗਿਆਨਕ ਲਿੱਪੀਆਂ ਵਿੱਚੋਂ ਵੀ ਮਿਲਦਾ ਹੈ।

ਹਿੰਦੁਸਤਾਨੀ ਲਿੱਪੀਆਂ

ਹਿੰਦੁਸਤਾਨ ਵਿਚ ਲਿਖਣ ਦੇ ਸਾਧਨ ਯਾ ਲਿੱਪੀ ਦਾ ਹੁਨਰ ਕਦੋਂ ਪ੍ਰਚਲਤ ਹੋਇਆ, ਇਸ ਬਾਰੇ ਨਿਸਚਿਤ ਮਿਤੀ ਤਾਂ ਕੋਈ ਨਹੀਂ ਦੱਸੀ ਜਾ ਸਕਦੀ ਪਰ ਇਹ ਗੱਲ ਪ੍ਰਤੱਖ ਹੈ ਕਿ ਭਾਰਤ-ਵਾਸੀ ਤਿੰਨ ਹਜ਼ਾਰ ਵਰ੍ਹੇ ਤੋਂ ਲਿਖਣ ਵਿਚ ਜ਼ਰੂਰ ਮਾਹਰ ਚਲੇ ਆ ਰਹੇ ਹਨ। ਵਿਦਵਾਨਾਂ ਦਾ ਅਨੁਮਾਨ ਹੈ ਕਿ ਵੇਦਕ ਰਚਨਾ 2500 ਈ. ਪੂਰਬ ਤੋਂ 1200 ਈ. ਪੂਰਬ ਤਕ ਹੁੰਦੀ ਰਹੀ ਤੇ ਫਿਰ ਇਨ੍ਹਾਂ ਨੂੰ ਵੇਦ ਵਿਆਸ ਨੇ ਲਿੱਪੀ-ਬੱਧ ਕਰਕੇ ਸੰਹਤਾ ਯਾ ਗੰਬੂਜ ਰੂਪ ਵਿਚ ਸੰਪਾਦਨ ਕੀਤਾ। ਪ੍ਰਾਚੀਨਤਾ ਵਿਚ ਵੇਦਕ ਰਚਨਾ ਨਾਲ ਸੰਸਾਰ ਦਾ ਕੋਈ ਵੀ ਸਾਹਿਤ ਟਾਕਰਾ ਨਹੀਂ ਲੈ ਸਕਦਾ। ਇਹ ਇਸ ਗੱਲ ਦਾ ਪੱਕਾ ਸਥਾਤ ਹੈ ਕਿ ਈਸਵੀ ਸਦੀ ਤੋਂ ਇਕ ਹਜ਼ਾਰ ਵਰ੍ਹੇ ਪਹਿਲੇ ਵੇਦਕ ਸਾਹਿਤ ਨੂੰ ਕਲਮਬੰਦ ਕਰਨ ਵਾਲੇ ਲੋਕ ਲਿੱਪੀ ਦੇ ਹੁਨਰ ਵਿਚ ਚੰਗੀ ਤਰ੍ਹਾਂ ਮਾਹਰ ਸਨ। ਵੇਦ ਸੰਪਾਦਿਤ ਨਹੀਂ ਸੀ ਹੋ ਸਕਦੇ ਜੇ ਲਿੱਪੀ ਨਾ ਹੁੰਦੀ। ਫਿਰ ਇਹ ਉਪਨਿਸ਼ਧ ਵਿਚ ਵੀ 'ਅਖਫਰ' ਸ਼ਬਦ ਵਰਤਿਆ ਮਿਲਦਾ ਹੈ। ਪਾਣਿਨੀ (500 ਈ. ਪੂ.) ਜਿਸ ਦਾ ਸਮਾਂ ਕਈ ਵਿਦਵਾਨ ਮਾਂ ਬੁਧ ਤੋਂ ਵੀ ਪਹਿਲਾਂ ਮੰਨਦੇ ਹਨ, ਉਸ ਨੇ ਵੀ ਆਪਣੀ ਵਿਆਕਰਣ 'ਅਸਟਾਧਿਆਈ' ਵਿਚ 'ਲਿਬਿ' (ਲਿੱਪੀ) ਤੇ ਲਿਪਿਕਰ (ਲੇਖਕ) ਲਵਜ ਵਰਤੇ ਹਨ। ਨਾਲੋਂ ਅਜੇਹੀਆਂ ਨੇਮ-ਬੱਧ ਭਾਵ-ਪੂਰਤ ਗੁਟ ਰਚਨਾਵਾਂ ਜਿਨ੍ਹਾਂ ਵਿਚ ਕਈਆਂ ਦਾ ਬੰਡਨ ਮੰਡਨ ਕਰਨਾ ਹੋਵੇ, ਕਈ ਜ਼ਬਾਨੀ ਕੇਠ-ਸਾਹਿਤ ਦੇ ਆਧਾਰ ਤੇ ਨਹੀਂ ਰਚੀਆਂ ਜਾਂਦੀਆਂ, ਲਿਖਤੀ ਸਾਹਿਤ ਦੀ ਮੌਜੂਦਗੀ ਵਿਚ ਹੀ ਅਜੇਹਾ ਹੋਣਾ ਸੰਭਵ ਸੀ।

ਬੋਧੀ ਗੰਬੂਜਾਂ ਵਿਚ ਬੋਧੀ ਸਾਧੂਆਂ ਲਈ 'ਅਖਫਰਿਕਾ' ਖੇਡ ਖੇਡਣੀ ਮਨੁਹਾ ਕੀਤੀ ਗਈ ਹੈ। ਇਸ ਖੇਡ ਵਿੱਚ ਆਪਣੀ ਪਿੱਠ ਉੱਤੇ ਲਿਖਿਆ ਅੱਖਰ ਪੜ੍ਹਨਾ ਪੈਂਦਾ ਸੀ।

ਸ਼ਕੰਦਰ ਦੇ ਹਮਲੇ ਨਾਲ ਆਇਆ (325 ਈ. ਪੂਰਬ) ਯੂਨਾਨੀ ਸੈਨਾਪਤੀ ਨਿਆਰਕਸ ਲਿਖਦਾ ਹੈ ਕਿ ਹਿੰਦੁਸਤਾਨ ਅੰਦਰ ਲਿਖਣ ਲਈ ਡਾਢਾ ਬਰੀਕ ਕਪੜਾ ਵਰਤਿਆ ਜਾਂਦਾ ਹੈ।

ਚੰਦਰਗੁਪਤ ਦੇ ਦਰਬਾਰ ਵਿਚ ਸੀਰੀਆ ਦੇ ਬਾਦਸ਼ਾਹ ਦਾ ਆਇਆ ਰਾਜਦੂਤ ਮੈਗਸਥਨੀਜ (306 ਈ. ਪੂ.) ਲਿਖਦਾ ਹੈ ਕਿ ਸੜਕਾਂ ਉੱਤੇ ਦਸ ਦਸ ਸਟੇਡੀਏ (ਇਕ ਮਾਪ) ਉੱਤੇ ਪੱਥਰ ਲਗੇ ਹੋਏ ਹਨ, ਜਿਨ੍ਹਾਂ ਤੋਂ ਸਰਾਵਾਂ ਦੀ ਦੂਰੀ ਦਾ ਪਤਾ ਲਗਦਾ ਹੈ।

ਜੈਨੀਆਂ ਦੀ ਪੁਰਾਣੀ ਕਿਤਾਬ 'ਪਨਵਣ ਸੂਤ੍ਰ' ਵਿਚ 18 ਲਿੱਪੀਆਂ ਦੇ ਨਾਂ ਦਿਤੇ ਗਏ ਹਨ। ਇਸ ਤਰ੍ਹਾਂ 'ਲਲਿਤ ਵਿਸਤਰ' ਨਾਮੀ ਸੰਸਕ੍ਰਿਤ ਪੁਸਤਕ, ਜਿਸ ਵਿਚ ਮ: ਬੁਧ ਜੀ ਦਾ ਜੀਵਨ ਹੈ, ਬ੍ਰਾਹਮੀ, ਖੱਡੋਟੀ, ਨਾਗ ਲਿੱਪੀ, ਯੱਖ ਲਿੱਪੀ, ਗੰਧਰਵ ਲਿੱਪੀ, ਅਸੂਰ, ਹੂਣ ਤੇ ਖਸ ਆਦਿ 64 ਲਿੱਪੀਆਂ ਦਾ ਚਿਕਰ ਕੀਤਾ ਗਿਆ ਹੈ। ਇਸ ਪੁਸਤਕ ਦਾ ਸਹੀ ਰਚਨਾ ਕਾਲ ਨਹੀਂ ਮਿਲਿਆ, 308 ਈ ਵਿਚ ਇਸ ਦਾ ਚੀਨੀ ਉਲਥਾ ਹੋਇਆ ਸੀ। 668 ਈ. ਵਿਚ

ਬਣੇ ਚੀਨੀ ਕੋਸ਼ 'ਫਾ ਯੁਅਨ ਚੁਲਿਨ' ਵਿਚ ਵੀ 'ਲਲਿਤ ਵਿਸਤਰ' ਵਾਲੀ ਲਿਪੀ-ਸੂਚੀ ਮਿਲਦੀ ਹੈ ।*

ਬ੍ਰਹਮੀ ਤੇ ਖਰੋਸਠੀ ਹਿੰਦ ਦੀਆਂ ਦੋ ਪ੍ਰਣਾਨ ਲਿਪੀਆਂ ਸਨ। 250 ਈ. ਪੂਰਬ ਦੇ ਮਹਾਰਾਜਾ ਅਸੋਕ ਦੇ ਲਿਖਾਏ ਸ਼ਿਲਾਲੇਖ ਆਮ ਮਿਲਦੇ ਹਨ ਜੋ ਕਿ ਜਿਆਦਾਤਰ ਬ੍ਰਹਮੀ ਲਿਪੀ ਵਿਚ ਹਨ ਤੇ ਦੋ ਲੇਖ ਖਰੋਸਠੀ ਵਿਚ ਹਨ ਜੋ ਕਿ ਸ਼ਹਿਰਾਂ ਜਾਂ ਗੜ੍ਹਾਂ ਤੋਂ ਮਾਨ ਸੇਹਰਾ ਤੋਂ ਮਿਲੇ ਹਨ। ਖਰੋਸਠੀ ਲਿਪੀ ਦਾ ਹਿੰਦ ਵਿਚ ਈਰਾਨੀ ਹਮਲੇ ਸਮੇਂ (558 ਈ. ਪੂ.) ਮੁਢ ਬੱਡਾ, ਇਹ ਅਗਾਮੀ ਲਿਪੀ ਤੋਂ ਨਿਕਲੀ ਸੀ, ਇਸੇ ਦਾ ਪ੍ਰਭਾਵ ਪੱਛਮੀ ਪੰਜਾਬ, ਸਰਹੋਦੀ ਸੂਬਾ, ਅੰਧਗਾਨਾ ਤਾਂਨ ਤੇ ਚੀਨੀ ਤੁਰਕਸਤਾਨ ਤਕ ਰਿਹਾ। ਇਸ ਦੇ ਲੇਖ ਤੀਜੀ ਈਸਵੀ ਸਦੀ ਤਕ ਦੇ ਮਿਲੇ ਹਨ, ਇਸ ਪਿਛੋਂ ਇਹ ਉਕਾ ਗੁੰਮ ਹੀ ਹੋ ਗਈ। ਦਰਅਸ਼ਲ ਇਹ ਬਿਚੇਸ਼ੀ ਰਾਜ ਨਾਲ ਆਈ ਸੀ ਤੇ ਜਦੋਂ ਇਸ ਦੀ ਪੁੱਛ-ਗਿਛ ਹੀ ਨਾ ਰਹੀ, ਮਰ ਮਿਟ ਗਈ।*

ਸ਼ਾਇਦ ਇਸ ਸੁਰਗਵਾਸੀ ਬਾਅਕ ਲਿਪੀ ਦਾ ਕੋਈ ਬਹੁ-ਬਿੱਤਾ ਹੀ ਨ ਮਿਲਦਾ ਜੇ ਪ੍ਰਿੰਸਪ, ਨੌਰਸ ਤੇ ਕਨਿੰਘਮ ਜੇਹੇ ਪੱਛਮੀ ਵਿਦਵਾਨ ਇਸ ਲਈ ਅਨੁਭਕ ਜਤਨ ਨ ਕਰਦੇ। ਰੱਬ-ਸਬਹੀਂ ਯੂਨਾਨੀ ਤੇ ਕੁਸ਼ਾਨ-ਬੰਸੀ ਰਾਜ ਸਮੇਂ ਦੇ ਕੁਝ ਅਜੇਹੇ ਸਿੱਕੇ ਮਿਲ ਗਏ, ਜਿਨ੍ਹਾਂ ਉਤੇ ਯੂਨਾਨੀ ਤੇ ਖਰੋਸਠੀ ਲਿਪੀਆਂ ਵਿਚ ਵਿਸ਼ੇਸ਼ਟਾਂ ਸਣੇ ਰਾਜਿਆਂ ਦੇ ਨਾਂ ਲਿਖੇ ਹੋਏ ਸਨ। ਯੂਨਾਨੀ ਲਿਖਤ ਪੜ੍ਹਨ ਨਾਲ ਇਹ ਵੀ ਪੜ੍ਹੀ ਗਈ ਤੇ ਵਿਦਵਾਨਾਂ ਇਸ ਦੀ ਪੂਰੀ ਵਰਣਮਾਲਾ ਖੋਜ ਲਈ। ਪਰੰਤੂ ਜੇਹਾ ਕਿ ਅਸਾਂ ਪਹਿਲੇ ਕਿਹਾ ਹੈ, ਇਹ ਬਿਚੇਸ਼ੀ ਰਾਜ ਦੀ ਪੈਦਾਵਾਰ ਸੀ, ਬ੍ਰਹਮੀ ਜੇਹੀ ਪੂਰਨ ਲਿਪੀ ਦੇ ਸਾਹਮਣੇ ਇਸ ਦੀ ਬਹੁਤਾ ਚਿਰ ਦਾਲ ਨਹੀਂ ਸੀ ਗਲ ਸਕਦੀ। ਉਸ ਸਮੇਂ ਸ਼ਾਇਦ ਦੇਸੀ ਲਿਪੀ (ਬ੍ਰਹਮੀ) ਦੇ ਹਾਮੀਆਂ ਇਸ ਦਾ ਨਾਂ ਵੀ ਚੰਦਰਾ ਜੇਹਾ ਰਖ ਕੇ ਇਸ ਨਾਲ ਘਿਰਣਾ ਦਾ ਮੁਦ ਬੰਨਿਆ। ਖਰੋਸਠ ਦਾ ਅਰਥ ਖੋਤਾ, ਉਠ ਜਾਂ ਬੋਤੇ ਦਾ ਬੁਲ੍ਹ ਹੈ। ਕਈ ਇਸ ਦੇ ਮੌਦ੍ਦੀ ਦਾ ਨਾਂ 'ਖਰੋਸਠ' ਦਸਦੇ ਹਨ। ਕਈਆਂ ਦਾ ਖਿਆਲ ਹੈ ਕਿ ਬੀਨੀਨੀ ਤੁਰਕਸਤਾਨ ਵਲ ਦਾ ਇਲਾਕਾ ਜਿਆਦਾ ਖਰੋਸਠ ਉਠਾਂ ਕਾਰਣ 'ਖਰੋਸਠ ਦੇਸ਼' ਕਹਾਉਂਦਾ ਸੀ, ਉਥੋਂ ਨਾਂ ਤੁਰਿਆ। ਸੰਭਵ ਹੈ ਸ਼ਾਇਦ ਕਾਬਲ ਕੰਧਾਰ ਦਾ ਹਿਸਾ ਖਰੋਟਾਂ ਦੀ ਜਿਆਦਾ ਪੈਦਾਵਾਰ ਕਾਰਣ ਖਰੋਟ ਜਾਂ 'ਖਰੋਸਟ ਦੇਸ਼' ਆਖਿਆ ਜਾਂਦਾ ਹੋਵੇ। ਪਾਲੀ ਗ੍ਰੰਥਾਂ ਵਿਚ ਨਾਂ 'ਖਰੋਠੀ' ਹੀ ਮਿਲਦਾ ਹੈ।

ਗੱਲ ਤਾਂ ਸਿਧੀ ਹੈ, ਬ੍ਰਹਮਾ ਦੇਵਤਾਨ ਦੀ ਬਣਾਈ ਲਿਪੀ ਦੇ ਸਾਹਮਣੇ ਹਿੰਦੁਸਤਾਨੀ ਇਸ ਨੂੰ 'ਕੁਕੜ ਘਾਂਗੜੇ' ਜਾਂ ਤੁਢ ਜੇਹੀ ਲਿਪੀ ਖਿਆਲ ਕਰਦੇ ਸਨ ਜੋ ਕਿ ਛੇ ਸੱਤ ਸੌ ਵਰ੍ਹੇ ਆਪਣਾ ਸਿੱਕਾ ਚਲਾ ਕੇ ਖਰਮ ਹੋਈ। ਬਾਦ ਵਿਚ ਇਸ ਦੀ ਬਾਂ ਬ੍ਰਹਮੀ ਨੇ ਹੀ ਮੱਲ ਲਈ।

ਬ੍ਰਹਮੀ ਬਾਰੇ ਪੱਛਮੀ ਵਿਦਵਾਨ ਪ੍ਰਿੰਸਪ, ਵਿਲਸਨ, ਮੈਕਸਮੂਲਰ ਤੇ ਸੇਨਾਰਾਟ ਆਦਿ ਦੀ ਰਾਇ ਹੈ ਕਿ ਇਹ ਫਨੀਸ਼ੀ ਲਿਪੀ ਤੋਂ ਜੰਮੀ। ਵਿਲੀਅਮ ਜੋਨਸ, ਵੈਬਰ, ਟੇਲਰ, ਬਿਊਲਰ ਆਦਿ ਇਸ ਦੀ ਪੈਦਾਇਸ਼ ਕਿਸੇ ਹੋਰ ਸਾਮੀ ਲਿਪੀ ਦੀ ਸ਼ਾਖ ਜਾਂ ਦੱਖਣੀ ਸਾਮੀ ਤੋਂ ਦਸਦੇ ਹਨ। ਫੈਕੇ ਦਾ ਵਿਚਾਰ ਹੈ ਕਿ ਅਸੀਗੀ ਕੋਲਾਖਰਾਂ ਤੋਂ ਹੀ ਬ੍ਰਹਮੀ ਬਣੀ ਪਰ ਜਦੋਂ ਸਾਡੇ ਸਾਹਮਣੇ ਅਜੇਹੇ ਸਬੂਤ ਮੌਜੂਦ ਹਨ ਕਿ ਭਾਰਤਵਾਸੀ ਈਸਵੀ ਸਦੀ ਤੋਂ ਇਕ ਹਜ਼ਾਰ ਵਰ੍ਗ ਪਹਿਲਾਂ ਲਿਖਤੀ

*ਭਾਰਤੀਯ ਪ੍ਰਾਚੀਨ ਲਿਪੀ ਮਾਲਾ, (ਪੰ. ਗੌਰੀ ਸੰਕਰ ਹੀਰਾ ਚੰਕ ਓਚਾ) ਪੰਨਾ 4—17

*ਭਾਰਤੀਯ ਪ੍ਰਾਚੀਨ ਲਿਪੀ ਮਾਲਾ, ਪੰਨਾ 35 ਤੇ 97, 98

ਹੁਨਰ ਤੋਂ ਜਾਣ੍ਹ ਸਨ ਤਾਂ ਇਨ੍ਹਾਂ ਵਿਦਵਾਨਾਂ ਦੀਆਂ ਖੋਜਾਂ ਨੂੰ ਜਗਾ ਸੰਭਲ ਕੇ ਵਿਚਾਰਨਾ ਪਵੇਗਾ।

ਬ੍ਰਹਮੀ ਲਿਪੀ ਭਾਰਤ ਦੀ ਜੰਮਪਲ ਹੈ, ਇਸ ਦਾ ਸਬੰਧ ਕਿਸੇ ਇਸ ਤੋਂ ਵੀ ਪਹਲੇ ਦੀ ਅਤੀ ਪ੍ਰਾਚੀਨ ਭਾਰਤੀ-ਲਿਪੀ ਨਾਲ ਹੈ ਤੇ ਇਹ ਹਿੰਦੁਸਤਾਨੀ ਦਿਮਾਗ ਦੀ ਹੀ ਸੁਤੰਤਰ ਕਾਢ ਹੈ। ਇਸ ਮਤ ਦੇ ਹਾਮੀ ਐਡਵਰਡ ਬਾਮਸ, ਪ੍ਰੋ. ਡਾਉਸਨ, ਜਨਰਲ ਕਨੰਘਮ ਤੇ ਸ੍ਰੀ ਗੌਰੀ ਸ਼ੇਕਰ ਹੀਰਾ ਚੰਦ ਓਕਾ ਆਦਿ ਵਿਦਵਾਨ ਹਨ।*

ਡਾ: ਜੀ. ਆਰ. ਹੰਟਰ ਨੇ ਹੱਡੀਆਂ ਤੇ ਮੋਹੰਜੋਦੜੇ ਦੇ ਥੇਹਾਂ ਵਿਚੋਂ ਮਿਲੀਆਂ ਪੁਰਾਣੀਆਂ ਮੌਹਰਾਂ ਸਿੱਕਿਆਂ ਤੇ ਹੋਰ ਚੀਜ਼ਾਂ ਉੱਤੇ ਪਈ ਲਿਖਤ ਦੇ ਆਧਾਰ ਤੇ ਉਸ ਜ਼ਮਾਨੇ ਦੀ ਲਿੱਪੀ ਸਬੰਧੀ ਇਕ ਖੋਜ ਭਰੀ ਪੁਨਰਕ ਲਿਖੀ ਹੈ, ਜੋ ਕਿ 1934 ਵਿਚ ਲੰਡਨ ਤੋਂ ਛਪੀ। ਇਸ ਦਾ ਨਾਂ ਹੈ, 'The script of Harappa and Mohenjodaro and its connection with other scripts'। ਇਸ ਪੁਸਤਕ ਵਿਚ ਡਾਕਟਰ ਸਾਹਿਬ ਨੇ ਸਿਧ ਕੀਤਾ ਹੈ ਕਿ 'ਇਹ ਸਿੰਧੂ-ਪੰਜਾਬ ਸਭਿਆਤਾ ਸੁਮੇਰੀ ਸਭਿਆਤਾ ਦੀ ਸਮਕਾਲੀ ਹੈ। ਸੁਮੇਰੀ ਤੇ ਮਿਸਰੀ ਸਭਿਆਤਾ ਦੇ ਕਈ ਲਿਖਤੀ ਚਿੰਨ੍ਹ ਇਸ ਨਾਲ ਮਿਲਦੇ ਵੀ ਹਨ ਪਰ ਪੂਰੇ ਤੌਰ 'ਤੇ ਇਹ ਲਿੱਪੀ ਕਿਸੇ ਨਾਲ ਵੀ ਨਹੀਂ ਮਿਲਦੀ, ਬਿਲਕੁਲ ਵੱਖਰੀ ਹਸਤੀ ਰਖਦੀ ਹੈ। ਇਹ ਲਿੱਪੀ-ਧੁਨੀ-ਲਿਪੀ (Phonetic script) ਸੀ, ਜੋ ਕਿ 3000 ਈ: ਪੁ: ਤੋਂ ਕਈ ਸਦੀਆਂ ਪਹਿਲਾਂ ਚਿੜ੍ਹ-ਲਿੱਪੀ ਤੇ ਭਾਵ-ਲਿੱਪੀ ਤੋਂ ਵਿਕਸਤ ਹੋਈ ਸੀ। ਇਸੇ ਪੁਰਾਣੀ ਧੁਨੀ-ਲਿਪੀ ਤੋਂ ਬ੍ਰਹਮੀ, ਸਾਥੀ ਤੇ ਫਿਨੀਕੀ (ਹਿੰਦੀ ਵਾਰੀਆਂ ਦੀ ਆਵਾਜ਼ਾਈ ਨਾਲ) ਆਦਿ ਲਿੱਪੀਆਂ ਉਪਜੀਆਂ।†

ਸੋ ਜੋ ਲੋਕ ਬ੍ਰਹਮੀ ਦਾ ਫਨੀਕੀ ਆਦਿ ਲਿੱਪੀਆਂ ਨਾਲ ਰਿਸਤਾ ਜੋੜਦੇ ਹਨ, ਉਹ ਗਲਤ ਨਹੀਂ, ਪਰ ਇਹ ਰਿਸਤਾ ਹੋਰਵੇਂ ਹੈ। ਉਹ ਇਹ ਕਿ ਸਾਮੀ ਲਿੱਪੀਆਂ ਦਾ ਮੂਲ ਵੀ ਬ੍ਰਹਮੀ ਵਾਂਗ ਸਿੰਧੂ-ਪੰਜਾਬ ਸਭਿਆਤਾ ਵੇਲੇ ਦੀ ਪੁਰਾਣੀ ਲਿੱਪੀ ਨਾਲ ਸਬੰਧਤ ਹੈ। ਡਾ: ਸਾਹਿਬ ਲਿਖਦੇ ਹਨ—

Indeed the entire 'Brahmi 'alphabet' is shown to be derived from the script of Mohenjodaro and Harappa. It is also shown that those scholars were not mistaken who connected Brahmi with the South Semitic and Phoenician scripts. For there is much evidence to show that these also were derived from the script of Harappa and Mohenjodaro (which I have called Proto-Indian) It is thus seen that Proto-Indian forms, an important link in the history of the evolution of the alphabet from pictographic writing.' [Page 1]

ਪ੍ਰੋ: Langdon ਨੇ ਵੀ ਇਸ ਕਿਤਾਬ ਦੇ ਮੁਖਬੰਧ ਵਿਚ ਇਹੋ ਰਾਣੀ ਚਾਹਰ ਕੀਤੀ ਹੈ ਕਿ ਬ੍ਰਹਮੀ ਮੋਹੰਜੋਦੜੇ ਵਾਲੀ ਲਿੱਪੀ ਤੋਂ ਪੈਦਾ ਹੋਈ। ਗੱਲ ਸਾਡੀ ਹੈ ਕਿ ਜੋ ਇਤਨੀ ਉੱਚੀ

*ਭਾਰਤੀਯ ਪ੍ਰਾਚੀਨ ਲਿਪੀ ਮਾਲਾ, ਪੰਨਾ 27-28

†G. R. Hunter, ਪੰਨਾ 21

ਸਭਿਆਤਾ ਦੇ ਮਾਲਕ ਲੋਕ ਸਨ, ਆਖਰ ਉਹ ਲਿੱਪੀ ਕਲਾ ਤੋਂ ਜਾਣ੍ਹ ਹੀ ਸਨ। ਜਦੋਂ ਆਰੀਆਂ ਨਾਲ ਉਨ੍ਹਾਂ ਦੀ ਮੁੰਠ-ਭੇੜ ਹੋਈ ਤਾਂ ਆਰੀਆਂ ਉਨ੍ਹਾਂ ਦੀ ਧੂਭਤਾ ਨੂੰ ਤਕੜੀ ਚੋਟ ਜ਼ਰੂਰ ਮਾਰੀ ਪਰ ਇਹ ਮਤਲਬ ਨਹੀਂ ਕਿ ਉਨ੍ਹਾਂ ਦੇ ਤਮਾਮ ਹੁਨਰ, ਵਿਦਿਆ ਤੇ ਰਸਮ ਰਿਵਾਜ਼ ਇਕ ਦੱਮ ਮਿਟ ਗਏ, ਸਗੋਂ ਬਹੁਤ ਸਾਰੀਆਂ ਗੱਲਾਂ ਆਰੀਆਂ ਨੇ ਉਨ੍ਹਾਂ ਪਾਸੋਂ ਸਿਖੀਆਂ ਅਤੇ ਆਪਣੇ ਆਪ ਨੂੰ ਤਰੱਕੀ ਦੇ ਮੌਦਾਨ ਵਿਚ ਅਗੇ ਵਧਾਇਆ। ਲਿਖਤ ਦਾ ਹੁਨਰ ਵੀ ਆਰੀਆਂ ਨੇ ਉਨ੍ਹਾਂ ਪੁਰਾਣੇ ਹਿੰਦ-ਵਾਸੀਆਂ ਤੋਂ ਹੀ ਸਿਖਿਆ, ਜੋ ਕਿ ਕਈ ਪੜਾਅ ਲੰਘ ਕੇ ਸਦੀਆਂ ਬਾਅਦ 'ਬ੍ਰਹਮੀ ਲਿੱਪੀ' ਦੀ ਸਟੇਜ ਉੱਤੇ ਪਹੁੰਚਿਆ। ਇਸ ਵਿਕਾਸ ਵਿਚ ਕਿਸੇ ਹੋਰ ਬਾਹਰਲੇ ਅਸਰ ਨੇ ਵੀ ਮਾੜ-ਮੌਟਾ ਹਿਸਾ ਪਾਇਆ ਹੋਵੇ, ਇਸ ਤੋਂ ਇਨਕਾਰੀ ਹੋਣ ਦੀ ਲੋੜ ਨਹੀਂ ਪਰ ਇਹ ਤਾਂ ਪੱਕੀ ਗੱਲ ਹੈ ਕਿ ਹਿੰਦ ਦੀ ਲਿੱਪੀ ਕਲਾ ਕਿਤੇ ਬਾਹਰੋਂ ਨਹੀਂ ਆਈ। ਮੌਢੀ ਇਸ ਦੇ ਜ਼ਰੂਰ ਅਣਾਰੀਅਨ ਸਨ ਤੇ ਇਸ ਨੂੰ ਮੁੜ ਆਪਣੇ ਤਰੀਕੇ ਨਾਲ ਪ੍ਰਹਲਤ ਤੇ ਪੂਰਨ ਕਰਨ ਵਾਲੇ ਆਰੀਆਂ ਹੀ ਸਨ। ਮਿ: ਟੇਲਰ ਦੇ ਸਥਦਾਂ ਵਿਚ 'ਜੇ ਸਾਮੀ ਲਿੱਪੀ ਮਨੁੱਖੀ ਖੱਪਰੀ ਦੀ ਹੱਡੀ ਦਾ ਢਾਂਚਾ ਹੀ ਹੈ ਤਾਂ ਆਰੀਆਂ-ਲਿੱਪੀ ਇਕ ਜੀਉਦੇ ਮਨੁੱਖ ਦਾ ਪੂਰਨ ਅੰਗ ਮੁੜੜਾ ਹੈ, ਜਿਸ ਵਿਚ ਦਿਲੀ ਵਲਵਲੇ, ਗੁੱਸੇ ਦੀ ਭੜਕਦੀ ਜੁਆਲਾ ਤੇ ਮਿਠੀ ਮੁਸਕਰਾਹਟ ਨੂੰ ਜਾਹਰ ਕਰਨ ਦੀ ਪੂਰੀ ਸਮਰੱਥਾ ਹੈ। ਅਜੇਹੀ ਪੂਰਨ ਲਿੱਪੀ ਦੁਨੀਆਂ 'ਵਿਚ ਸਭ ਤੋਂ' ਪਹਿਲਾਂ ਸਾਹਿਤ ਉਪਜਾਉਣ ਵਾਲਿਆਂ ਹਿੰਦੀਆਂ ਰਚੀ।

ਇਹ ਠੀਕ ਹੈ ਕਿ ਬ੍ਰਹਮੀ ਦੀਆਂ 500 ਈ: ਪੁਰਬ ਤੋਂ ਪਹਿਲਾਂ ਦੀਆਂ ਲਿਖਤਾਂ ਪ੍ਰਾਪਤ ਨਹੀਂ ਪਰ ਲਿਖਤਾਂ ਦੀ ਅਪ੍ਰਾਪਤੀ ਇਸ ਗੱਲ ਦਾ ਸ੍ਰੂਤ ਨਹੀਂ ਬਣਾਉਣਾ ਚਾਹੀਦਾ ਕਿ ਹਿੰਦ ਦੇ ਲੋਕ ਇਸ ਤੋਂ ਪਹਿਲਾਂ ਲਿੱਪੀ ਕਲਾ ਤੋਂ ਹੀ ਅਣਜਾਣ ਸਨ। ਪ੍ਰਚੀਨ ਵੇਦਕ ਕਾਲ ਦੇ ਸਹਿਤ ਵਿਚ ਭਾਂਤ ਭਾਂਤ ਦੀਆਂ ਬੋਲੀਆਂ ਦੇ ਮਿਲਦੇ ਨਮੂਨੇ ਵੀ ਇਸ ਗੱਲ ਦਾ ਪ੍ਰਮਾਣ ਹਨ ਕਿ ਲਿੱਪੀ ਦੀ ਤਜੋਰੀ ਵਿਚ ਹੀ ਇਨ੍ਹਾਂ ਦੀ ਸੰਭਾਲ ਹੋਈ, ਨਹੀਂ ਤਾਂ ਨਿਤ ਬਦਲਦੀ ਬੋਲੀ ਨੂੰ ਜਥਾਨੀ ਨਹੀਂ ਸੀ ਸੁਰੱਖਿਅਤ ਰਖਿਆ ਜਾ ਸਕਦਾ। ਕਵਿਤਾ ਤਾਂ ਸ਼ਾਇਦ ਜਥਾਨੀ ਕੰਠ ਕੀਤੀ ਜਾ ਸਕਦੀ ਸੀ ਪਰ ਉਪਨਿਸਥਾਂ ਜਿਹੇ ਵਡੇ ਵਡੇ ਪੁਰਾਣੇ ਵਾਰਤਕ ਗੰਬਾਂ ਦਾ ਜਥਾਨੀ ਰੱਟ ਲਾ ਕੇ ਕਾਇਮ ਸੱਖਣਾ ਐਥਾ ਕੰਮ ਸੀ। ਇਸ ਪ੍ਰਚੀਨ ਉਨਤ ਸਹਿਤ ਦੀ ਹੋਂਦ ਕਾਤਣ ਇਹ ਵੀ ਮੰਨਣਾ ਪੇਂਗਾ ਕਿ ਭਾਰਤੀ ਲੋਕ ਚਿਰੰਕਾਲ ਤੋਂ ਲਿੱਪੀ ਕਲਾ ਵਿਚ ਨਿਪੁੰਨ ਸਨ ਤੇ ਇਹ ਲਿੱਪੀ ਉਨ੍ਹਾਂ ਨੂੰ ਉਨ੍ਹਾਂ ਵਡਾਕੂਆਂ ਤੋਂ ਵਿਰਸੇ ਵਿਚ ਮਿਲੀ ਜੋ ਕਿ ਮੌਹਿਜੇਦੜੇ ਵਰਗੀ ਉਚੀ ਸਭਿਆਤਾ ਦੇ ਜਨਮ-ਦਾਤਾ ਸਨ।

ਪੁਰਾਣੇ ਲੋਕ ਸੋਨੇ, ਚਾਂਦੀ, ਤਾਂਬੇ ਆਦਿ ਧਾਤਾਂ, ਪੱਥਰਾਂ, ਫੱਟੀਆਂ, ਰੇਸ਼ਮੀ ਕਪੜਿਆਂ, ਚਮਿੜੀਆਂ ਤੇ ਚਿਆਦਾਰ ਭੋਜ-ਪੱਤ੍ਰਾਂ ਯਾਂ ਤਾੜ੍ਹ-ਪੱਤ੍ਰਾਂ ਤੇ ਲਿਖਿਆ ਕਰਦੇ ਸਨ। ਤਾੜ੍ਹ ਦਾ ਦਰਖਤ ਚੱਖਣੀ ਹਿੰਦ ਵਿਚ ਸਮੁੰਦਰੀ ਕੰਢਿਆਂ ਤੇ ਜ਼ਿਆਦਾ ਹੁੰਦਾ ਹੈ ਤੇ ਇਸ ਦੇ ਪੱਤੇ ਬਹੁਤ ਵਡੇ ਹੁੰਦੇ ਹਨ। ਇਸ ਨੂੰ ਇਕ ਇੰਚ ਤੋਂ ਚਾਰ ਇੰਚ ਤਕ ਚੱਕੀ ਪੱਟੀ ਕੱਟ ਕੇ ਵਰਤਿਆ ਜਾਂਦਾ ਸੀ ਤੇ ਵਰਤਣ ਤੋਂ ਪਹਿਲਾਂ ਸੁਕੇ ਪੱਤਿਆਂ ਨੂੰ ਪਾਣੀ ਵਿਚ ਛਿਉਂ ਕੇ, ਸੁਕਾ ਕੇ ਸੰਖ ਜਾਂ ਕਿਸੇ ਹੋਰ ਚਿਕਣੇ ਪੱਥਰ ਨਾਲ ਘੋੜ ਦਿਤਾ ਜਾਂਦਾ ਸੀ। ਇਸ ਉੱਤੇ ਢੂਜੀ ਸਦੀ ਦੀ ਇਖੀ ਇਕ ਪੁਰਾਣੀ ਲਿਖਤ ਮਿਲੀ ਹੈ।

ਕੁਰਜ ਬਿਛ ਹਿਮਾਲੀਆ ਦੇ ਪਹਾੜਾਂ ਵਿਚ ਜ਼ਿਆਦਾ ਹੁੰਦਾ ਹੈ, ਇਸੇ ਦੀ ਛਿੱਲ ਨੂੰ ਭੋਜ ਪੱਤਰ ਕਿਹਾ ਜਾਂਦਾ ਹੈ। ਐਲਬਰੂਨੀ (1030 ਈ.) ਨੇ ਲਿਖਿਆ ਹੈ ਕਿ ਉਤਰੀ ਹਿੰਦ ਦੇ ਲੋਕ ਭੋਜ (ਭੋਜ) ਦੀ ਛਿੱਲ ਉੱਤੇ ਲਿਖਦੇ ਹਨ ਤੇ ਉਹ ਇਸ ਨੂੰ ਪਹਿਲਾਂ ਤੇਲ ਨਾਲ ਘੱਟ ਕੇ ਸੋਹਣਾ ਬਣਾ ਲੈਂਦੇ ਹਨ। ਭੋਜ-ਪੱਤ੍ਰ ਉੱਤੇ ਲਿਖਿਆ ਪੁਸਤਕਾਂ ਜ਼ਿਆਦਾ ਕਸ਼ਮੀਰ ਵਿਚੋਂ ਮਿਲੀਆਂ ਹਨ। ਸਭ ਤੋਂ ਪੁਰਾਣਾ ਖਰੋਸ਼ਠੀ ਲਿੱਪੀ ਵਿਚ ਭੋਜ-ਪੱਤ੍ਰ ਉੱਤੇ ਲਿਖਿਆ ਥੋਧੀ ਪੁਸਤਕ, 'ਪੰਮ-ਪਦ' ਦਾ ਕੁਝ ਹਿੱਸਾ ਹੈ, ਇਹ ਖੁਤਾਨ ਤੋਂ ਮਿਲਿਆ ਸੀ ਜੋ ਸਤ੍ਰੂਪ ਦੇ ਪੱਥਰ ਰੋਠ ਰਹਿਣ ਕਰਕੇ ਬਚਿਆ ਰਿਹਾ। ਇਸ ਦਾ ਲਿਖਣ-ਕਾਲ ਦੂਜੀ ਜਾਂ ਤੀਜੀ ਸਦੀ ਅਨੁਮਾਨਿਅਤ ਗਿਆ ਹੈ।

ਇਹ ਤਾਂ ਇਤਿਹਾਸ ਤੋਂ ਭਲੀ ਭਾਂਤ ਪਰਗਟ ਹੈ ਕਿ 103 ਈ: ਵਿਚ ਪਹਿਲਾਂ ਚੀਨ ਵਾਲਿਆਂ ਕਾਗਜ ਬਣਾਇਆ। ਹਿੰਦੁਸਤਾਨੀ ਤਾਂ ਲਿਖਣ ਲਈ ਬਾਰੀਕ ਕਪੜਾ ਹੀ ਵਰਤਦੇ ਸਨ ਜੇਹਾ ਕਿ ਯੂਨਾਨੀ ਸੈਨਾਪਤੀ ਨਿਆਰਕਸ ਨੇ (325 ਈ: ਪੂ:) ਲਿਖਿਆ ਹੈ। ਕਾਗਜ ਬਣਾਉਣ ਦਾ ਹੁਨਰ ਚੀਨੀਆਂ 75। ਈ: ਤਕ ਲੁਕ ਈ ਰਖਿਆ। ਸਮਰੰਦ ਦੀ ਜੰਗ ਸਮੇਂ ਚੀਨੀ ਕੈਦੀਆਂ ਤੋਂ ਅਰਬਾਂ ਨੇ ਕਾਗਜ ਬਣਾਉਣਾ ਸਿਖਿਆ ਤੇ ਫਿਰ ਮੁਸਲਮਾਨਾਂ ਨਾਲ ਹੀ ਇਹ ਹੁਨਰ ਹਿੰਦ ਆਇਆ।⁴

ਹਿੰਦ ਵਿਚ ਕਾਗਜ ਉੱਤੇ ਲਿਖੀ ਸਭ ਤੋਂ ਪੁਰਾਣੀ ਪੋਥੀ 1223-24 ਦੀ ਲਿਖੀ ਲੱਭੀ ਹੈ। ਮਿ: ਬੇਵਰ ਨੂੰ ਮੱਧ ਏਸ਼ੀਆ (ਯਾਰੰਦ) ਤੋਂ ਹਿੰਦ ਦੀ ਗੁਪਤ ਲਿੱਪੀ ਵਿਚ ਲਿਖੇ ਚਾਰ ਪੁਸਤਕ ਮਿਲੇ ਸਨ, ਇਹ ਪੰਜਵੀਂ ਸਦੀ ਦੇ ਲਿਖੇ ਦੱਸੇ ਜਾਂਦੇ ਹਨ। ਕਾਲੀ ਸਿਆਹੀ ਨਾਲ ਲਿਖੇ ਹੋਏ 300 ਈ: ਪੁਰਥ ਦੇ ਪੁਰਾਣੇ ਅੱਖਰ ਮਿਲੇ ਹਨ।⁵

ਇਹ ਪੁਰਾਣੇ ਸਿਲਾ ਲੇਖ, ਤਾੜ-ਪੱਤ੍ਰ ਤੇ ਭੋਜ-ਪੱਤ੍ਰਾਂ ਉੱਤੇ ਲਿਖੀਆਂ ਪ੍ਰਾਚੀਨ ਲਿਖਤਾਂ ਇਸ ਗੱਲ ਨੂੰ ਸਪਸ਼ਟ ਕਰਨ ਲਈ ਨਿੱਗਰ ਪ੍ਰਮਾਣ ਹਨ ਕਿ ਭਾਰਤੀ ਲੋਕ ਲਿੱਪੀ ਦੇ ਹੁਨਰ ਵਿਚ ਬਿਰੰਕਾਲ ਤੋਂ ਕਮਾਲ ਰਖਦੇ ਆ ਰਹੇ ਸਨ ਤੇ ਇਨ੍ਹਾਂ ਨੇ ਆਪਣੀ ਵਿਦਿਆ ਨੂੰ ਸਦੀਆਂ ਤੋਂ ਲਿੱਪੀ ਰਚ ਕੇ ਕਮਾਇਆ ਹੋਇਆ ਸੀ। ਇਹੋ ਹੀ ਨਹੀਂ, ਇਹ ਲਿਖਣ ਦੇ ਸੌਕੀਨ ਲੋਕ ਢੇਰਾਂ ਦੇ ਢੇਰ ਪੋਥੀਆਂ ਲਿਖਦੇ ਤੇ ਧਰਮ-ਪ੍ਰਚਾਰ ਲਈ ਵੰਡ ਵੀ ਛੱਡਦੇ ਸਨ। ਸੱਤਵੀਂ ਸਦੀ ਵਿਚ ਚੀਨੀ ਯਾਤਰੂ ਹਿਊਨਸਾਂਗ ਵੀਂਹ ਘੋੜਿਆਂ ਉੱਤੇ 657 ਪੁਸਤਕਾਂ ਲੱਦ ਕੇ ਲੈ ਗਿਆ ਸੀ ਤੇ ਇਵੇਂ ਹੀ 655 ਈ: ਵਿਚ ਮੱਧ ਭਾਰਤ ਦਾ ਪ੍ਰੇਲੋਪਾਯੇ ਸਾਧੂ ਫੇਚ ਹਾਸ਼ਾਰ ਤੋਂ ਉੱਤੇ ਪੋਥੀਆਂ ਚੀਨ ਦੇਸ਼ ਨੂੰ ਪ੍ਰਚਾਰ ਲਈ ਲੈ ਗਿਆ ਸੀ।* ਜੇ ਇਤਨੀਆਂ ਕਿਤਾਬਾਂ ਲਿਖੀਆਂ ਜਾਂਦੀਆਂ ਸਨ; ਤਾਂ ਹੀ ਅਜੇਹਾ ਹੋਇਆ। ਉਸ ਸਮੇਂ ਪ੍ਰੈਸ਼ ਤਾਂ ਸੀ ਨਹੀਂ ਕਿ ਇਕੋ ਦਾਬ ਨਾਲ ਲੱਖਾਂ ਕਿਤਾਬਾਂ ਤਿਆਰ ਕੀਤੀਆਂ ਜਾ ਸਕਦੀਆਂ। ਇਸ ਤੋਂ ਜ਼ਾਹਰ ਹੈ ਜਿਥੋਂ ਲਿਖਣ ਦਾ ਕਮਾਲ ਹਾਸਲ ਸੀ, ਉਥੇ ਸੋਕ ਵੀ ਬਹੁਤ ਸੀ। ਵਿਹਲ ਤੇ ਸੁਖ ਸ਼ਾਂਤੀ ਕਰਕੇ ਅਜੇਹੇ ਕੌਮਲ ਹੁਨਰ ਚੰਗੀ ਸਫਲਤਾ ਤੇ ਪ੍ਰਯੋਗ ਹੋਏ ਸਨ।

*This Hindi & Devnagri, (Madan Gopal) P. 24

ੴਕਾਰਤੀਜ ਪ੍ਰਾਚੀਨ ਲਿੱਪੀ ਮਾਲਾ, ਪੰਨਾ 145

*ਭਾ: ਪ੍ਰ. ਲਿ. ਮਾਲਾ ਪੰਨਾ—16

ਛਾਪਾਖਾਨਾ ਨ ਹੋਣ ਕਰਕੇ ਇਕਸਾਰਤਾ ਰੱਖਣੀ ਤਾਂ ਅੰਖੀ ਸੀ । ਇਸੇ ਲਈ ਇਹ ਬ੍ਰਹਮੀ ਲਿੱਪੀ ਦੇ ਲਿਖਾਈ ਵਿਚ ਵੱਖ ਵੱਖ ਦੇਸ ਦੇ ਹਿਸਿਆਂ ਵਿਚ ਭਿੰਨ ਭੇਦ ਵਧਦਾ ਗਿਆ ਜੋ ਸਦੀਆਂ ਬਾਦ ਅੱਡ ਅੱਡ ਲਿੱਪੀਆਂ ਦੇ ਰੂਪ ਵਿਚ ਮੁਠੇਮਾਨ ਹੋਇਆ । ਅੱਖਰਾਂ ਵਿਚ ਫਰਜ਼ ਪੈਣ ਦੇ ਮੋਟੇ ਮੋਟੇ ਇਹ ਕਾਰਨ ਆਖੇ ਜਾ ਸਕਦੇ ਹਨ—

1. ਹਰ ਲਿਖਾਰੀ ਦਾ ਅੱਖਰਾਂ ਨੂੰ ਸੋਹਣਾ ਬਣਾਉਣ ਦਾ ਸੋਕ ।
 2. ਹੌਲੀ ਹੌਲੀ ਜਾਂ ਸਮੇਂ ਦੀ ਬੱਚਰ ਲਈ ਕਾਹਲੀ ਲਿਖਣਾ ।
 3. ਅੱਖਰਾਂ ਦੇ ਸਿਰਾਂ ਉੱਤੇ ਲਕੀਰ ਲਾਉਣੀ ਯਾਂ ਨਾ ਲਾਉਣੀ ।
 4. ਕਲਮ ਚੁਕੇ ਜਾਂ ਬਿਨਾਂ ਚੁਕੇ ਹੀ ਲਿਖੀ ਜਾਣਾ ।
 5. ਜਿਸ ਚੀਜ਼ ਉੱਤੇ ਲਿਖਿਆ ਜਾਂਦਾ ਸੀ, ਉਸ ਦਾ ਅਸਰ । ਜਿਵੇਂ ਭੇਜ-ਪੱਤਰਾਂ ਉੱਤੇ ਗੋਲ ਲੀਕਾਂ ਚੌਗੀਆਂ ਪੈਂਦੀਆਂ ਸਨ ਤੇ ਸਿਧੀਆਂ ਘੱਟੋਂ । ਇਸੇ ਤਰ੍ਹਾਂ ਧਾਤਾਂ, ਪੱਥਰਾਂ ਤੇ ਖੱਲ ਆਦਿ ਉੱਤੇ ਲਿਖਾਈ ਕਰਨ ਦਾ ਅਸਰ ਭਿੰਨ ਭਿੰਨ ਪੈਂਦਾ ਸੀ ।
 6. ਹਰ ਲਿਖਾਰੀ ਦਾ ਨਿਜੀ ਪ੍ਰਭਾਵ ਤੇ ਆਪਣੀ ਨਵੀਂ ਕਰਮੀਕੀ ਛਾਂਟਣਾ ।
- ਇਹ ਗੱਲਾਂ ਸਨ ਜਿਨ੍ਹਾਂ ਇਕੋ ਬ੍ਰਹਮੀ ਦੇ ਦੇਸ-ਭੇਦ ਨਾਲ ਕਈ ਰੂਪ ਬਣਾਏ । ਬ੍ਰਹਮੀ ਬਾਦ ਕੁਝ ਅਰਨਾ ਗੁਪਤ ਰਾਜਿਆਂ ਦੇ ਸਮੇਂ ‘ਗੁਪਤ ਲਿੱਪੀ’ ਚਲਦੀ ਰਹੀ ਤੇ ਛੋਵੀ ਤੋਂ ਨੈਵੰਥ ਸਦੀ ਤੱਕ ‘ਕੁਟਿਲ ਲਿੱਪੀ’ ਦਾ ਰਿਵਾਜ਼ ਹਿਆ । ਫਿਰ 10ਵੀਂ ਸਦੀ ਦੇ ਲਾਗੇ ਚਾਗੇ ਅੱਡ ਸੂਬਿਆਂ ਵਿਚ ਸਾਡੀਆਂ ਵਰਤਮਾਨ ਲਿੱਪੀਆਂ ਵਿਕਸਤ ਹੋਈਆਂ ਤੇ ਇਸ ਸਮੇਂ ਹੀ ਦੇਵਨਾਗਰੀ ਨੇ ਯੂ. ਪੀ., ਸੀ. ਪੀ., ਮੱਧ ਭਾਰਤ ਤੇ ਦਾਨਸਥਾਨ ਵਿਚ ਆਪਣਾ ਨਿਵੇਦਕਾ ਰੂਪ ਧਾਰੀ ਅੰਭੇਕ ਕਦਮ ਟਿਕਾਏ ।

ਦਸਵੀਂ ਸਦੀ ਤੋਂ ਪਹਿਲਾਂ ਦੀ ਨਾਗਰੀ ਦੀ ਕੋਈ ਲਿਖਤ ਨਹੀਂ ਮਿਲਦੀ, ਪਹਿਲੀ ਸੰਸਕ੍ਰਿਤ, ਪ੍ਰਾਕ੍ਰਿਤ, ਪਾਲੀ ਆਦਿ ਲਿਖਣ ਲਈ ਬ੍ਰਹਮੀ, ਖਰੋਸਟੀ, ਗੁਪਤ ਤੇ ਕੁਟਿਲ ਆਂ ਲਿੱਪੀਆਂ ਹੀ ਵਰਤੀਆਂ ਜਾਂਦੀਆਂ ਸਨ ਯਾਂ ਫਿਰ ਦੇਸ-ਭੇਦ ਨਾਲ ਨਾਗਰੀ, ਸਾਰਦਾ, ਬੰਗਲ ਪਸ਼ਚਮੀ, ਮਧ ਪੁਦੇਸੀ, ਤੈਲਗੂ, ਕੰਨੜੀ, ਕਾਲਿੰਗੀ, ਤਾਮਲ ਤੇ ਵਟੇਲਰੂ ਆਦਿ ਦੇ ਪੁਰਾਣੀਆਂ ਦਾ ਵਰਤਾਰ ਸੀ । 1030 ਈ: ਵਿਚ ਐਲਬਰੂਨੀ ਨੇ ਹਿੰਦ ਵਿਚ ਚਾਲ੍ਹ ਸਿਯਮਾਤ੍ਰਿਕ

ਮਹਿਮੁਦ ਗਜ਼ਨਵੀ ਦੇ ਦਰਬਾਰ ਦੇ ਦੋ ਵਿਦਿਆ-ਰਤਨ ਸਨ, ਫਿਰੈਸੀ ਤੇ ਐਲਬਰੂਨੀ ਅਬੂਰੋਹਾਨ ਮੁਹੰਮਦ ਐਲਬਰੂਨੀ ਦਾ ਜਨਮ ਸੁਤੰਬਰ 973 ਈ: ਨੂੰ ਮਧ ਏਸ਼ੀਆ ਵਿਚ ਯੂਰਪ ਸਾਗਰ ਕੰਢੇ ‘ਖੀਵੀ’ ਨਾਮੀ ਥਾਂ ਤੇ ਹੋਇਆ । ਵਡਾ ਹੋ ਕੇ ਇਹ ਅਲੀ ਬਿਨ ਮਾਮੂਨ, ਵਾਲ ਖੁਵਾਰਜਸਮ ਪਾਸ ਰਿਹਾ; ਇਥੇ ਹੀ ਇਸ ਦਾ ਪਰਸਿਧ ਫਿਲਾਸਫਰ ਬੁਅਲੀ ਸੀਨਾਨ ਮੇਲ ਹੋਇਆ । ਜਦੋਂ ਮਹਿਮੁਦ ਗਜ਼ਨਵੀ ਨੇ ਖੁਵਾਰਜਸਮ ਦੀ ਸਲਤਨਤ ਜਿਤ ਕੇ ਆਂ ਅਧੀਨ ਕਰ ਲਈ ਤਾਂ ਅਲਬਰੂਨੀ ਨੂੰ ਗਜ਼ਨੀ ਲਿਆਂਦਾ ਗਿਆ । ਇਸ ਤੋਂ ਪਿਛੋਂ (1017 ਈ: ?) ਮਹਿਮੁਦ ਨਾਲ ਪੰਜਾਬ ਆਇਆ ਤੇ ਇਥੇ ਕਈ ਵਰ੍ਹੇ ਰਿਹਾ । 1030 ਈ: ਵਿਚ ਗਜ਼ਨੀ ਪਾਰਤਿਆ ਤੇ ਸੁਤੰਬਰ 1048 ਈ: ਵਿਚ ਉਥੇ ਹੀ ਦੇਹਾਂ ਹੋਇਆ ।

ਇਕ ਵਿਦਵਾਨ ਦੇ ਸਥਾਨ ਵਿਚ ਅਲਬਰੂਨੀ ਦੀ ਕਲਮ ਕਦਮ ਹੋਂ ਬਾਹਰ ਨਹੀਂ ਰਹਿੰਦੀ ਤੇ ਉਸ ਦੀਆਂ ਠਚਰਾਂ ਕਦੀ ਪੇਂਥੀ ਤੋਂ ਬਾਹਰ ਨਹੀਂ ਸੀ ਜਾਂਦੀਆਂ । ਉਸ ਦੀਆਂ 1 ਪੁਸਤਕਾਂ ਲਿਖੀਆਂ ਦਸੀਆਂ ਜਾਂਦੀਆਂ ਹਨ ਜਿਨ੍ਹਾਂ ਵਿਚੋਂ ‘ਅਸਰੁਲ ਬਾਕੀ’ ‘ਕਾਨੂੰਨ ਮਸ਼ਿਅਤ’ ਤੇ ‘ਤਹਿਕੀਕੁਲ ਹਿੰਦ’ ਚਿਆਦਾ ਮਸ਼ਹੂਰ ਹਨ । ‘ਅਸਰੁਲ ਬਾਕੀ’ ਵਿਚ ਏਸ਼ੀਆ ਅਫਰੋਜਾ

ਨਾਗਰ, ਅਰਧ-ਨਾਗਰ, ਮਲਵਾਰੀ, ਸੈਂਪਵ, ਕਰਣਾਟੀ, ਅੰਧਰੀ, ਦ੍ਰਾਵੀਡੀ, ਗੋੜੀ (ਬੰਗਲਾ), ਲਾਟੀ (ਗੁਜਰਾਤੀ) ਦੇ ਭਿਖਛਕੀ ਆਦਿ 11 ਲਿੱਪੀਆਂ ਦੀ ਗਿਣਤੀ ਕੀਤੀ ਹੈ। ਉਹ ਲਿਖਦਾ ਹੈ ਰਵਾਇਤ ਹੈ ਕਿ ਹਿੰਦੂਆਂ ਦੀ ਵਰਣਮਾਲਾ ਪਹਿਲੇ ਲੇਪ ਹੋ ਗਈ ਮੌਯਾ ਭੁੱਲ ਚੁਕੀ ਸੀ, ਕਿਸੇ ਨੂੰ ਇਸ ਦੀ ਪ੍ਰਵਾਹ ਨਹੀਂ ਸੀ, ਪਿਛੋਂ ਵਿਆਸ ਪਾਰਾਸਰ ਨੇ ਪੰਜਾਰ ਅੱਖਰਾਂ ਦੀ ਵਰਣਮਾਲਾ ਫੇਰ ਲੱਗੀ। ਕਈ ਲੋਕ ਆਖਦੇ ਹਨ ਕਿ ਉਹਨਾਂ ਦੇ ਅੱਖਰਾਂ ਦੀ ਗਿਣਤੀ ਪਹਿਲੇ ਤਾਂ ਥੰਡੀ ਹੁੰਦੀ ਸੀ ਪਰ ਹੋਲੀ ਹੋਲੀ ਵਧਦੀ ਗਈ। ਇਹ ਸੰਭਵ ਹੈ, ਸਗੋਂ ਸੈਂ ਅਜੇਹਾ ਹੋਣਾ ਜ਼ਰੂਰੀ ਸਮਝਦਾ ਹਾਂ। ਯੂਨਾਨੀ ਵਰਣਮਾਲਾ ਪਹਿਲੇ 16 ਅੱਖਰਾਂ ਦੀ ਬਣੀ ਸੀ, ਫਿਰ ਵੀਹੀ ਤੇ ਹੋਰ ਪਿਛੋਂ ਸੁਕਰਾਤ ਵੇਲੇ 24 ਅੱਖਰਾਂ ਦੀ ਹੋ ਗਈ ਸੀ।

ਹਿੰਦੂਆਂ ਦੀ ਵਰਣਮਾਲਾ ਦੇ ਅੱਖਰ ਬਾਹਲੇ ਹੋਣ ਦੇ ਦੋ ਸਬੱਬ ਹਨ, ਇਕ ਤਾਂ ਉਹ ਹਰ ਅੱਖਰ ਲਈ ਜਿਸ ਦੇ ਪਿਛੇ ਲਗ ਮਾਤਰ ਆਉਂਦੀ ਹੈ, ਵਖਰਾ ਚਿੰਨ੍ਹ ਮੁਕੱਤਰ ਕਤਦੇ ਹਨ। ਦੂਜੇ ਹਿੰਦ ਦੀ ਬੱਲੀ ਵਿਚ ਵਿਅੰਜਨ ਅੱਖਰ ਇਤਨੇ ਹਨ ਜਿਤਨੇ ਕਿਸੇ ਹੋਰ ਬੋਲੀ ਵਿਚ ਨਹੀਂ। ਇਨ੍ਹਾਂ ਨੂੰ ਅਸੀਂ ਬੁਲਾ ਵੀ ਨਹੀਂ ਸਕਦੇ ਤੇ ਨ ਹੀ ਇਨ੍ਹਾਂ ਦਾ ਦੂਜੀਆਂ ਆਵਾਜ਼ਾਂ ਨਾਲੋਂ ਫਰਕ ਕਰ ਸਕਦੇ ਹਾਂ।

ਹਿੰਦੂ, ਯੂਨਾਨੀਆਂ ਵਾਂਗ ਖੱਬਿਓਂ ਸੱਜੇ ਨੂੰ ਲਿਖਦੇ ਹਨ ਤੇ ਪਾਲ ਦੇ ਹੇਠਾਂ ਲਿਖਦੇ ਹਨ। ਹਰ ਅੱਖਰ ਦੇ ਸਿਰ ਉਪਰ ਲੀਕ ਹੁੰਦੀ ਹੈ ਜਿਸ ਨਾਲ ਅੱਖਰ ਹੋਣਾਂ ਵਲ ਲਟਕਾਇਆ ਦਿੰਦਾ ਹੈ, ਲਕੀਰ ਤੋਂ ਉਪਰ ਖਾਲੀ ਲਗਾਂ ਮਾਤ੍ਰਾਂ ਹੁੰਦੀਆਂ ਹਨ।

ਫਿਰ ਇਹੋ ਲੇਖਕ ਲਿਖਦਾ ਹੈ, 'ਹਿੰਦੂ ਆਪਣੀ ਵਰਣਮਾਲਾ ਦੇ ਅੱਖਾਂ ਨੂੰ ਅੰਕਾਂ ਦੀ ਥਾਂ ਕੰਮ ਵਿਚ ਨਹੀਂ ਲਿਆਉਂਦੇ ਜਿਵੇਂ ਕਿ ਹਿੰਦੂ ਅੱਖਰਾਂ ਦੀ ਵਰਣਮਾਲਾ ਦੀ ਤਰੀਕੀ ਨਾਲ ਅਸੀਂ ਅਰਬੀ ਅੱਖਰਾਂ ਨੂੰ ਕੰਮ ਵਿਚ ਲਿਆਉਂਦੇ ਹਾਂ।' ਹਿੰਦ ਵਿਚ ਜਿਵੇਂ ਅਲੱਗ ਅਲੱਗ ਇਲਾਕਿਆਂ ਦੇ ਅੱਖਰਾਂ ਦੀਆਂ ਸ਼ਕਲਾਂ ਅੱਡ ਅੱਡ ਹਨ ਤਿਵੇਂ ਹੀ ਗਿਣਤੀ ਦਸਣੇ ਵਾਲੇ ਹਿੰਦਸਿਆਂ ਦੀਆਂ ਵੀ ਸ਼ਕਲਾਂ ਅੱਡ ਅੱਡ ਹਨ, ਜਿਨ੍ਹਾਂ ਨੂੰ ਅੰਕ ਕਿਹਾ ਜਾਂਦਾ ਹੈ।

ਜੋ ਹਿੰਦਸੇ ਅਸੀਂ ਵਰਤਦੇ ਹਾਂ, ਇਹ ਹਿੰਦੂਆਂ ਦੇ ਸਭ ਤੋਂ ਸ਼ੋਹਣੇ ਅੰਕਾਂ ਤੋਂ ਹੀ ਲਏ ਕਢੇ ਹਨ। ਜਿਨ੍ਹਾਂ ਅੱਡ ਅੱਡ ਕੰਮਾਂ ਨਾਲ ਮੇਰਾ ਵਾਹ ਪਿਆ, ਮੈਂ ਉਨ੍ਹਾਂ ਦੀਆਂ ਜ਼ਬਾਨਾਂ ਦੇ ਗਿਣਤੀ-ਵਾਚਕ ਤਰੀਕੀਆਂ (ਇਕਾਈ, ਦੁਹਾਈ, ਸੈਂਕੜਾ) ਅਦਿ ਦਾ ਅਧਿਐਨ ਕੀਤਾ ਹੈ, ਜਿਨ ਤੋਂ ਮਲ੍ਹਮ ਹੁੰਦਾ ਹੈ ਕਿ ਕੋਈ ਵੀ ਕੰਮ ਹਜ਼ਾਰ ਤੋਂ ਅਗੇ ਗਿਣਨਾ ਨਹੀਂ ਜਾਣਦੀ। ਅਰਥ ਲੋਤ ਵੀ ਹਜ਼ਾਰ ਤਕ ਹੀ (ਨਾਮ) ਜਾਣਦੇ ਹਨ, ਇਸ ਮਚਮੂਨ ਉਤੇ ਮੈਂ ਇਕ ਅੱਤ ਕਿਤਾਬ ਲਿਖੀ ਹੈ। ਆਪਣੀ ਗਿਣਤੀ ਵਿਚ ਜੋ ਹਜ਼ਾਰ ਤੋਂ ਵਧ ਗਿਣਨਾ ਜਾਣ) ਹਨ, ਉਹ ਹਿੰਦ-ਵਾਸੀ ਹਨ, ਜੋ ਕਿ  ਤੇ ਯੂਰਪ ਦੇ ਭੁਗੋਲਕ ਅਤੇ ਇਤਹਾਜਕ ਸਮਾਰਾਂ ਰਹਨ, 'ਕਾਨੂੰਨ ਮਸ਼ਿਕੂਰੀ' ਇਕ ਤਰ੍ਹਾਂ ਭੁਗੋਲ ਖਗੋਲ ਦਾ ਮਹਾਂ ਕੋਸ਼ ਹੈ। 'ਹਿੰਦੂ ਹਿੰਦ' ਵਿਚ 7 ਵੀਂ ਤੋਂ 11 ਵੀਂ ਸਦੀ ਤੱਕ ਦੇ ਹਿੰਦ ਦੇ ਹਾਲਾਤ ਹਨ।

ਡਾ: ਸਚਾਖੂ ਨੇ 1818 ਵਿਚ ਇਸ ਦਾ ਅੰਗਰੇਜ਼ੀ ਉਲਥਾ ਕੀਤਾ ਤੇ ਹੁਣ ਇਸ ਦੇ ਹਿੰਦੀ, ਉਰਦੂ ਤਰਜਮੇ ਵੀ ਮਿਲਦੇ ਹਨ।

ਗੁਣਤੀ ਦਾ ਰਕ ਨੰਬਰ ਨੂੰ 28ਵੇਂ ਥਾਂ ਤਕ ਲੈ ਜਾਂਦੇ ਹਨ ਤੇ ਇਸ ਨੂੰ ਉਹ 'ਪਰਾਰਧ' ਕਿਉਂਦੇ ਹਨ। *

ਅੱਲਥਰੂਨੀ ਜੋ ਬਿਹੇਸ਼ੀ ਵਿਦਵਾਨ ਦੀ ਇਤਨੀ ਲੰਮੀ ਤੌਰੀਂ ਰਾਇ ਦੇਣ ਤੋਂ ਸਾਡਾ ਮਤਲਬ ਇਤਨਾ ਹੀ ਹੈ ਕਿ ਹਿੰਦੁਸਤਾਨ ਦੇ ਲੋਕ ਲਿਪੀ ਦੇ ਹੁਨਰ ਅਤੇ ਅੰਕਾਂ ਆਦਿ ਵਿਚ ਭਠੀ ਭਾਂਤ ਸਿਆਣੇ ਸਨ ਅਤੇ 11ਵੀਂ ਸਦੀ ਤਕ ਇਥੇ ਕਿਤਨੀਆਂ ਹੀ ਲਿਪੀਆਂ ਪ੍ਰਚਲਤ ਹੋ ਚੁਕੀਆਂ ਸਨ। ਜਦੋਂ ਅਸੀਂ ਦੇਖਦੇ ਹਾਂ ਕਿ ਦਸਵੀਂ, ਗਿਆਰੂਵੀਂ ਸਦੀ ਵਿਚ ਸਾਡੀਆਂ ਵਰਤਮਾਨ ਪ੍ਰਾਂਤਕ ਥੋਲੀਆਂ ਨਿਖਾਰ ਲੈ ਰਹੀਆਂ ਸਨ, ਜ਼ਰੂਰੀ ਸੀ ਕਿ ਇਨ੍ਹਾਂ ਵੱਖ ਵੱਖ ਥੋਲੀਆਂ ਦੇ ਲਿਖਣ ਲਈ ਦੇਸ਼-ਭੇਦ ਨਾਲ ਲਿਪੀਆਂ ਵੀ ਅੱਡ ਅੱਡ ਚਲਦੀਆਂ ਤੇ ਠੀਕ ਅਜਿਹਾ ਹੀ ਹੋਇਆ। ਉਨ੍ਹਾਂ ਬ੍ਰਾਹਮੀ ਦੀਆਂ ਧੀਆਂ—ਪ੍ਰਚਾਨ ਲਿਪੀਆਂ ਤੋਂ ਹੀ ਸਾਡੀਆਂ ਹੁਣ ਦੀਆਂ ਲਿਪੀਆਂ ਵਿਕਸਿਆਂ। ਹੁਣ ਅਸੀਂ ਵਰਤਮਾਨ ਹਿੰਦ ਵਿਚ ਵਰਤੀਆਂ ਲਿਪੀਆਂ ਦਾ ਸੰਖੇਪ ਜੇਹਾ ਜਿਤਰ ਕਰਨਾ ਜ਼ਰੂਰੀ ਸਮਝਦੇ ਹਾਂ।

1. ਬੰਗਲਾ—ਇਹ ਬੰਗਲਾ ਦੀ ਲਿਪੀ ਹੈ, ਇਸੇ ਦਾ ਇਕ ਰੂਪ ਅਸਾਮ ਵਿਚ ਚਾਲ੍ਹ ਹੈ। ਮਿਥਲਾ ਦੇ ਬ੍ਰਾਹਮਣਾਂ ਵਿਚ ਵੀ ਇਸੇ ਦੇ ਜਗ ਬਦਲਵੇਂ ਰੂਪ ਦੀ ਵਰਤੋਂ ਹੈ।

2. ਉੜੀਆ—ਉੜੀਸ਼ਾ ਵਿਚ ਵਰਤੀਆਂ ਦੀ ਲਿਪੀ ਤੇ ਬੰਗਲਾ ਨਾਲ ਕਾਢੀ ਮਿਲਦੀ ਜੁਲਦੀ ਹੈ।

3. ਕੈਥੀ—ਕਾਇਸਥ -ਮੁਨਸੀਆਂ ਦੇ ਵਰਤਣ ਕਰਕੇ ਇਸ ਦਾ ਨਾਂ 'ਕੈਥੀ' ਪੈ ਗਿਆ ਤੇ ਬਿਹਾਰ ਦੇ ਜਨ-ਸਾਧਾਰਣ ਵਿਚ ਇਸ ਦੀ ਆਮ ਵਰਤੋਂ ਹੈ। ਇਸੇ ਕਰਕੇ ਇਸ ਨੂੰ ਕਈ ਵਾਰ 'ਬਿਹਾਰੀ' ਵੀ ਆਖ ਦਿਤਾ ਜਾਂਦਾ ਹੈ।

4. ਦੇਵ ਨਾਗਰੀ—ਕਿਸੇ ਸਮੇਂ ਪੱਧੇ ਭਾਰਤ ਦੇ ਉਸੇਨ ਨਗਰ ਨੂੰ 'ਦੇਵ ਨਗਰ' ਕਿਹਾ ਜਾਂਦਾ ਸੀ ਤੇ ਇਹ ਬ੍ਰਾਹਮਣੀ ਸਭਿਆਤਾ ਅਤੇ ਵਿਦਿਆ ਦਾ ਗੜ੍ਹ ਸੀ। ਇਸ ਇਲਾਕੇ ਵਿਚ ਵਰਤੀ ਜਾਣ ਵਾਲੀ ਲਿਪੀ ਦਾ ਨਾਂ 'ਦੇਵਨਾਗਰੀ' ਪਿਆ ਤੇ ਇਸ ਵਿਚ ਸ਼ਾਸਤ੍ਰੀ ਲਿਖੇ ਜਾਣ ਕਰ ਕੇ ਪਿਛੋਂ ਇਹ 'ਸ਼ਾਸਤ੍ਰੀ' ਕਹੀ ਜਾਣ ਲੱਗੀ। ਕਈ ਵਿਦਵਾਨਾਂ ਦਾ ਵਿਚਾਰ ਹੈ ਕਿ ਪੂਜਾ ਕਰਨ ਵੇਲੇ ਜੋ ਦੇਵਤਿਆਂ ਦੇ ਸੰਕੇਤਕ-ਚਿੰਨ੍ਹ ਉਲੀਕੇ ਜਾਂਦੇ ਸਨ ਉਸ ਰੇਖਾ-ਚਿੰਨ੍ਹ ਨੂੰ 'ਦੇਵ ਨਗਰ' ਆਖਿਆ ਜਾਂਦਾ ਸੀ। ਇਸੇ ਤੋਂ ਵਿਕਾਸ ਕਰਕੇ ਦੇਵ ਨਾਗਰੀ ਬਣੀ। *

ਯ

ਪੂ. ਪੀ. ਤੋਂ ਚਲ ਕੇ ਬਿਹਾਰ ਤਕ ਇਸ ਦਾ ਵਰਤਾਗਾ ਹੈ ਤੇ ਹੁਣ ਤਾਂ ਰਾਸ਼ਟਰ-ਭਾਸ਼ਾ ਹਿੰਦੀ ਦੀ ਲਿਪੀ ਹੋਣ ਕਾਰਨ ਇਹ ਦੇਸ਼ ਭਰ ਵਿਚ ਵਿਆਪਕ ਹੋ ਰਹੀ ਹੈ।

5. ਗੁਰਮੁਖੀ—ਪੰਜਾਬ ਦੀ ਪ੍ਰਾਣ ਲਿਪੀ ਹੈ ਜੋ ਪੁਰਾਣੀ ਸ਼ਾਰਦਾ ਟਾਕਰੀ ਨਾਲ ਰਲਦੀ ਹੈ। ਇਸ ਦਾ ਸ਼ਿਕਰ ਅਗੇ ਕਰਾਂਗੇ।

6. ਮੌਜੀ—ਮਰਾਠਾ ਦੇਸ਼ ਦੀ ਲਿਪੀ ਹੈ, ਸਿਰ ਤੇ ਲੰਮੀ ਲੀਕ ਖਿਚ ਕੇ ਲਿਖੀ ਜਾਂਦੀ ਹੈ।

7. ਗੁਜਰਾਤੀ—ਗੁਜਰਾਤ ਕਾਠੀਆਵਾਜ਼ ਤੇ ਕੱਛ ਵਿਚ ਇਸ ਦਾ ਪ੍ਰਚਾਰ ਹੈ। ਪਹਿਲਾਂ ਸਿਰ ਉਤੇ ਲਕੀਰ ਖਿਚੀ ਜਾਂਦੀ ਸੀ, ਹੁਣ ਟਾਈਪ ਵਿਚ ਇਹ ਲਕੀਰ ਛੱਡ ਦਿਤੀ ਗਈ ਹੈ।

*ਭਾ: ਪ੍ਰਚਾਨ ਲਿਪੀ ਮਾਲਾ, ਪੰਨਾ 119, ਕਿਤਾਬੁਲ ਹਿੰਦ ਪੰਨਾ 223-227 (ਉਲਥਾਕਾਰ ਸ਼ਬਦ ਅਸਗਰਅਲੀ, ਅੰਜਮਿਨ ਤਰੱਕੀ ਉਰਦੂ ਦਿਲੀ)

*ਹਿੰਦੀ ਸ਼ਬਦ ਸਾਗਰ, ਪੰਨਾ 1624

3. ਤੇਲਗੁ—ਤਿਲੰਗਾਨਾ ਦੀ ਲਿਪੀ ਹੈ, ਮਦਰਾਸ ਪ੍ਰਾਂਤ ਦੇ ਪੂਰਵੀ ਸਪੁਦਰੀ ਕੰਦੇ, ਹੈਦਰਾਬਾਦ ਦੇ ਪੂਰਬੀ ਤੇ ਦੱਖਣੀ ਭਾਗ ਅਤੇ ਮੱਧ ਪ੍ਰਦੇਸ਼ ਦੇ ਦੱਖਣੀ ਹਿੱਸੇ ਵਿਚ ਇਸ ਦੀ ਵਰਤੋਂ ਹੈ।

9. ਤਾਮਲ—ਤਾਮਲ ਦੇਸ਼ ਦੀ ਲਿਪੀ ਹੈ, ਇਸ ਦਾ ਪ੍ਰਚਾਰ ਮਦਰਾਸ ਦੇ ਉਪਰਲੈਂ ਹਿੱਸੇ, ਦੱਖਣੀ ਪੂਰਬੀ ਭਾਗ ਆਰਕਟ, ਤਿੰਚਨਾਪਲੀ, ਤੰਜੋਰ, ਮਦਰਾ ਤੇ ਟ੍ਰਾਵਲਕੋਰ ਆਦਿ ਦੇ ਹੇਠਲੇ ਹਿੱਸੇ ਵਿਚ ਹੈ।

10. ਮਲਿਆਲਮ—ਕੈਰਲ ਪ੍ਰਾਂਤ ਦੀ ਲਿਪੀ ਹੈ, ਮਾਲਾਬਾਰ, ਕੇਂਚੀਨ ਤੇ ਟ੍ਰਾਵਨਕੋਰ ਵਿਚ ਇਸ ਦਾ ਪ੍ਰਚਾਰ ਹੈ। ਦਰਅਸਲ ਇਹ ‘ਗ੍ਰੰਥ ਲਿਪੀ’ ਦਾ ਹੀ ਇਕ ਘੜੀਸਵਾਂ ਰੂਪ ਹੈ।

11. ਤੁਲੁ—ਇਹ ਮਲਿਆਲਮ ਦਾ ਹੀ ਇਕ ਰੂਪ ਹੈ। ਇਸ ਦੀ ਵਰਤੋਂ ਦੱਖਣੀ ਕੰਨੜ ਦੇਸ਼ ਵਿਚ ਸੰਸਕ੍ਰਿਤ ਲਿਖਣ ਲਈ ਕੀਤੀ ਜਾਂਦੀ ਸੀ।

12. ਕੰਨੜ—ਇਹ ਕਰਨਾਟਕ ਦੀ ਲਿਪੀ ਹੈ। ਸੈਸੂਰ, ਕੁਰਗ, ਨੀਲ ਗਿਰੀ ਅਤੇ ਬੰਬਈ ਪ੍ਰਾਂਤ ਦੇ ਦੱਖਣੀ ਕੌਨੇ ਵਿਚ ਇਸ ਦੀ ਵਰਤੋਂ ਹੈ।

13. ਗ੍ਰੰਥ ਲਿਪੀ—ਤਾਮਲ ਵਾਲੇ ਖਿੱਤੇ ਵਿਚ ਆਮ ਤੌਰ ਤੇ ਇਹ ਲਿਪੀ ਸੰਸਕ੍ਰਿਤ ਗ੍ਰੰਥ ਲਿਖਣ ਲਈ ਵਰਤੀ ਜਾਂਦੀ ਹੈ।

14. ਉਰਦੂ—ਹਿੰਦ ਵਿਚ ਇਹ ਇਕੋ ਇਕ ਸੱਜੇ ਤੋਂ ਖੱਬੇ ਨੂੰ ਚਲਣ ਵਾਲੀ ਲਿਪੀ ਹੈ। ਇਸ ਦਾ ਨਿਕਾਸ ਫਾਰਸੀ ਲਿਪੀ ਤੋਂ ਹੋਇਆ ਤੇ ਮੁਜਲਮਾਨਾਂ ਨੇ ਇਸ ਦੀ ਵਰਤੋਂ ਚਲਾਈ। ਅੰਗਰੇਜ਼ੀ ਸਰਕਾਰ ਨੇ ਇਸ ਨੂੰ ਦੱਡਤਰੀ ਵਰਤੋਂ ਵਿਚ ਲਿਆ ਕੇ ਖੂਬ ਪ੍ਰਚਾਰਿਆ। ਅਜ ਵੀ ਹਿੰਦ ਵਿਚ ਦੇਵਨਾਗਰੀ ਨੂੰ ਛੱਡ ਕੇ ਇਸ ਦੀ ਵਰਤੋਂ ਬਾਕੀ ਲਿਪੀਆਂ ਨਾਲੋਂ ਕਿਤੇ ਵਧ ਹੈ। ਪਾਕਿਸਤਾਨ ਦੀ ਤਾਂ ਇਹ ਹੈ ਹੀ ਮਲਕਾ।

ਪੰਜਾਬ ਦੀਆਂ ਲਿਪੀਆਂ

1. ਸ਼ਾਰਦਾ—ਪੰਜਾਬ ਵਿਚ ਪ੍ਰਚਲਤ ਲਿਪੀਆਂ—ਸ਼ਾਰਦਾ, ਟਾਕਰੀ, ਲੰਡੇ ਤੇ ਗੁਰਮੁਖੀ ਆਦਿ ਮੁੱਖੀ ਹਨ। ਕਸ਼ਮੀਰ ਦੇਸ਼ ਰਮਣੀਕ ਸ਼ਾਂਤੀ ਅਮਨ ਦਾ ਟਿਕਾਣਾ ਹੇਣ ਕਰਕੇ ਪ੍ਰਗਾਣੇ ਜ਼ਮਾਨੇ ਤੋਂ ਵਿਦਿਆ ਦਾ ਭਾਰਾ ਕੇਂਦਰ ਰਿਹਾ ਸੀ। ਵਿਦਵਾਨ ਲੋਕ ਸਰਸੂਤੀ ਯਾ ਸ਼ਾਰਦਾ ਦੇਵੀ ਦੇ ਜ਼ਿਆਦਾ ਉਪਾਸਕ ਹੁੰਦੇ ਸਨ। ਇਸ ਲਈ ਇਨ੍ਹਾਂ ਵਲੋਂ ਵਰਤੀ ਜਾਣ ਵਾਲੀ ਲਿਪੀ ਦਾ ਨਾਂ ‘ਸ਼ਾਰਦਾ’ ਪੈ ਗਿਆ। ਮੂਲ ਸ਼ਾਰਦਾ ਲਿਪੀ ਦਸਵੀਂ ਸਦੀ ਦੇ ਆਸ ਪਾਸ ‘ਕੁਟਿਲ ਲਿਪੀ’ ਤੋਂ ਨਿਕਲੀ ਤੇ ਇਸ ਦਾ ਪ੍ਰਚਾਰ ਕਸ਼ਮੀਰ ਤੇ ਪੰਜਾਬ ਵਿਚ ਰਿਹਾ। ਇਸੇ ਵਿਚ ਅਦਲਾ ਬਲਲੀ ਹੋ ਕੇ ਵਰਤਮਾਨ ਸ਼ਾਰਦਾ ਲਿਪੀ ਬਣੀ ਜਿਸ ਦਾ ਪ੍ਰਚਾਰ ਹੁਣ ਕਸ਼ਮੀਰ ਵਿਚ ਘਟ ਗਿਆ ਹੈ ਤੇ ਉਸ ਦੀ ਬਾਂ ਦੇਵਨਾਗਰੀ, ਗੁਰਮੁਖੀ ਯਾ ਟਾਕਰੀ ਨੇ ਲੈ ਲਈ ਹੈ।

[ਪ੍ਰਾਚੀਨ ਭਾਰਤੀਯ ਲਿਪੀ ਮਾਲਾ, ਪੰਨਾ 129]

ਮੇਰਾ ਖਿਆਲ ਹੈ ਕਿ ਪੰਜਾਬ ਤੇ ਕਸ਼ਮੀਰ ਦੀ ਸ਼ਾਰਦਾ ਲਿਪੀ ਇਸ ਤੋਂ ਵੀ ਅਤੇ ਪ੍ਰਾਚੀਨ ਹੈ ਤੇ ਇਸ ਦਾ ਮੁੱਢ ਸਰਸੂਤੀ ਨਦੀ ਕੰਢੇ ਵਸਣ ਵਾਲੇ ਵਿਦਵਾਨ ਲੋਕਾਂ ਹਥੋਂ ਹੋਇਆ। ਸਰਸੂਤੀ ਨਦੀ ਤੋਂ ਪ੍ਰਾਂਗ ਤਕ ਗੰਗਾ ਜਮਨਾ ਦੀ ਵਾਦੀ ‘ਬ੍ਰਹਮਾਵਰਤ’ ਕਹਾਉਂਦੀ ਸੀ, ਚਾਹੇ ਬ੍ਰਹਮਾ ਦੇ ਨਾਂ ਕਰਕੇ, ਚਾਹੇ ਬ੍ਰਾਹਮਣਾਂ ਦੀ ਬਹੁਤੀ ਵਸੋਂ ਕਰਕੇ। ਇਨ੍ਹਾਂ ਵਿਚ ਵਰਤੀਂਦੀ ਲਿਪੀ ‘ਬ੍ਰਹਮੀ’ ਅਖਵਾਈ। ਇਹੋ ਬ੍ਰਹਮੀ ਪੰਜਾਬ ਦੀਆਂ ਉਪਰੋਕਤ ਲਿਪੀਆਂ ਦੀ ਅੰਮਾ ਹੈ। ਜਿਸ ਤਰ੍ਹਾਂ

*ਪ੍ਰਾਚੀਨ ਭਾਰਤੀਯ ਲਿਪੀ ਮਾਲਾ, ਪੰਨਾ 130-133

ਪੰਜਾਬ ਦੀ ਬੋਲੀ ਦਾ ਪੁਰਾਣੀ ਵੇਦਕ ਬੋਲੀ ਨਾਲ ਘਣੇਰਾ ਸਬੰਧ ਹੈ ਤਿਵੇਂ ਪੰਜਾਬ ਦੀਆਂ ਲਿਪੀਆਂ ਵੀ ਬਾਕੀ ਪ੍ਰਾਂਤਾਂ ਦੀਆਂ ਲਿਪੀਆਂ ਨਾਲੋਂ ਆਪਣੇ ਮੁੱਲ ਸੌਮੇ-ਬ੍ਰਹਮੀ ਨਾਲ ਜ਼ਿਆਦਾ ਮੁਸ਼ਟਿਖਤ ਰਖਦੀਆਂ ਹਨ ਕਿਉਂ ਕਿ ਪੰਜਾਬ ਹੈਸੀ ਜੋ ਸਭ ਦਾ ਬਾਬਾ। ਸਰਸੁਤੀ ਨਦੀ ਦੇ ਉਰਾਰ ਦੇ ਪਾਸੇ ਜੋ ਲੋਕ ਵਾਦੇ ਸਨ, ਉਨ੍ਹਾਂ ਵਿਚ ਇਸ ਨਦੀ ਦਾ ਪਿਆਰ, ਸਰਧਾ ਉਪਸਨਾ ਵਿਚ ਪਲਟ ਚੁਕਾ ਸੀ ਅਤੇ ਉਹ ਬਣੀ ਦੀ ਦੇਵੀ ਨੂੰ 'ਸਰਸੁਤੀ' ਯਾਂ 'ਸ਼ਾਹਦਾ ਦੇਵੀ' ਆਖ ਕੇ ਅਗਧੇ ਸਨ। ਇਸੇ ਤੋਂ ਬਾਦ ਵਿਚ ਉਨ੍ਹਾਂ ਆਪਣੀ ਲਿਪੀ ਦਾ ਨਾਂ 'ਸ਼ਾਹਦਾ' ਰਖਿਆ। ਇਹ ਸਰਸੁਤੀ ਕੰਢੇ ਵਸਦੇ ਵਿਦਵਾਨ ਹੀ ਪੰਜਾਬ ਦਾ ਮੈਦਾਨੀ ਇਲਾਕਾ ਛਡ ਕੇ ਕਸਮੀਰ ਪਹਾੜ ਦੀ ਸੁਰੱਖਿਅਤ ਵਾਦੀ ਵਿਚ ਜਾ ਵਸੇ ਤੇ ਉਪਰ ਆਪਣੀ ਲਿਪੀ ਦਾ ਨਾਂ 'ਸ਼ਾਹਦਾ' ਰਖਿਆ। ਇਹ ਸਰਸੁਤੀ ਕੰਢੇ ਵਸਦੇ ਵਿਦਵਾਨ ਹੀ ਪੰਜਾਬ ਦਾ ਮੈਦਾਨੀ ਇਲਾਕਾ ਛਡ ਕੇ ਕਸਮੀਰ ਪਹਾੜ ਦੀ ਸੁਰੱਖਿਅਤ ਵਾਦੀ ਵਿਚ ਜਾ ਵਸੇ ਤੇ ਉਪਰ ਆਪਣੀ ਲਿਪੀ 'ਸ਼ਾਹਦਾ', ਨਾਲ ਲੈਂਦੇ ਗਏ। ਇਹ ਠੀਕ ਹੈ, ਇਸ ਦਾ ਨਵਾਂ ਰੂਪ ਦੇਵਨਾਗਰੀ ਦੇ ਜਨਮ ਸਮੇਂ ਬਣਿਆ। ਜੇਹਾ ਕਿ ਪੰਡਤ ਗੈਰੀ ਸੰਕਰ ਹੀਰਾ ਚੰਦ ਓਝਾ ਲਿਖਦੇ ਹਨ ਕਿ ਦੇਵ ਨਾਗਰੀ ਦੀ ਭੈਣ ਸ਼ਤਦਾ ਦਾ ਪ੍ਰਚਾਰ ਦਸਵੀਂ ਸਦੀ ਵਿਚ ਕਸਮੀਰ ਤੇ ਪੰਜਾਬ ਵਿਚ ਹੋਣ ਲਗ ਪਿਆ ਸੀ, [‡] ਸ਼ਾਹਦਾ ਦਾ ਸਭ ਤੋਂ ਪਹਿਲਾ ਲੇਖ ਦਸਵੀਂ ਸਦੀ ਦਾ ਹੀ ਮਿਲ ਸਕਿਆ ਹੈ ਤੇ ਇਹ ਜਾਂ ਅਜੇਹੇ ਹੋਰ ਲੇਖ ਜ਼ਿਆਦਾ ਜਿਗਾਹਾਂ, ਚੰਥੇ ਤੇ ਕੁੱਲ੍ਹ ਆਦਿ ਤੋਂ ਮਿਲੇ ਹਨ.*

2. ਟਾਕਰੀ—ਇਹ ਪੰਜਾਬ ਦੀ ਪੁਰਾਣੀ ਲਿਪੀ ਦਾ ਸ਼ਾਹਦਾ ਵਰਗਾ ਹੀ ਘੜੀਸਵਾਂ ਪਹਾੜੀ ਰੂਪ ਹੈ ਜੋ ਜੰਮ੍ਹ ਤੇ ਹੋਰ ਪੰਜਾਬ ਦੇ ਉਤਰ ਵਲ ਦੇ ਪਹਾੜੀ ਇਲਾਕੇ ਵਲ ਪ੍ਰਚਲਤ ਹੈ। ਕਾਂਗੜੇ ਲਾਗੇ ਦੀਆਂ ਪਹਾੜੀਆਂ ਵਿਚ ਇਸ ਲਿਪੀ ਦੇ ਕਈ ਪੁਰਾਣੇ ਸਿਲਾਲੇਖ ਵੀ ਮਿਲੇ ਹਨ। ਪਹਾੜ ਦੇ ਅੱਡ ਅੱਡ ਹਿਸਿਆਂ ਵਿਚ ਇਸ ਦੇ ਅੱਡ ਅੱਡ ਰੂਪ ਹਨ। ਜੰਮ੍ਹ ਦੇ ਇਲਾਕੇ ਵਿਚ ਵਰਤੀ ਦਾ ਰੂਪ 'ਭੋਗਰੀ' ਤੇ ਚੰਥੇ ਵਿਚਲਾ ਰੂਪ 'ਚੰਗਿਆਲੀ' ਅਖਵਾਇਆ ਹੈ।[‡] ਕਈ ਵਿਦਵਾਨਾਂ ਦਾ ਖਿਆਲ ਹੈ ਕਿ ਠਾਕਰ-ਹਾਜਪੂਤ 'ਚੰਗੀਆਂ' ਵਿਚ ਵਰਤੀ ਜਾਣ ਕਰਕੇ ਇਸ ਦਾ ਨਾਂ 'ਠਾਕਰੀ' ਪਿਆ ਤੇ ਇਹੋ ਵਟ ਕੇ 'ਟਾਕਰੀ' ਲਵੇਜ ਬਣਿਆ। ਸ਼ਾਇਦ ਇਹ ਠੀਕ ਨ ਹੋਵੇ। ਅਸਲ ਗੱਲ ਇਹ ਜਾਪਦੀ ਹੈ ਕਿ ਕਿਸੇ ਸਮੇਂ ਪੰਜਾਬ ਵਿਚ ਟੱਕ ਜਾਤੀ ਦਾ ਬੜਾ ਜ਼ੋਰ ਰਿਹਾ, ਇਨ੍ਹਾਂ ਦੇ ਉੱਜ ਪ੍ਰਤਾਪ ਦਾ ਗੜ੍ਹ 'ਟੈਕਸਿਲਾ' ਸਹਿਰ ਸੀ ਤੇ ਪੰਜਾਬ ਦੇ ਬਹੁਤ ਸਾਰੇ ਹਿੱਸੇ ਨੂੰ 'ਟੱਕ ਦੇਸ' ਆਖਿਆ ਜਾਂਦਾ ਸੀ।

ਪੁਰਾਣੀਆਂ ਸੰਸਕ੍ਰਿਤ ਤੇ ਪ੍ਰਾਕ੍ਰਿਤ ਦੀਆਂ ਪੌਂਡੀਆਂ ਵਿਚ ਇਸ 'ਟੱਕ ਦੇਸ' ਦੀ ਬੋਲੀ ਨੂੰ 'ਟੱਕੀ ਯਾ ਟਾਕੀ' ਕਿਹਾ ਗਿਆ ਹੈ, ਸੰਭਵ ਹੈ ਇਸ ਬੋਲੀ ਲਈ ਵਰਤੀ ਜਾਂਦੀ ਲਿਪੀ ਹੀ 'ਟਾਕਰੇ' ਜਾਂ 'ਟਾਕਰੀ' ਕਹਾਈ ਹੋਵੇ।

3. ਲੰਡੇ—ਇਨ੍ਹਾਂ ਸ਼ਾਹਦਾ, ਟਾਕਰੀ ਆਦਿ ਲਿਪੀਆਂ ਤੋਂ ਇਲਾਵਾ ਪੰਜਾਬ ਦੇ ਵਪਾਰੀਆਂ ਵਿਚ ਲੰਡੇ ਯਾ ਮਹਾਜਨੀ ਲਿਪੀ ਦਾ ਬਹੁਤ ਵਰਤਾਰ ਰਿਹਾ ਹੈ। ਵਪਾਰੀ ਲੋਕ ਸਮੇਂ ਤੇ ਸੇਹਨਤ ਦੀ ਬੱਚਲ ਲਈ ਅੱਖਰਾਂ ਉਕੜੀਆਂ ਲੀਕਾਂ, ਖਿਚਦੇ ਸਨ ਅਤੇ ਨਾ ਹੀ ਕੋਈ ਲਗ ਮਾਤ੍ਰ ਲਾਉਂਦੇ ਸਨ। ਇਸੇ ਕਾਰਲੀ ਦਾ ਸਿਟਾ ਲੰਡੇ ਅੱਖਰ ਚਲੇ, ਮਹਾਜਨਾਂ ਯਾਂ ਸਰਾਫਾਂ ਦੇ ਵਰਤਣ

*ਪ੍ਰਾਚੀਨ ਭਾਰਤੀਯ ਲਿਪੀ ਮਾਲਾ-ਪੰਨਾ 68

*ਪ੍ਰਾਚੀਨ ਭਾਰਤੀਯ ਲਿਪੀ ਮਾਲਾ ਪੰਨਾ 73

੫੪. ਭਾ. ਲਿ. ਮਾਲਾ, ਪੰਨਾ 130

ਕਰਕੇ ਇਹੋ 'ਮਹਾਜਨੀ' ਯਾਂ 'ਸਰਾਫੀ' ਅੱਖਰ ਕਹਿਲਾਏ ।

ਹਿੰਦੁਸਤਾਨ ਵਿਚ ਅਜੇਹੀਆਂ ਸੌਂ ਦੇ ਲਗਭਗ ਵਪਾਰੀ ਲਿਪੀਆਂ ਹੋਣਗੀਆਂ । ਪੰਜਾਬ-ਵਿਚ ਵੀ ਸਰਾਫੀ, ਮਹਾਜਨੀ, ਖੋਜਾ, ਅਰੋੜਾ, ਲੈਮਾ—ਵਾਸੀ, ਮੁਲਤਾਨੀ, ਬਹਾਵਲੀਪੁਰੀ, ਪਰਾਚੀ, ਉੱਚੀ, ਰੋਹੜੀ, ਸਿੰਧੀ, ਸਾਰਿਕਾ, ਬਲੀ ਤੇ ਕੀਰਕੀ ਆਦਿ ਕਈ ਭਾਂਤ ਦੇ ਅੱਖਰ ਵਹੀਆਂ ਖਾਤਿਆਂ ਵਿਚ ਚਾਲ੍ਹ ਹਨ । ਹੈਨ ਇਹ ਸਭ ਲੰਡਿਆਂ ਦਾ ਅਦਲਿਆ-ਬਦਲਿਆ ਰੂਪ ਹੀ ਅਤੇ ਲੰਡੇ ਖੁਦ ਵੀ ਸਾਹਿਰਕ ਕੰਮਾਂ ਲਈ ਵਰਤੀਆਂ ਜਾਂਦੀਆਂ ਲਿਪੀਆਂ ਦਾ ਹੀ ਇਕ ਜ਼ਿਕਸ਼ੇ ਵਾਲਾ ਵਟਿਆ ਰੂਪ ਹੈ ।

ਇਹ ਤਾਂ ਹੋਈਆਂ ਪੰਜਾਬ ਦੇ ਪਹਾੜੀ ਇਲਾਕੇ ਤੇ ਵਪਾਰੀਆਂ ਵਿਚ ਵਰਤੀਂਦੀਆਂ ਲਿਪੀਆਂ, ਹੁਣ ਅਸੀਂ ਗੁਰਮੁਖੀ ਲਿਪੀ ਵਲ ਆਉਂਦੇ ਹਾਂ ।

4. ਗੁਰਮੁਖੀ—ਪੰਜਾਬ ਦੇ ਸੈਦਾਨੀ ਇਲਾਕੇ ਵਿਚ ਪੁਰਾਣੇ ਜ਼ਮਾਨੇ ਕਿਸ ਲਿਪੀ ਦਾ ਵਰਤਾਰਾ ਸੀ ਤੇ ਉਸ ਦਾ ਕੀ ਨਾਂ ਸੀ, ਇਸ ਬਾਰੇ ਜ਼ਰਾ ਵਿਚਾਰ ਕਰਨ ਦੀ ਲੋੜ ਹੈ । ਐਲਬਰੂਨੀ ਨੇ ਜੋ ਹਿੰਦ ਦੀਆਂ 11 ਲਿਪੀਆਂ ਦਾ ਜ਼ਿਕਰ ਕੀਤਾ ਹੈ, ਉਸ ਵਿਚ ਇਕ 'ਅਰਧਨਾਗਰੀ' ਨਾਂ ਦੀ ਲਿਪੀ ਹੈ । ਇਸ ਬਾਰੇ ਉਹ ਕਹਿੰਦਾ ਹੈ ਕਿ ਇਹ 'ਸਿਧ ਮਾਤ੍ਰਿਕਾ' ਅਤੇ ਮਾਲਵਾ (ਉਜੈਨ) ਵਿਚ ਵਰਤੀਂਦੀ 'ਨਾਗਰ' ਲਿਪੀ ਦੇ ਮੇਲ ਤੋਂ ਬਣੀ ਹੈ ਤੇ ਇਹ 'ਭਾਟੀ ਦੇਸ' ਅਤੇ ਸਿੱਧ ਦੇ ਕੁਝ ਹਿੱਸਿਆਂ ਵਿਚ ਵਰਤੀ ਜਾਂਦੀ ਹੈ ।* ਜੇਹਾ ਕਿ ਇਹ ਪ੍ਰਗਟ ਹੀ ਹੈ ਕਿ ਭੱਟੀ ਰਾਜਪੁਤਾਂ ਦੀ ਵਸੋਂ ਕਾਰਣ ਬਣਿੰਦੇ ਵਲ ਦਾ ਇਲਾਕਾ 'ਭਾਟੀ ਦੇਸ' ਜਾਂ 'ਭੋਟੀਆਣਾ' ਕਿਹਾ ਜਾਂਦਾ ਸੀ । ਇਥੋਂ ਦੀ ਬੋਲੀ ਦਾ ਨਾਂ ਹੈ ਭਟਿਆਣੀ, ਜੋ ਕਿ ਪੰਜਾਬੀ ਦੀ ਉਪਭਾਖਾ ਹੈ । ਇਸੇ ਇਲਾਕੇ ਵਿਚ ਵਰਤੀ ਜਾਂਦੀ ਪੁਰਾਣੀ ਲਿਪੀ ਦਾ ਨਾਂ 'ਅਰਧਨਾਗਰੀ' ਸੀ, ਜਿਸ ਨੂੰ 'ਭਟਾਖੀ' ਵੀ ਕਿਹਾ ਜਾਂਦਾ ਸੀ । ਇਤਿਹਾਸਕ ਤੌਰ ਤੇ ਇਹ ਗੱਲ ਪ੍ਰਗਟ ਹੈ ਕਿ ਦਸਵੀਂ ਗਿਆਰੂਵੀਂ ਸਦੀ ਵਿਚ ਬਣਿੰਡਾ ਇਕ ਭਾਰਾ ਰਾਜ ਕੇਂਦਰ ਸੀ । ਇਥੋਂ ਦੇ ਹੀ ਰਾਜੇ ਜੈਪਾਲ ਤੇ ਅੰਨੰਗਪਾਲ ਆਦਿ ਨੇ ਮਹਿਮੁਦ ਗਜ਼ਨਵੀ ਨਾਲ ਟਾਕਰਾ ਲਿਆ ਸੀ । ਸੋ ਇਸ ਬਾਂ ਦੀ ਲਿਪੀ ਦੀ ਪੰਜਾਬ ਭਰ ਵਿਚ ਪ੍ਰਕੂਤਾ ਹੋਣੀ ਕੁਦਰਤੀ ਗੱਲ ਸੀ । ਇਸੇ 'ਕਰਕੇ ਐਲਬਰੂਨੀ ਨੇ ਇਸ ਦਾ ਜ਼ਿਕਰ ਕੀਤਾ । ਭਾਰਤੀ ਲਿਪੀ-ਵਿਗਿਆਨੀ ਪੰਡਿਤ ਗੋਰੀ ਸੰਕਰ ਹੀਰਾ ਦੇਂਦ ਓਝਾ ਨੇ ਇਹ ਮੌਨਿਆ ਹੈ ਕਿ ਪੰਜਾਬ ਵਿਚ ਸੰਸਕ੍ਰਿਤ ਪੁਸਤਕਾਂ ਨਾਗਰੀ ਨਾਲ /ਮਿਲਦੀ ਇਕ ਪੁਰਾਣੀ ਲਿਪ੍ਰ ਵਿਚ ਲਿਖੀਆਂ ਜਾਂਦੀਆਂ ਸਨ । ਇਸੇ ਸੰਸਕ੍ਰਿਤ ਪੁਸਤਕਾਂ ਲਈ ਵਰਤੀ ਜਾਣ ਵਾਲੀ ਲਿਪੀ ਵੀ ਵਰਤਮਾਨ ਪੰਜਾਬੀ ਲਿਪੀ ਬਣੀ । ਇਹ ਕਥਨ ਵੀ ਉਸ ਪੁਰਾਣੀ ਅਰਧਨਾਗਰੀ ਜਾਂ ਭਟਾਖੀ ਲਿਪੀ ਵਲ ਸੰਕੇਤ ਕਰਦਾ ਹੈ, ਜਿਸ ਤੋਂ ਗੁਰਮੁਖੀ ਲਿਪੀ ਦਾ ਵਿਕਾਸ ਹੋਇਆ । ਚੂਕਿ ਅਰਧਨਾਗਰੀ ਦੀ ਅੱਖਰ ਮਾਲਾ ਸਾਡੇ ਸਾਮੂਲੇ ਨਹੀਂ, ਇਸ ਉਤੇ ਬਹੁਤ ਜ਼ੋਰ ਨ ਦੇ ਕੇ ਇਹ ਵੀ ਕਿਹਾ ਜਾ ਸਕਦਾ ਹੈ ਕਿ ਸ਼ਾਇਦ ਇਹੋ 'ਸਿਧ ਮਾਤ੍ਰਿਕਾ' ਜਾਂ 'ਸਿੱਧ' ਲਿਪੀ ਹੀ ਸਾਡੀ ਗੁਰਮੁਖੀ ਲਿਪੀ ਦੀ ਵੱਡੇਰੀ ਹੋਵੇ ।

ਗੁਰਮੁਖੀ ਨਾਂ ਤਾਂ ਭਾਵੇਂ ਪੰਜ ਚਾਰ ਸੌਂ ਵਰ੍ਹੇ ਤੋਂ ਵਧ ਨਾ ਪੁਰਾਣਾ ਹੋਵੇ ਪਰੰਪੁਰਾ ਇਸ ਦੀ ਲਿਪੀ ਦੇ ਅੱਖਰ ਢੇਰ ਪੁਰਾਣੇ ਹਨ । ਈ. ਪੀ. ਨਿਊਟਨ ਦਾ ਕਹਿਣਾ ਹੈ ਕਿ ਪੰਜਾਬੀ ਦੇ ਪੈਂਤੀ

ਅੱਖਰਾਂ ਵਿਚੋਂ ਘਟ ਤੋਂ ਘਟ 21 ਅੱਖਰ ਤਾਂ ਮਾੜੇ ਮੋਟੇ ਫਰਕ ਨਾਲ ਪ੍ਰਾਚੀਨ ਲੇਖਾਂ ਵਿਚ ਦਿਸ ਗੀ ਪੈਂਦੇ ਹਨ। ਹੇਠ ਦਸਵੀਂ ਸਦੀ ਈਸਵੀ ਦੇ, ਬਾਰਾਂ ਤੀਜੀ ਸਦੀ ਈ. ਪੂਰਬ ਦੇ, ਅਤੇ ਤਿੰਨ ਪੰਜਵੀਂ ਸਦੀ ਈ. ਪੂਰਬ ਵਿਚ ਮਿਲ ਪੈਂਦੇ ਹਨ। ਇਸ ਲਈ ਇਹ ਮੌਨਣਾ ਪਵੇਗਾ ਕਿ ਪੰਜਾਬ ਵਿਚ ਦੇਰ ਤੋਂ ਲਿਪੀ ਕਲਾ ਚਾਲ੍ਹ ਸੀ ਤੇ ਇਸੇ ਦਾ ਸਦੀਆਂ ਵਿਚ ਵਾਟਿਆ ਬਦਲਿਆ ਰੂਪ ਮੌਜੂਦਾ ਲਿਪੀ ਹੈ।

ਇਸ ਸਮੇਂ ਪੰਜਾਬ ਦੀ ਪ੍ਰਾਣ ਲਿਪੀ ਗੁਰਮੁਖੀ ਹੈ। ਵਹੀ ਖਾਤਿਆਂ ਤੋਂ ਬਿਨਾਂ ਪੰਜਾਬੀਆਂ ਦਾ ਬਾਕੀ ਕਾਰ ਵਿਹਾਰ, ਚਿਠੀ ਪੱਤਰ ਤੇ ਸਾਰੀ ਸਾਹਿਤਕ ਲਿਖਤ ਇਸੇ ਲਿਪੀ ਵਿਚ ਕੀਤੀ ਜਾਂਦੀ ਹੈ। ਇਸ ਦੇ 'ਗੁਰਮੁਖੀ' ਨਾਂ ਨੇ ਕਈ ਫਿਰਕਾ-ਪ੍ਰਸਤ ਦਿਸਾਗਾਂ ਵਿਚ ਕਈ ਤਰ੍ਹਾਂ ਦੇ ਸੰਕੇ ਖੜ੍ਹੇ ਕਰਕੇ ਇਸ ਦੇ ਸਰਬ-ਪ੍ਰਵਾਣ ਹੋਣ ਵਿਚ ਕੁਝ ਕੁ ਅਟਕਾ ਪਾ ਛੱਡਿਆ ਹੈ। ਉਹ ਲੋਕ ਕਹਿੰਦੇ ਹਨ ਕਿ ਇਹ ਤਾਂ ਸਿਥਾਂ ਵਾਸਤੇ ਹੀ ਬਣਾਈ ਸੀ, ਅਸੀਂ ਇਸ ਨੂੰ ਨਹੀਂ ਅਪਣਾਉਣਾ। ਹੁਣ ਵੀਚਾਰਨ ਵਾਲੀ ਗੱਲ ਤਾਂ ਇਹ ਹੈ ਕਿ ਕੀ ਇਹ ਲਿਪੀ ਸਿਖ ਗੁਰੂਆਂ ਦੇ ਜਮਾਨੇ ਦੀ ਹੀ ਕਾਢ ਹੈ ਯਾ ਇਹ ਪੰਜਾਬ ਦੀ ਚਲੀ ਆ ਰਹੀ ਕਿਸੇ ਪ੍ਰਾਚੀਨ ਲਿਪੀ ਦਾ ਬਦਲਿਆ ਸੁਧਰਿਆ ਰੂਪ ਹੈ? ਜੇ ਕਰ ਸਿਖ-ਗੁਰੂਆਂ ਨੇ ਹੀ ਇਸ ਦੀ ਘਾੜਤ ਘੜੀ ਹੋਵੇ ਤਾਂ ਕੀ ਅਜਿਹੀ ਸਾਦੀ ਸੁਰੱਜੀ ਲਿਪੀ ਦੀ ਵਰਤੋਂ ਕਰਨਾ ਪਾਪ ਹੋ ਜਾਂਦਾ ਹੈ? ਬਿਦੇਸ ਤੋਂ ਆਏ ਜ਼ਰਵਾਣਿਆਂ ਅਰਬੀਆਂ, ਦੀਰਾਨਾਂ ਦੀ ਲਿੱਪੀ ਦਾ ਇਕ ਤੁਪ-ਉਰਦੂ ਤਾਂ ਸਾਨੂੰ ਪ੍ਰਵਾਣ ਕਰਨ ਵਿਚ ਕੋਈ ਹਿਰਕਾਹਟ ਨਹੀਂ ਹੁੰਦੀ ਪਰ ਆਪਣੇ ਦੇਸ਼ ਦੇ ਉਪਕਾਰੀ ਮਹਾਂਪੁਰਸ਼ਾਂ ਦੀ ਕਿਰਤ ਤੋਂ ਨੱਕ ਵੱਟਣਾ ਹੀ ਚੰਗਾ ਸਮਝਦੇ ਹਨ। ਇਹ ਗੱਲ ਕਿਸੇ ਸੁੰਮਾਨ ਵਾਲੇ ਦੇਸ਼ ਵਿਚ ਭਲੀ ਨਹੀਂ ਮੰਨੀ ਜਾ ਸਕਦੀ। ਪਰ ਹੁਣ ਤਾਂ ਖੋਜ ਨੇ ਉਹ ਸਬੂਤ ਸਾਮ੍ਰਾਂਤੇ ਲਿਆ ਦਿਤੇ ਹਨ ਜਿਨ੍ਹਾਂ ਤੋਂ ਇਹ ਗੱਲ ਚੰਗੀ ਤਰ੍ਹਾਂ ਸਪਸ਼ਟ ਹੋ ਜਾਂਦੀ ਹੈ ਕਿ ਗੁਰਮੁਖੀ ਲਿੱਪੀ ਕੌਂਦੀ ਨਵੀਂ ਕਾਢ ਨਹੀਂ, ਇਹ ਤਾਂ ਪੰਜਾਬ ਦੀ ਪ੍ਰਾਚੀਨ-ਲਿੱਪੀ ਦਾ ਹੀ ਇਕ ਸੰਵਰਿਆ ਸੁਧਰਿਆ ਰੂਪ ਹੈ। ਪੰਜਾਬ ਦੀਆਂ ਪ੍ਰਸਿੱਧ ਲਿੱਪੀਆਂ ਦੀ ਵਰਣਨਾਲਾਂ ਦਾ ਵੇਰਵਾ ਇਸ ਤਰ੍ਹਾਂ ਹੈ—

ਸ਼ਾਰਦਾ—4 ਸੂਰ, 33 ਵਿਅੰਜਨ—37

ਟਾਕਰੀ—4 ਸੂਰ, 33 ਵਿਅੰਜਨ—37

ਲੰਡੇ—3 ਸੂਰ, 27 ਵਿਅੰਜਨ—30

ਗੁਰਮੁਖੀ—3 ਸੂਰ, 32 ਵਿਅੰਜਨ—35

) ਤੇ ਨਹੀਂ ਹੈ

) ਤੇ ਹੈ

ਜਿਨ੍ਹਾਂ ਚਹੀਆਂ ਲਿੱਪੀਆਂ ਦੀ ਅੱਖਰ-ਗਿਣਣਤੀ ਵੀ ਜਿਥੇ ਰਲਦੀ ਹੈ, ਉਥੇ ਬਹੁਤ ਸਾਰੀਆਂ ਅੱਖਰ-ਸ਼ਕਲਾਂ ਵੀ ਮਿਲਦੀਆਂ ਹਨ। ਵਧਾਰੀ ਲਿੱਪੀ ਲੰਡਿਆਂ ਨੂੰ ਛੱਡਕੇ ਜੇ ਅਸੀਂ ਪੁਰਾਣੀਆਂ ਲਿੱਪੀਆਂ ਸ਼ਾਰਦਾ ਤੇ ਟਾਕਰੀ ਨਾਲ ਗੁਰਮੁਖੀ ਦਾ ਟਾਕਰਾ ਕਹੀਂ ਤਾਂ ਇਨ੍ਹਾਂ ਦਾ ਗੂੜ੍ਹਾ ਸਬੰਧ ਚਾਹਰ ਹੋਵੇਗਾ। ਗੁਰਮੁਖੀ ਦੇ ਸੱਤੇ ਅੱਖਰ ਸ਼ਾਰਦਾ ਨਾਲ ਬਿਲਕੁਲ ਸਾਂਝੇ ਤੇ ਬਾਰਾਂ ਕਾਫੀ ਮਿਲਦੇ ਹਨ। ਦੂਰ ਦਾ ਸਾਕ ਹੋਣ ਕਰਕੇ ਸਮੇਂ ਨਾਲ ਬਾਕੀ ਗੁਰਮੁਖੀ ਅੱਖਰ ਵਧੇਰੇ ਰਲਦੇ ਹਨ।

ਉ, ਹ, ਖ, ਗ, ਘ, ਟ, ਠ, ਤ, ਥ, ਥ, ਪ, ਫ, ਭ, ਰ, ਵ, ਇਹ 15 ਅੱਖਰ ਤਾਂ ਟਾਕਰੀ ਤੇ ਗੁਰਮੁਖੀ ਦੇ ਸਾਂਝੇ ਹੀ ਹਨ। ਬਾਕੀ ਪੰਜ—ਰ, ਵ, ਦ, ਧ, ਲ ਕਾਫੀ ਮਿਲਦੇ ਅਤੇ ਛੇ—ਕ,

ਛ, ਜ, ਵ, ਮ, ਯ ਕੁਝ ਕੁਝ ਮਿਲਦੇ ਹਨ। ਸਿਰਫ਼ ਅੱਠ ਅੱਖਰ ਨਹੀਂ ਮਿਲਦੇ। † ਲਗ ਮਾਤ੍ਰਾ—ਅੰਕੜ, ਦੁਲੈਂਕੜ ਦੋਹਾਂ ਦੇ ਇਕੋ ਜੇਹੇ ਹੀ ਹਨ, ਤੇ ਹੋੜੇ ਕਨੌੜੇ ਵੀ ਪੁਰਾਣੇ ਰੂਪਾਂ ਵਿਚ ਮਿਲਦੇ ਹਨ। ਇਸ ਗੂੜ੍ਹੇ ਮੇਲ ਤੋਂ ਇਹ ਸਿਟਾ ਕੱਢਣਾ ਗਲਤ ਨਹੀਂ ਕਿ ਟਾਕਰੀ ਤੇ ਗੁਰਮੁਖੀ ਦੋਵੇਂ ਡੋਣਾਂ ਹਨ ਤੇ ਇਨ੍ਹਾਂ ਦੀ ਆਪਸ ਵਿਚ ਢੂਲ੍ਹੀ ਸਾਥੇਦਾਰੀ ਹੈ। ਗੁਰਮੁਖੀ ਦੇ ਜੋ ਅੱਠ ਅੱਖਰ ਟਾਕਰੀ ਨਾਲ ਨਹੀਂ ਰਲਦੇ ਉਨ੍ਹਾਂ ਵਿਚੋਂ ਕਈ ਸ਼ਾਰਦਾ, ਮਹਾਜਨੀ ਤੇ ਕਈ ਪੁਰਾਣੇ ਸਿਲਾ-ਲੇਖਾਂ ਵਿਚ ਬੋੜੇ ਬਹੁਤ ਵਰਕ ਨਾਲ ਪਾਏ ਜਾਂਦੇ ਹਨ।

ਇਸ ਤੋਂ ਇਹ ਗੱਲ ਭਲੀ ਭਾਂਤ ਸਿਧ ਹੋ ਜਾਂਦੀ ਹੈ ਕਿ ਪੰਜਾਬ ਵਿਚ ਵੇਦਕ ਜ਼ਮਾਨੇ ਤੋਂ ਹੀ ਲਿੱਪੀ ਮੌਜੂਦ ਸੀ ਤੇ ਇਸ ਨੇ ਸਮੇਂ ਦੇ ਚੱਕ੍ਰ ਨਾਲ ਕਈ ਰੂਪ ਬਲਦੇ।

ਜਿਸ ਧਰਤੀ ਵਿਚ ਵੇਦ ਰਚੇ ਗਏ, ਜਿਸ ਧਰਤੀ ਨੇ (ਕੁਰਖੇਤ੍ਰ ਵਿਚ) ਗੀਤਾ ਵਰਗਾ ਗਿਆਨ ਪ੍ਰਗਟ ਕੀਤਾ ਅਤੇ ਜਿਸ ਧਰਤੀ ਨੇ 'ਅਸਟਾਧਿਆਈ' ਜੇਹੇ ਸੰਸਕ੍ਰਿਤ ਦੇ ਅਤੀ ਵਿਗਿਆਨਕ ਤੋਂ ਸੰਪੂਰਣ ਵਿਆਕਰਣ ਰਚਣ ਵਾਲੇ ਪਾਣਿਨੀ ਜੈਸੇ ਵਿਦਵਾਨ ਪੈਦਾ ਕਰਕੇ ਦਿਤੇ, ਜਿਨ੍ਹਾਂ ਲੋਕਾਂ ਦੀ ਸੁਰਸਤੀ ਨਦੀ ਹਿੰਦ ਭਰ ਵਿਚ 'ਬਾਣੀ ਦੀ ਦੇਵਤਾ' ਮੰਨੀ ਜਾ ਕੇ ਪੂਜੀ ਜਾਂਦੀ ਹੋਵੇ, ਇਹ ਕਦੀ ਹੋ ਨਹੀਂ ਸਕਦਾ, ਕਿ ਉਹ ਲਿਖਣ ਦੇ ਹੁਨਰ ਤੋਂ ਅਣਜਾਣ ਹੋਣ। ਆਰੀਆਂ ਤੋਂ ਪਹਿਲਾਂ ਪੰਜਾਬ ਦੀ ਧਰਤੀ ਦੇ ਉਚੀ ਸਭਿਆਤਾ ਦੇ ਮਾਲਕ ਆਦਿ ਵਾਸੀ ਵੀ ਲਿਖਣ ਵਿਚ ਚੰਗੇ ਪ੍ਰਬੰਧ ਸਨ। ਮੌਹਿਜੇਦੜੇ, ਹੜੱਪਾ ਤੋਂ ਮਿਲੀਆਂ ਪੁਰਾਣੀਆਂ ਲਿਖਤਾਂ ਇਸ ਗੱਲ ਦਾ ਸਬੂਤ ਹਨ। ਇਸ ਲਈ ਇਹ ਇਕ ਪ੍ਰਮਾਣੀਕ ਸਚਾਈ ਹੈ ਕਿ ਪੰਜਾਬ ਵਿਚ ਲਿਖਤ ਵਿਦਿਆ ਪਹਿਲਾਂ ਤੋਂ ਹੀ ਜਾਰੀ ਸੀ ਤੇ ਉਸੇ ਗੱਦੀ ਦੀ ਵਾਰਸ ਗੁਰਮੁਖੀ ਹੈ।

ਗੁਰਮੁਖੀ ਦਾ ਜਨਮ ਤੇ ਵਿਕਾਸ

ਜੇਹਾ ਕਿ ਅਸੀਂ ਉਪਰ ਵਿਚਾਰ ਕਰ ਚੁਕੇ ਹਾਂ ਕਿ ਉਤਰੀ ਭਾਰਤ ਦੀਆਂ ਵਰਤਮਾਨ ਲਿੱਪੀਆਂ ਵਧੇਰੇ ਕਰਕੇ ਬੁਹਿਮੀ ਤੋਂ ਹੀ ਵਿਕਸਿਤ ਹੋਈਆਂ ਹਨ, ਇਸ ਬਾਰੇ ਬਹੁਤੀ ਸੰਕਾਂ ਦੀ ਗੁਜਾਰਿਸ਼ ਨਹੀਂ। ਬੁਹਿਮੀ ਤੋਂ ਗੁਪਤਾ ਲਿੱਪੀ ਤੇ ਗੁਪਤਾ ਤੋਂ ਕੁਟਿਲ ਤੇ ਸਿੰਘ ਲਿੱਪੀ ਦੇ ਅੱਖਰਾਂ ਤੋਂ ਅਗੇ ਸ਼ਾਰਦਾ, ਟਾਕਰੀ ਤੇ ਗੁਰਮੁਖੀ ਆਦਿ ਦਾ ਵਿਕਾਸ ਹੋਇਆ। ਲਗਭਗ 500 ਈ: ਦੇ ਲਾਗੇ ਦੀ ਲਿੱਖੀ ਇਕ ਪੁਸਤਕ 'ਉਸ਼ਣੀਸ਼ ਵਿਜਯ ਪਾਰਣੀ' (ਪਾਰਣੀ—ਤਾਂਡ੍ਰਿਕ ਬਚਨ) ਜਾਪਾਨ ਦੇ ਹੋਰ ਯੂਜ਼ੀ ਮਠ ਤੋਂ ਮਿਲੀ ਹੈ ਜੋ ਕਿ ਡੋਜ ਪੱਤਰ ਉਤੇ ਲਿਖੀ ਹੋਈ ਹੈ। ਇਸ ਦੇ ਅੰਤ ਵਿਚ ਇਕ ਮੁਕੰਮਲ ਭਾਰਤੀ ਵਰਣਮਾਲਾ ਦਰਜ ਹੈ ਜਿਸ ਨੂੰ ਕੁਝ ਵਿਦਵਾਨ ਕੁਟਿਲ ਤੇ ਕੁਝ ਸਿੰਘ ਲਿੱਪੀ ਦੀ ਵਰਣਮਾਲਾ ਖਿਆਲ ਕਰਦੇ ਹਨ। ਇਸ ਦਾ ਉਤਾਰਾ 'ਭਾਰਤੀਜ ਪ੍ਰਚੀਨ ਲਿੱਪੀ ਮਾਲਾ' ਗਰੰਥ ਦੀ 19 ਨੰਬਰ ਪਲੇਟ ਵਿਚ ਦਿਤਾ ਗਿਆ ਹੈ। ਇਸ ਤਰ੍ਹਾਂ 894 ਈ: ਦੀ ਜੋਧਪੁਰ ਵਾਲੀ ਲਿਖਤ ਦੇ ਅੱਖਰ 23 ਨੰਬਰ ਪਲੇਟ ਵਿਚ ਦਿਖਾਏ ਗਏ ਹਨ, ਉਹ ਵੀ ਸਾਡੇ ਲਈ ਵਿਸ਼ੇਸ਼ ਧਿਆਨ ਦੇ ਮੁਖਾਂ ਹਨ। 19 ਨੰਬਰ ਪਲੇਟ ਦੇ ਅੱਖਰ ਤੱਕ ਕੇ ਇਹ ਸਹਿਜੇ ਹੀ ਸਪਸ਼ਟ ਹੋ ਜਾਂਦਾ ਹੈ ਕਿ ਉਸ ਸਮੇਂ ਗੁਰਮੁਖੀ ਵਾਲੇ ਅੱਧਿਓਂ ਵਧ ਅੱਖਰ ਅਜ ਵਾਲਾ ਰੂਪ ਧਾਰਨ ਕਰ ਚੁਕੇ ਸਨ।

ਗੁਰਮੁਖੀ ਤੇ ਸਿੰਘ ਲਿੱਪੀ

ਸਿਧ ਮਾਤਿਕਾ ਜਾ ਸਿੰਘ ਲਿੱਪੀ ਦਾ ਪੁਰਾਣਾ ਹਵਾਲਾ ਐਲਬਰੂਨੀ ਦੀ ਪੁਸਤਕ 'ਕਿਤਾਬੁਲ

ਹਿੰਦ' (1030 ਈ:) ਵਿਚ ਮਿਲਦਾ ਹੈ। ਉਹ ਲਿਖਦਾ ਹੈ 'ਸਭ ਨਾਲੋਂ' ਵਧੇਰੇ ਪ੍ਰਚਲਤ ਲਿੱਪੀ 'ਸਿਧ ਮਾਤਿੜਕਾ' ਹੈ ਜਿਸ ਨੂੰ ਕਈ ਕਸ਼ਮੀਰ ਵਿਚੋਂ ਨਿਕਲੀ ਦਸਦੇ ਹਨ। ਕਸ਼ਮੀਰ ਤੋਂ ਇਲਾਵਾ ਬਨਾਰਸ ਤੇ ਮੱਧਦੇਸ਼ ਯਾਂ ਕਠੌਤ ਦੇ ਇਲਾਕੇ ਵਿਚ ਵੀ ਇਹੋ ਅੱਖਰ ਵਰਤੇ ਜਾਂਦੇ ਹਨ। ਸਿਧ ਮਾਤਿੜਕਾ ਦਾ ਲਫਜ਼ੀ ਮਾਮਲਾ ਹੈ ਸਿਧਾਂ ਦੀ ਲਿੱਪੀ। ਪਹੁੰਚੇ ਹੋਏ ਬੋਧੀ ਭਿੜ੍ਹਾਂ ਜਾਂ ਸਾਧੂ ਸੰਤੋਂ ਨੂੰ 'ਸਿੱਧ' ਕਿਹਾ ਜਾਂਦਾ ਸੀ। ਇਨ੍ਹਾਂ ਸਾਧੂਆਂ ਵਿਚ ਪ੍ਰਚਲਤ ਲਿੱਪੀ ਸੀ ਸਿਧੇ ਲਿੱਪੀ ਜਾਂ ਸਿਧ ਮਾਤਿੜਕਾ। ਵੈਸੇ 'ਸਿਧ ਮਾਤਿੜਕਾ' ਇਕ ਤਾਂਤ੍ਰਿਕ ਦੇਵੀ ਦਾ ਵੀ ਨਾਂ ਹੈ, ਹੋ ਸਕਦਾ ਹੈ ਜੰਤਰ ਵਿਦਿਆ ਦੇ ਹਮੈਤੀਆਂ ਨੇ ਉਸ ਦੇ ਨਾਂ ਤੇ ਹੀ ਲਿੱਪੀ ਦਾ ਨਾਂ ਰੱਖਿਆ ਹੋਵੇ ਜਿਵੇਂ ਕਿ ਅਗੇ ਸਪਸ਼ਟ ਹੋਵੇਗਾ। ਇਸ ਸਿਧੇ ਲਿੱਪੀ ਦੀ ਕਿਸਮਤ ਇਤਨੀ ਚਮਕੀ ਕਿ ਇਹ ਬੋਧੀ ਭਿੜ੍ਹੂ (ਤੰਤਰੀ) ਇਸ ਨੂੰ ਚੀਨ ਜਾਪਾਨ ਤਕ ਲੈ ਗਏ। 1837 ਈ.: ਵਿਚ ਇਕ ਜਾਪਾਨੀ ਭਿੜ੍ਹੂ ਸੋਗੋਨ ਨੇ ਪੰਜ ਜ਼ਿਲ੍ਹਾਂ ਵਿਚ ਇਕ 'ਆਸਰ ਜੋ' ਨਾਂ ਦਾ ਗੰਬਦ ਪ੍ਰਕਾਸ਼ਤ ਕੀਤਾ ਸੀ, ਇਸ ਵਿਚ ਚੀਨੀ ਤੇ ਜਾਪਾਨੀ ਬੋਧੀ ਅਚਾਰਯਾਂ ਦੀਆਂ ਸਿਧੇ ਲਿੱਪੀ ਵਿਚ ਲਿਖੀਆਂ ਦੁਰਲਭ ਹੱਥ-ਲਿਖਤਾਂ, ਪੁਗਾਣੇ ਮਠਾਂ ਮੰਦਿਰਾਂ ਦੀਆਂ ਲਾਇਬ੍ਰੇਰੀਆਂ ਵਿਚੋਂ ਲੈ ਕੇ ਸੰਕਲਿਤ ਕੀਤੀਆਂ ਗਈਆਂ ਸਨ।

ਦਰਅਸਲ ਚੀਨ ਦੇ ਬੋਧੀ ਮੰਦਿਰਾਂ ਵਿਚ ਸਿਧੇ ਲਿੱਪੀ ਨੇ ਧਾਰਮਕ ਦਿਸ਼ਟੀ ਤੋਂ ਕਾਢੀ ਪੂਜਣੀਕ ਥਾਂ ਹਾਮਲ ਕਰ ਲਈ ਸੀ। ਕਾਰਣ ਇਹ ਸੀ ਕਿ ਇਸ ਵਿਚ ਮੰਤ੍ਰ ਜੰਤ੍ਰ ਲਿਖ ਕੇ ਅਗੇ ਇਕ ਇਕ ਅੱਖਰ ਨੂੰ ਵਿਸੇਸ਼ ਅਧਿਆਤਮਕ ਅਰਥ ਦਿਤੇ ਜਾਂਦੇ ਸਨ। ਕਈ ਵਾਰ ਦੀਵਾਰ ਉੱਤੇ ਕੋਈ ਗੋਲਾਕਾਰ ਬਣਾ ਕੇ ਦਰਮਿਆਨ ਕੋਈ ਅੱਖਰ ਲਿਖ ਲਿਖ ਕੇ ਉਸ ਵਿਚ ਧਿਆਨ ਟਿਕਾਇਆ ਜਾਂਦਾ ਸੀ। 'ਅ' ਅੱਖਰ ਦੀ ਆਦਿ ਵਿਚ ਆਉਣ ਕਾਰਣ ਸਭ ਤੋਂ ਵਧ ਵਡਿਆਈ ਸੀ, ਇਸ ਵਿਚ ਮੰਤ੍ਰਜਾਨ ਦੇ ਸਭ ਸਿਧਾਂਤਾਂ ਦਾ ਸੁਮੇਲ ਮੰਨਿਆ ਜਾਂਦਾ ਸੀ। ਆਮ ਚੀਨੀਆਂ ਵਿਚ ਹੁਣ ਤਕ ਵੀ ਇਨ੍ਹਾਂ ਮੂਲ ਅੱਖਰਾਂ ਦੀ ਇਤਨੀ ਮਾਨਤਾ ਰਹੀ ਹੈ ਕਿ ਕਿਸੇ ਲੰਮੇ ਸਫਰ ਤੇ ਜਾਣ ਸਮੇਂ ਉਹ ਇਨ੍ਹਾਂ ਬੀਜ-ਮੰਤ੍ਰਾਂ ਨੂੰ ਸਹਾਇਕ ਵਜੋਂ ਆਪਣੇ ਨਾਲ ਲਿਜਾਣਾ ਪੁੰਨ ਸਪਲਦੇ ਹਨ।

ਸਾਨੂੰ ਲਿੱਪੀ-ਵਿਚਾਰ ਕਰਦਿਆਂ ਇਸ ਪੱਖ ਨੂੰ ਵਧੇਰੇ ਸਪਸ਼ਟ ਕਰਨ ਲਈ ਇਸ ਲਈ ਇਹ ਸਤਰਾਂ ਵਧਾਉਣੀਆਂ ਪਈਆਂ ਤਾਂ ਕਿ ਪਤਾ ਲਗ ਸਕੇ ਕਿ ਇਉਂ ਅੱਖਰਾਂ ਦੀ ਪੂਜਾ ਹੋਣ ਕਰਕੇ ਤੇ ਇਸ ਤੋਂ ਮਨੋਰਥਾਂ ਦੀ ਸਿੱਧੀ ਹੋਣ ਕਾਰਣ ਚੀਨੀਆਂ ਨੇ 'ਸਿਧੇ ਲਿੱਪੀ' ਨੂੰ ਬਹੁਤ ਸੁੰਦਰ ਤਰੀਕੇ ਨਾਲ ਲਿਖ ਕੇ ਰੱਖਣ ਤੇ ਸੰਗਲਣ ਦਾ ਉਪਰਾਲਾ ਕੀਤਾ ਹੈ।

ਉਪਰੋਕਤ 'ਆਸਰ ਜੋ' ਗੰਬਦ ਦੇ ਆਧਾਰ ਤੇ ਹੀ ਸਿਧੇ ਲਿੱਪੀ ਯਾਂ ਸਿਧ ਮਾਤਿੜਕਾ ਦੀ ਪੂਰੀ ਵਰਣਮਾਲਾ ਦਾ ਉਤਾਰਾ ਡਾ: ਰਘੂਵੀਰ ਨੇ ਆਪਣੇ ਇਕ ਲੇਖ ਵਿਚ ਦਿਤਾ ਹੈ। ਇਨ੍ਹਾਂ ਅੱਖਰਾਂ ਨੂੰ ਵੇਖ ਕੇ ਤਸੱਲੀ ਤੇ ਹੈਰਾਨੀ ਵੀ ਹੁੰਦੀ ਹੈ ਕਿ ਗੁਰਮੁਖੀ ਲਿੱਪੀ ਵਾਕੇ ਅੱਖਰ ਕਿਤਨੇ ਪ੍ਰਾਚੀਨ ਤੇ ਕਿਤਨੇ ਅਜੋਕੇ ਅੱਖਰਾਂ ਨਾਲ ਹੁੰ-ਬਹੁ ਮੇਲ ਖਾਂਦੇ ਹਨ।

ਸੋ ਸਿਧੇ ਲਿੱਪੀ ਦੇ ਅੱਖਰਾਂ ਦੀ ਰੂਪ-ਰੇਖਾ ਰਲਦੀ-ਮਿਲਦੀ ਵੇਖ ਕੇ ਇਸ ਸਿਟੇ ਤੇ ਪਹੁੰਚਣ ਤੋਂ ਸੰਕੋਚ ਨਹੀਂ ਹੁੰਦਾ ਕਿ ਗੁਰਮੁਖੀ ਨਾਲ ਇਸ ਲਿੱਪੀ ਦਾ ਬਹੁਤ ਨੇੜੇ ਦਾ ਰਿਸ਼ਤਾ ਹੈ।

ਸਾਡੇ ਪ੍ਰਾਚੀਨ ਸਾਹਿਤ ਅਤੇ ਵਿਦਿਆਕ ਰਵਾਇਤਾਂ ਤੋਂ ਵੀ ਇਸ ਮਤ ਦੀ ਪ੍ਰਸ਼ਟੀ ਹੁੰਦੀ ਹੈ ਕਿ ਸਿਪਤ ਸਿੱਧੂ, ਪਟਿਆਲਾ (ਚੀਨ ਔਰ ਜਾਪਾਨ ਮੇਂ ਸਿਧੇ ਲਿੱਪੀ—ਨਵੰਬਰ 1954)

ਹੈ। ਆਮ ਪਾਠਸ਼ਾਲਾਵਾਂ ਵਿਚ ਅੱਖਰਾਂ ਦੀ ਸਿਖਿਆ ਦੇਣ ਤੋਂ ਪਹਿਲਾਂ ਮੰਗਲਾਚਰਣ ਵਜੋਂ 'ਓਨੰ ਨਮੇ ਸਿੱਧੇ' ਦਾ ਮੰਤ੍ਰ ਰਟਾਇਆ ਜਾਂਦਾ ਸੀ, (ਇਸ ਦਾ ਪੁਰਾਣਾ ਰੂਪ 'ਨਮਾ: ਸਰਬ-ਗਿਆਨ ਸਿੱਧੇ' ਉਪਰੋਕਤ ਚੀਜ਼ ਗ੍ਰੰਥ ਵਿਚ ਆਈ ਸਿੱਧੇ ਲਿੱਪੀ ਦੇ ਮੁੱਢ ਵਿਚ ਵੀ ਦਰਜ ਹੈ)। ਇਹ ਮੰਤ੍ਰ ਅਜ ਕਲ ਵੀ ਪਾਂਧਿਆਂ ਦੇ ਨਵੇਂ ਚੇਲੇ 'ਓਨਾਂ ਮੌਸੀ ਧੇ' ਕਰਕੇ ਦੁਹਰਾਉਂਦੇ ਹਨ, ਭਾਵੰਦਿ ਇਹ ਗਲਤੁਲ ਆਮ ਹੀ ਹੈ।

ਗੁਰੂ ਨਾਨਕ ਸਾਹਿਬ ਨੇ 'ਪੱਟੀ' ਲਿਖੀ, ਉਸ ਵਿਚ ਸੱਸਾ ਅੱਖਰ ਪਹਿਲੇ ਰੱਖਿਆ ਹੈ, 'ਓਅੰਕਾਰ' ਨਾਂ ਬਾਣੀ ਵਿਚ ਅੱਖਰਾਂ ਦਾ ਕ੍ਰਮ 'ਓ ਸ ਧ ਛ ਏ' ਕਰਕੇ ਹੈ। ਗੁਰੂ ਅਮਰ ਦਾਸ ਦੀ ਪੱਟੀ, 'ਸਿੱਧਾਇੰਦੀਐ ਸਿਮਰਹਿ ਨਾਹੀ' ਨਾਲ ਚਲਦੀ ਹੈ। ਗੁਰੂ ਅਰਜਨ ਦੇਵ ਜੀ ਦੀ 'ਬਾਵਨ ਅੱਖਰੀ' ਵਿਚ ਅੱਖਰ ਕ੍ਰਮ 'ਓ ਸ ਧ ਛ' ਹੈ। ਇਨ੍ਹਾਂ ਉਦਾਹਰਣਾਂ ਤੋਂ ਪਤਾ ਲਗਦਾ ਹੈ ਕਿ ਓਅੰ ਸਿੱਧੇ' ਮੰਤ੍ਰ ਪੰਜਾਬ ਵਿਚ ਚਾਲ੍ਹ, ਲਿੱਪੀ ਸਿਖਿਆ ਦੇ ਅਰੰਭ ਵਿਚ ਆਮ ਰਟਾਇਆ ਜਾਂਦਾ ਸੀ ਤੇ ਇਹ 'ਸਿੱਧੇ ਲਿੱਪੀ' ਦਾ ਇਕ ਵਿਸ਼ੇਸ਼ ਨਿਸ਼ਾਨ ਹੈ ਸੀ। ਸੋ ਗੁਰੂਆਂ ਦੇ ਜ਼ਮਾਨੇ ਜਿਸ ਲਿੱਪੀ ਦਾ ਜਿਵੇਂ ਵਰਤਾਰਾ ਸੀ, ਉਨ੍ਹਾਂ ਉਸੇ ਤਰ੍ਹਾਂ ਉਸ ਨੂੰ ਇਨ੍ਹਾਂ 'ਅੱਖਰੀ ਬਣੀਆਂ' ਵਿਚ ਰਿਕਾਰਡ ਕਰਕੇ ਇਸ ਕੜੀ ਨੂੰ ਜਿਵੇਂ ਤਿਵੇਂ ਚਲਦਾ ਦਿਖਾਇਆ ਹੈ।

ਇਸ ਤੋਂ ਅਨੁਮਾਨ ਕਰਨਾ ਸ਼ਾਇਦ ਉਕਾਈ ਵਾਲੀ ਗੱਲ ਨਹੀਂ ਕਿ ਪੰਜਾਬ ਵਿਚ ਵੀ 'ਸਿੱਧੇ ਲਿੱਪੀ' ਦਾ ਜ਼ੋਰ ਰਿਹਾ ਹੈ ਤੇ ਉਸੇ ਦੀ ਉਤਰਾਧਿਕਾਰੀ ਗੁਰਮੁਖੀ ਹੈ। ਪੰਜਾਬ ਅੱਖਰਾਂ ਵਿਚੋਂ 20-25 ਅੱਖਰਾਂ ਦਾ ਮੇਲ ਕੋਈ ਅਕਾਰਣ ਘਟਨਾ ਨਹੀਂ, ਇਹ ਇਕ ਇਤਿਹਾਸਕ ਰਿਸ਼ਤੇ ਦਾ ਸਬੂਤ ਹੈ। ਸ਼ਾਰਦਾ ਲਿੱਪੀ ਨਾਲ ਗੁਰਮੁਖੀ ਅੱਖਰਾਂ ਦੀ ਏਕਤਾ ਵੀ ਇਹੋ ਸਪਸ਼ਟ ਕਰਦੀ ਹੈ ਕਿ ਇਹ ਲਿੱਪੀਆਂ ਇਕੋ ਘਰਾਣੇ ਦੀਆਂ ਹੋਣ ਕਾਰਣ ਪਰਸਪਰ ਫੁੰਝਾ ਰਿਸ਼ਤਾ ਰੱਖਦੀਆਂ ਹਨ। ਹੋ ਸਕਦਾ ਹੈ, ਸ਼ਾਰਦਾ ਵੀ 'ਸਿੱਧੇ ਲਿੱਪੀ' ਤੋਂ ਪ੍ਰਭਾਵਤ ਹੋਵੇ। ਯਾਂ ਪਿਛੋਂ ਜਾ ਕੇ ਬੋਧੀ ਲਿੱਪੀ—'ਸਿੱਧੇ' ਦਾ ਹੀ ਬ੍ਰਾਹਮਣੀ ਨਾਮ 'ਸ਼ਾਰਦਾ' ਪਿਆ ਹੋਵੇ।

ਇਸ ਬਾਰੇ ਹੋਰ ਵਧੇਰੇ ਤੁਲਨਾਤਮਕ ਪੜਤਾਲ ਦੀ ਲੋੜ ਹੈ। ਪਾਠਕਾਂ ਦੀ ਜਾਣਕਾਰੀ ਲਈ ਸਿੱਧੇ ਲਿੱਪੀ ਦਾ ਚਿਤ੍ਰ ਅਗੇ ਦਿਤਾ ਜਾਂਦਾ ਹੈ :—

ਡੇਢ ਹਜ਼ਾਰ ਵਰ੍ਹਾ ਪੁਰਾਣੀ
ਸਿੱਧੇ ਲਿੱਪੀ ਦੀ ਵਰਣਮਾਲਾ ਦਾ ਗੁਰਮੁਖੀ ਰੂਪ

ਸਿੱਧੇ ਅਕਸ਼ਰ :

ਨਮ : ਸਰਵਗਿਆਨ ਸਿੱਧੇ

ਅ	ਆ	ਇ	ਈ	ਊ	ਊ	ਰਿ	ਰੀ	ਲਿ	ਲੀ	ਲ੍ਲੀ	ਏ	ਐ	ਓ	ਓ	ਅ	ਅ
ਕ	ਖ	ਗ	ਘ	ਛ		ਚ	ਛ	ਜ	ਜ	ਝ						
ਟ	ਠ	ਡ	ਚ	ਲ		ਤ	ਥ	ਦ	ਧ	ਨ						
ਪ	ਫ	ਬ	ਭ	ਮ		ਯ	ਰ	ਲ	ਵ							
ਸ	ਸ	ਸ	ਹ	ਥ												
ਕ	ਕਾ	ਕਿ	ਕੀ	ਕੁ	ਕ੍ਰ	ਕੇ	ਕੈ	ਕੋ	ਕੇ	ਕੰ	ਕ	:				

大秦書章本 木木都合万六千五百零
此卷在七十九百六十本

五
五
五
五
五

五
五
五
五
五

五
五
五
五
五

五
五
五
五
五

大秦書章本

五
五
五
五
五

五
五
五
五
五

五
五
五
五
五

五
五
五
五
五

五
五
五
五
五

已下至三行者上二箇邊續作之故

ਸ਼ਾਬਦੀ	ਲੰਡੇ	ਮਾਰਦਾ	ਗੁਰਮੁਖੀ	ਟਾਕਰੀ	ਬਹੁਮੀ	ਵਰੈਗ ਪੁਰਾਣੇ	ਅਥਰ
ਪ	ਪ	ਪ	ਪ	ਪ	ਪ	ਪ	ਪ
ਫ	ਫ	ਫ	ਫ	ਫ	ਫ	ਫ	ਫ
ਕ	ਕ	ਕ	ਕ	ਕ	ਕ	ਕ	ਕ
ਕ	ਕ	ਕ	ਕ	ਕ	ਕ	ਕ	ਕ
ਮ	ਮ	ਮ	ਮ	ਮ	ਮ	ਮ	ਮ
ਯ	-	ਯ	ਯ	ਯ	ਯ	ਯ	ਯ
ਰ	ਰ	ਰ	ਰ	ਰ	ਰ	ਰ	ਰ
ਲ	ਲ	ਲ	ਲ	ਲ	ਲ	ਲ	ਲ
ਵ	ਵ	ਵ	ਵ	ਵ	ਵ	ਵ	ਵ
ਸ਼	-	ਸ	-	ਸ	ਸ	ਸ	ਸ
ਥ	-	ਥ	-	ਥ	ਥ	ਥ	ਥ
ਸ	-	ਸ	ਸ	ਸ	ਸ	ਸ	ਸ
ਹ	ਹ	ਹ	ਹ	ਹ	ਹ	ਹ	ਹ
ਜ	-	-	-	-	ਜ	ਜ	ਜ
ਝ	-	-	-	-	ਝ	ਝ	ਝ
ਤ	-	-	-	-	ਤ	ਤ	ਤ
ਤ	-	-	ਤ	-	ਤ	ਤ	ਤ

ਅੰਖੀ	ਛੰਡੇ	ਬਾਲਗੁਰਮੁਖੀ	ਟਕਰੀ	ਬ੍ਰਹਮੀ ਵਾਹੀ ਭੁਗਣੇ ਅਥਵਾ
ਅ	ੳ	ਸ	ਅ	ਨ
ਆ	ਸੂ	ਆ	ਈ	ਨਾ
ਇ	੬	ਈ	ਟਿ	ੴ .., ਨ ਸ਼ਹੜ੍ਹ
ਈ	੮	ਈ	ਟੀ	੬: ::
ਉ	੩	ਉ	ਓ	ਈ ਲਈ ਤੁਝੁ
ਊ	ਕੁ	ਊ	ਓ	ਈ
ਏ	੬	ਐ	ਈ	ਏ ਏ ਏ
ਓ	ਐ	ਐ	ਈ	ਏ
ਐ	ਐ	ਐ	ਈ	ਏ
ਕੁ	੯			
ਕ੍ਰ	੯			
ਲ	ਲ			
ਲ੍ਹ				
ਕ	ਕ	ਕ	ਕ	ਕ
ਖ	ਖ	ਖ	ਖ	ਖ
ਗ	ਗ	ਗ	ਗ	ਗ

ਸ਼ਾਮੜੀ	ਲੱਡੇ	ਮਾਰਦਾ	ਗੁਰਮੁਖੀ	ਟਾਕਰੀ	ਬ੍ਰਹਮੀ ਵਰੈਰਾ ਪੁਰਾਣੇ ਅਖਰਾਂ
ਥ	ਥ	ਥ	ਥ	ਥ	ਥ
ਤ	-	ਤ	ਤ	ਤ	ਤ
ਚ	ਚ	ਚ	ਚ	ਚ	ਚ
ਛ	ਛ	ਛ	ਛ	ਛ	ਛ
ਜ	ਜ	ਜ	ਜ	ਜ	ਜ
ਮਥ	ਮਥ	ਮਥ	ਮਥ	ਮਥ	ਮਥ
ਸ	-	ਸ	ਸ	ਸ	ਸ
ਟ	ਟ	ਟ	ਟ	ਟ	ਟ
ਠ	ਠ	ਠ	ਠ	ਠ	ਠ
ਤ	ਤ	ਤ	ਤ	ਤ	ਤ
ਫ	ਫ	ਫ	ਫ	ਫ	ਫ
ਣ	-	ਣ	ਣ	ਣ	ਣ
ਤ	ਤ	ਤ	ਤ	ਤ	ਤ
ਬ	ਬ	ਬ	ਬ	ਬ	ਬ
ਧ	ਧ	ਧ	ਧ	ਧ	ਧ
ਨ	ਨ	ਨ	ਨ	ਨ	ਨ

ਸੇ ਲਿਪੀ-ਵਿਕਾਸ ਇਕ ਦਿਨ ਦੀ ਗੱਲ ਨਹੀਂ, ਸਦੀਆਂ ਦਾ ਕੰਮ ਹੈ। ਇਸ ਕਰਕੇ ਗੁਰਮੁਖੀ ਦੇ ਜਨਮ ਤੇ ਵਿਕਾਸ ਬਾਰੇ ਕਿਸੇ ਅਜੇਹੇ ਵਖਰੇ ਮਤ ਨੂੰ ਸਥਾਪਨ ਦੀ ਲੋੜ ਨਹੀਂ ਜੋ ਬਾਕੀਆਂ ਤੋਂ ਬਿਲਕੁਲ ਨਿਰਾਲਾ ਹੋਵੇ। ਭਾਸ਼ਾ ਤੇ ਲਿਪੀ ਦਾ ਵਿਕਾਸ ਸਮਾਜ ਦੇ ਵਿਕਾਸ ਦੇ ਨਾਲ ਨਾਲ ਚਲਦਾ ਹੈ, ਇਸ ਲਈ ਇਹੋ ਮੰਨਣ ਯੋਗ ਹੈ ਕਿ ਜਿਵੇਂ ਜਿਵੇਂ ਹੋਰ ਇਲਾਕਿਆਂ ਵਿਚ ਅੱਖਰਾਂ ਦੇ ਰੂਪ ਬਦਲ ਬਦਲ ਕੇ ਸਾਡੀਆਂ ਆਧੁਨਿਕ ਲਿਪੀਆਂ ਦਾ ਵਿਕਾਸ ਹੋਇਆ, ਤਿਵੇਂ ਹੀ ਗੁਰਮੁਖੀ ਦੇ ਅੱਖਰ ਰੂਪਾਂ ਦਾ ਪ੍ਰਕਾਸ਼ ਤੇ ਵਿਕਾਸ ਹੋਇਆ।

ਗੁਰਮੁਖੀ ਦਾ ਨਾਂ ਸੰਸਕਾਰ

‘ਗੁਰਮੁਖੀ’ ਨਾਂ ਨੇ ਇਸ ਲਿਪੀ ਬਾਰੇ ਕਾਵੀ ਲੋੜਾਂ ਨੂੰ ਕਈ ਤਰ੍ਹਾਂ ਦੇ ਟਪਲੇ ਲਾਏ ਹਨ ਪਰ ਗੱਲ ਬੜੀ ਸਿਧੀ ਸਾਈ ਹੈ। ਜਿਵੇਂ ਬਹਿਮਾਵਰਤ ਵਾਲਿਆਂ ਦੀ ਲਿਪੀ ਦਾ ਬਹਿਮਾ ਤੋਂ ‘ਬ੍ਰਹਮੀ’ ਨਾਂ ਪੈ ਗਿਆ, ਜਿਵੇਂ ਦੇਵ ਨਗਰ (ਉਜੈਨ) ਦੀ ਬਾਂ, ਜਾਂ ‘ਨਾਗਰ’ ਬ੍ਰਹਮਣਾਂ ਵਲੋਂ ਵਰਤੀ ਜਾਣ ਵਾਲੀ ਲਿਪੀ ਦੇਵਨਾਗਰੀ ਆਖੀ ਜਾਣ ਲਗ ਪਈ। ਇਸੇ ਤਰ੍ਹਾਂ ਸਰੂਸਤੀ ਕੰਢੇ ਵਸਦਿਆਂ, ਸ਼ਾਰਦਾ ਨੂੰ ਧਿਆਉਣ ਵਾਲੇ ਪੰਜਾਬੀਆਂ ਦੀ ਸ਼ਾਰਦਾ ਲਿਪੀ ਤੇ ਟੱਕ ਲੋੜਾਂ ਦੇ ਵਰਤਣ ਕਰਕੇ ਟਾਕਰੀ ਅਖਵਾਈ। ਸਾਇਦ ਬੰਧੀਆਂ, ਸਿਧਾਂ ਦੀ ਵਰਤੋਂ ਨੇ ਇਸੇ ਨੂੰ ‘ਸਿਧ ਮਾਤ੍ਰਿਕ’ ਦਾ ਨਾਂ ਦਿਵਾਇਆ। ਜਦੋਂ ਮੁਸਲਮਾਨੀ ਪ੍ਰਭਾਵ ਹੇਠ ਪੰਜਾਬੀ ਬੋਲੀ ਤੇ ਇਹ ਪੰਜਾਬੀ ਲਿਪੀ ਦੁਖ ਗਈ ਤਾਂ ਦੇਸ ਦਾ ਸ੍ਰੇਮਾਨ ਜਗਾਉਣ ਵਾਲੇ ਗੁਰੂਆਂ ਨੇ ਇਥੋਂ ਦੀ ਲਿਪੀ ਨੂੰ ਫਿਰ ਸੁਰਜੀਤ ਕੀਤਾ। ਚੁੱਕਿ ਗੁਰੂ ਨੂੰ ਮੰਣ ਵਾਲੇ ਲੋੜ ‘ਗੁਰਮੁਖ’ ਆਖੇ ਜਾਂਦੇ ਸਨ, ਇਸ ਦੀ ਵਰਤੋਂ ਨੇ ਇਸ ਦਾ ਨਾਂ ‘ਗੁਰਮੁਖੀ’ ਪੈਖਾਇਆ। ਇਹ ਗੁਰਮੁਖ ਸਿਖ, ਗੁਰੂ ਦੀ ਬਾਣੀ ਕੰਠ ਕਰਦੇ ਤੇ ਥਾਂ ਥਾਂ ਇਸ ਨੂੰ ਪ੍ਰਚਾਰਦੇ ਸਨ। ਇਸ ਪ੍ਰਚਾਰ ਲਈ ਬਾਣੀ ਲਿਖਣ ਦੀ ਵੀ ਲੋੜ ਸੀ, ਜੋ ਉਨ੍ਹਾਂ ਉਸ ਸਮੇਂ ਦੀ ਪੰਜਾਬ ਵਿਚ ਪ੍ਰਚਲਤ ਲਿਪੀ ਨੂੰ ਇਸ ਕੰਮ ਲਈ ਵਰਤਿਆ। ਤੇ ਇਸੇ ਵਧੇਰੇ ਵਰਤੋਂ ਨੇ ਨਵੀਂ ਗੁਰਮੁਖੀ ਨਾਂ ਮਸ਼ਹੂਰ ਕੀਤਾ। ਇਕ ਗੱਲ ਹੋਰ ਵੀ ਮੇਰੇ ਅਨੁਮਾਨ ਵਿਚ ਆਉਂਦੀ ਹੈ ਕਿ ਭਗਤੀ ਲਹਿਰ ਸਮੇਂ ਪਰਮਾਰਥ ਮਾਰਗ ਦੇ ਪੰਧਾਊ ਜੋਗੀ, ਨਾਥ, ਸਾਹੂ ਸੰਤ ਹਿੰਦ ਭਰ ਵਿਚ ਇਕ ਸਾਂਝੀ ਬੋਲੀ ਵਰਤਦੇ ਸਨ ਤੇ ਉਸ ਨੂੰ ‘ਸੰਤ-ਭਾਖਾ’ ਯਾਂ ‘ਸਪ੍ਰਕੜੀ’ ਆਖਿਆ ਜਾਂਦਾ ਸੀ। ਬਾਬਾ ਸ੍ਰੀਚੰਦ ਨੇ ‘ਜੁਗਤ ਕਾ ਟੋਪ ਗੁਰਮੁਖੀ ਬੋਲੀ’ ਇਸੇ ਨੂੰ ਕਿਹਾ ਹੈ। ਜਿਵੇਂ ਇਸ ਸਾਧ-

† ‘ਜਨਮ ਪੱਤ੍ਰੀ ਬਾਬੇ ਨਾਨਕ ਕੀ’ (‘ਸੰਮਤ ੧੪ ਮਿਤੀ ਵੇਸਾਥ ਸੁਦੀ ਪੰਚਮੀ ਪੱਥੀ ਲਿਖੀ’) ਵਿਚ ‘ਗੁਰਮੁਖੀ’ ਪਦ ਭਲਾ ਪੁਰਸ਼ ਤੇ ਲਿਪੀ ਦੋਹਾਂ ਅਰਥਾਂ ਵਿਚ ਆਇਆ ਹੈ। (1) ‘ਗੁਰੂ ਅੰਗਰ ਕਹਿਆ ਭਾਈ ਲਾਲਾ ਪੰਨ੍ਹੂ ! ਤੂ ਸਿਖ ਹੈ’ ਗੁਰਮੁਖੀ ਹੈ, ਭਾਈ ਬਾਲੇ ਠਾਲਿ ਜਾਹਿ ਤਲਵੰਡੀ, ਗੁਰੂ ਨਾਨਕ ਦੀ ਜਨਮ ਪੱਤਰੀ ਲੈ ਆਉ।’ ਗੁਰਬਾਣੀ ਵਿਚ ਵੀ ਇਹ ਪਦ ਵਿਸ਼ੇਸ਼ਣ ਦੇ ਤੌਰ ਤੇ ਵਰਤਿਆ ਗਿਆ ਹੈ—‘ਇਹ ਚਾਲ ਨਿਰਾਲੀ ਗੁਰਮੁਖੀ’ (2) ਇਹ ਜਨਮ ਪੱਤਰੀ ਪਹਿਲੇ ਸ਼ਾਸਤ੍ਰੀ ਵਿਚ ਸੀ, ਗੁਰੂ ਜੀ ਨੇ ਮਹਿਸੇ ਖਹੇ ਦੇ ਹੱਥ ਸੁਨੇਹਾ ਦੇ ਕੇ ਪੈੜੇ ਮੱਖੇ ਨੂੰ ਸਦਿਆਂ ਤੇ ਉਸ ਤੋਂ ਗੁਰਮੁਖੀ ਅੱਖਰਾਂ ਵਿਚ ਲਿਖਾਈ। ‘ਗੁਰੂ ਅੰਗਰ ਉਸ ਤੰਦੀ ਜਨਮ ਪੱਤ੍ਰੀ ਦਿਖਾਈ, ਉਹ ਤੱਤੀ ਤੱਤੀ ਵਾਚਦਾ ਗਇਆ। ਗੁਰੂ ਬਹੁਤ ਬੁਸੀ ਹੋਇਆ। ਗੁਰੂ ਕਹਿਆ ਪੈੜਾ ! ਏਹਿ ਅਸਾਨੂੰ ਗੁਰਮੁਖੀ ਅੱਛੀਂ ਲਿਖ ਦੇ।’

ਲਿਪੀ ਲਈ ਇਹ ‘ਗੁਰਮੁਖੀ’ ਪਦ ਬਾਬੇ ਮੋਹਨ ਵਾਲੀਆਂ ਪੋਥੀਆਂ ਵਿਚ ਵੀ ਵਰਤਿਆ ਮਿਲਦਾ ਹੈ।

ਬੋਲੀ ਦਾ ਨਾਂ ਸੇਤ ਭਾਖਾਂ ਪੈ ਗਿਆ, ਹੋ ਸਕਦਾ ਹੈ ਤਿਵੇਂ ਇਨ੍ਹਾਂ ਸਾਧਾਂ ਗੁਰਮੁਖਾਂ ਵਿਚ ਵਰਤੀ ਜਾਂਦੀ ਲਿਪੀ ਦਾ ਨਾਂ 'ਗੁਰਮੁਖੀ' ਪੈ ਗਿਆ ਹੋਵੇ। ਚੁੰਕਿ ਗੁਰਮੁਖ ਸ਼ਬਦ ਬਹੁਤ ਪੁਰਾਣਾ ਹੈ ਅਤੇ 8ਵੀਂ, 9ਵੀਂ ਸਦੀ ਦੇ ਜੋਗੀਆਂ ਨਾਬਾਂ ਦੇ ਰਚੇ ਪੁਰਾਣੇ ਅਪੰਨੇ ਸਾਹਿਤ ਵਿਚ ਵੀ ਇਸ ਦੀ ਵਰਤੋਂ ਆਮ ਮਿਲਦੀ ਹੈ।

ਗੁਰਮੁਖੀ ਦੀ ਪ੍ਰਾਚੀਨਤਾ

ਜੇ ਕਈ ਸੱਜਣ 'ਗੁਰਮੁਖੀ' ਲਫ਼ਜ਼ ਦਾ 'ਗੁਰੂ ਦੇ ਮੁਖੋਂ ਨਿਕਲੀ ਲਿਪੀ' ਅਰਥ ਕਰਦੇ ਹਨ, ਉਹ ਠੀਕ ਨਹੀਂ ਬਣਦਾ ਕਿਉਂਕਿ ਮੁਖੋਂ ਤਾਂ ਬੋਲੀ ਨਿਕਲਦੀ ਹੈ, ਲਿਪੀ ਨਹੀਂ। ਦੂਸਰੇ ਗੁਰੂ ਨਾਨਕ ਸਾਹਿਬ ਨੇ ਆਸਾ ਰਾਗ ਵਿਚ 'ਪੱਟੀ' ਸਿਰਲੇਖ ਹੇਠ ਜੋ ਬਾਣੀ ਲਿਖੀ ਹੈ, ਉਸ ਵਿਚ ਪੰਜਾਬ ਦੀ ਇਸ ਪੁਰਾਣੀ ਵਰਣਮਾਲਾ ਦੇ ਸਾਰੇ ਅੱਖਰ ਆ ਗਏ ਹਨ। ਜਿਵੇਂ ਅੱਜ ਕਲ ਸੀਹਰਾਫ਼ੀਆਂ ਯਾਂ ਪੈਂਡੀਸ ਅੱਖਰੀਆਂ ਲਿਖਣ ਦਾ ਰਿਵਾਜ਼ ਹੈ, ਤਿਵੇਂ ਪਿਛਲੇ ਜਮਾਨੇ ਵਿਚ ਅੱਖਰਾਂ ਦੇ ਆਧਾਰ ਤੇ 'ਅੱਖਰਾਵਤਾ', ਪੱਟੀ, ਬਾਵਨ-ਅੱਖਰੀ ਯਾਂ ਬਾਵਨੀ ਆਦਿ ਰਚਨਾਵਾਂ ਰਚੀਆਂ ਜਾਂਦੀਆਂ ਸਨ। ਪੰਜਾਬ ਵਿਚ ਵੀ ਵਰਣਮਾਲਾ ਆਸਰੇ ਕਵਿਤਾ ਰਚਣ ਦਾ ਰਿਵਾਜ਼ ਸੀ। 11ਵੀਂ ਸਦੀ ਦੇ ਕਵੀ ਮਾਸਉਦ ਨੇ ਪੰਜਾਬੀ ਵਿਚ ਅੱਖਰਾਂ ਦੇ ਆਧਾਰ ਤੇ ਕਵਿਤਾ ਲਿਖੀ ਸੀ।

ਜਿਵੇਂ ਗੁਰੂ ਨਾਨਕ ਸਾਹਿਬ ਨੇ ਹੋਰ ਪੁਰਾਣੇ ਕਾਵਿ-ਰੂਪਾਂ, ਵਾਰਤਾਂ, ਬਾਰਾਂਮਾਹਿਆਂ ਦੀਆਂ ਅਲਾਗੁਣੀਆਂ ਅਨੁਸਾਰ ਕਵਿਤਾ ਲਿਖੀ ਤਿਵੇਂ ਉਨ੍ਹਾਂ ਪੰਜਾਬ ਦੀ ਵਰਣਮਾਲਾ ਦੇ ਆਧਾਰ ਉਤੇ ਵੀ 'ਪੱਟੀ' ਨਾਂ ਦੀ ਰਚਨਾ ਰਚੀ। ਇਸ ਵਿਚ ਗੁਰਮੁਖੀ ਵਰਣਮਾਲਾ ਦੇ 35 ਅੱਖਰਾਂ ਦਾ ਜ਼ਿਕਰ ਹੈ, ਅੱਖਰਾਂ ਦੇ ਨਾਂ ਉਹੋ ਆਏ ਹਨ ਜਿਵੇਂ ਅੱਜ ਕੱਲ ਅਸੀਂ ਇਨ੍ਹਾਂ ਨੂੰ ਬੋਲਦੇ ਹਾਂ, ਜਿਵੇਂ ਸੱਸਾ, ਕਕਾ ਆਦਿ। ਇਸ ਤੋਂ ਪਹਿਲੇ ਲਿਖੀ ਕਥੀਰ ਜੀ ਦੀ ਬਾਵਨ ਅੱਖਰੀ ਵਿਚ ਵੀ ਅੱਖਰਾਂ ਦੇ ਨਾਂ ਕੱਕਾ, ਖੱਖਾ ਕਰਕੇ ਹੀ ਆਉਂਦੇ ਹਨ। ਸੋ ਗੁਰਮੁਖੀ ਲਈ ਇਹ ਕੋਈ ਵੱਖਰੀ ਗੱਲ ਨਹੀਂ। ਲੋਕ ਵਰਤਾਰੇ ਦੀਆਂ ਲਿਪੀਆਂ ਵਿਚ ਅੱਖਰ ਗਿਣਤੀ ਵੀ ਆਮ ਤੌਰ ਤੇ 34, 35 ਹੀ ਸੀ, ਜਿਵੇਂ ਭਗਤ ਰਵਿਦਾਸ ਜੀ ਨੇ ਕਿਹਾ ਹੈ—

ਨਾਨਾ ਖਿਆਨ ਪੁਰਾਨ ਬੇਦ ਬਿਧਿ, ਚਉਡੀਸ ਅੱਛਰ ਮਾਹੀ।

ਬਿਆਸ ਬਿਚਾਰ ਕਹਿਓ ਪਰਮਾਰਥ, ਰਾਮ ਨਾਮ ਸਰ ਨਾਹੀ।

ਨਾਲੇ ਜੇਹਾ ਕਿ ਪਿਛੇ ਜਨਮ ਸਾਖੀ ਵਿਚ ਜ਼ਿਕਰ ਆਇਆ ਹੈ ਕਿ ਗੁਰੂ ਅੰਗਦ ਜੀ ਨੇ ਭਾਈ ਪੈੜੀ ਨੂੰ ਗੁਰੂ ਨਾਨਕ ਜੀ ਦੀ ਜਨਮ-ਪੱਤਰੀ ਨਾਗਰੀ ਤੋਂ ਗੁਰਮੁਖੀ ਅੱਖਰਾਂ ਵਿਚ ਉਤਾਰਨ ਲਈ ਕਿਹਾ। ਇਸ ਤੋਂ ਚਾਹਰ ਹੈ ਕਿ ਭਾਈ ਪੈੜੀ ਪਹਿਲਾਂ ਹੀ ਗੁਰਮੁਖੀ ਅੱਖਰਾਂ ਤੋਂ ਜਾਣ ਸੀ ਜੋ ਕਿ ਦੇਸ ਵਿਚ ਚਾਲ੍ਹ ਸਨ।

ਜੇ ਕਰ ਪੁਰਾਣੀਆਂ ਜਨਮ ਸਾਖੀਆਂ ਵਿਚ ਲਿਖੀ ਵਾਰਤਾ ਹੀ ਠੀਕ ਮੰਨ ਲਈ ਜਾਵੇ ਕਿ ਗੁਰੂ ਨਾਨਕ ਸਾਹਿਬ ਨੇ ਇਸ 'ਪੱਟੀ' ਰਾਹੀਂ ਆਪਣੇ ਪੜ੍ਹਾਉਣ ਵਾਲੇ ਪਾਂਧੇ ਨੂੰ ਉਪਦੇਸ਼ ਦਿਤਾ ਤਾਂ ਇਸ ਤੋਂ ਇਹ ਤਾਂ ਆਪਣੇ ਆਪ ਹੀ ਸਿਧ ਹੋ ਜਾਵੇਗਾ। ਕਿ ਗੁਰੂ ਸਾਹਿਬ ਦੇ ਬਚਪਨ ਸਮੇਂ (1476 ਈ.) ਪੰਜਾਬ ਦੀਆਂ ਪਾਠਸ਼ਾਲਾਵਾਂ ਵਿਚ ਇਸੇ ਲਿਪੀ ਰਾਹੀਂ ਵਿਦਿਆ ਪੜ੍ਹਾਈ ਜਾਂਦੀ ਸੀ, ਇਸੇ ਕਰਕੇ ਉਨ੍ਹਾਂ ਇਸ ਪ੍ਰਚਲਤ ਵਰਣਮਾਲਾ ਆਸਰੇ ਇਹ ਆਤਮ-ਗਿਆਨ ਦੀ ਬਾਣੀ ਉਚਾਰੀ।

ਸ. ਜੀ. ਬੀ. ਸਿੰਘ ਜੀ ਨੇ ਗੁਰਮੁਖੀ ਦੀ ਪ੍ਰਾਚੀਨਤਾ ਸਿੱਧ ਕਰਦਿਆਂ ਗੁਰੂ ਸਾਹਿਬ ਦੇ

ਸਮੇਂ ਤੋਂ ਪਹਿਲਾਂ ਦੀ ਪਿੰਡ ਹਨੂਰ (ਜ਼ਿ. ਲੁਧਿਆਣਾ) ਵਿਚ ਰਾਇ ਫਿਰੋਜ਼ ਦੇ ਪੁਰਾਣੇ ਮਕਬਰੇ ਦੀਆਂ ਕੰਪਾਂ ਉੱਤੇ ਲਿਖੀ ਸੰਨ 1470, 1490, 1497, 1501, 1516, 1587 ਈ.) ਪੁਰਾਣੀ ਲਿਖਤ ਦੇ ਚਿੜ੍ਹ ਟ੍ਰੈਸ ਕਰਕੇ ਦਿਤੇ ਹਨ [ਦੇਖੋ, ਗੁਰਮੁਖੀ ਲਿਖੀ ਦਾ ਜਨਮ ਤੇ ਵਿਕਾਸ ਪੰਨਾ 170 ਉ] । ਹਨੂਰ ਦੇ ਇਸ ਮਕਬਰੇ ਉੱਤੇ ਪ੍ਰਾਚੀਨ ਗੁਰਮੁਖੀ ਲਿਖਤ ਬਾਰੇ ਸਭ ਤੋਂ ਪਹਿਲਾਂ ਸਰ ਅਤਰ ਸਿੰਘ ਭਦੋੜੀਏ (1883-1899 ਈ.) ਨੇ ਡਾ. ਲਾਇਟਨਰ ਨੂੰ ਦੱਸ ਪਾਈ ਸੀ ਕਿ ਉਥੇ 1419 ਈ. ਦਾ ਵੀ ਇਕ ਸਿਲਾਲੇਖ ਹੈ । ਸਰਦਾਰ ਸਾਹਿਬ ਨੇ ਆਪ ਰਾਇਲ ਏਸ਼ੀਆਟਿਕ ਸੁਸਾਇਟੀ ਵਿਚ ਪੜ੍ਹੇ ਇਕ ਲੇਖ ਵਿਚ 1476 ਈ. ਦੀ ਗੁਰਮੁਖੀ ਲਿਖਤ ਦਾ ਵੀ ਜ਼ਿਕਰ ਕੀਤਾ ਸੀ ਪਰੰਤੂ ਇਹ ਦੱਵੇਂ ਲਿਖਤਾਂ ਸਮੇਂ ਦੇ ਗੋੜ ਨਾਲ ਖੁਰ ਭੁਰ ਗਈਆਂ ਹਨ ।

ਇਸ ਤੋਂ ਇਲਾਵਾ ਲਾਲਾ ਸਿਵਦਿਆਲ ਐਮ. ਏ. ਨੇ ਮਿਤੀ 13 ਜੁਲਾਈ 1916 ਦੇ 'ਟਿਊਬਿਊਨ' ਵਿਚ ਇਕ ਏਖ ਰਾਹੀਂ ਦੱਜਿਆ ਸੀ ਕਿ ਕਾਂਗੜੇ, ਗਇਆ ਤੇ ਹਰਦਾਅਾਰ ਦੇ ਪਾਂਡਿਆਂ ਦੀਆਂ ਵਹੀਆਂ ਵਿਚ ਗੁਰੂ ਸਾਹਿਬ ਤੋਂ ਪਹਿਲਾਂ ਦੀ ਗੁਰਮੁਖੀ ਜੇਹੀ ਲਿਖਤ ਦੇ ਨਮੂਨੇ ਮਿਲਦੇ ਹਨ । ਅਜੇਹੇ ਸਬੂਤਾਂ ਦੀ ਮੌਜੂਦਗੀ ਵਿਚ ਗੁਰਮੁਖੀ ਦੀ ਪ੍ਰਾਚੀਨਤਾ ਉੱਤੇ ਸੱਕ ਕਰਨ ਦੀ ਗੰਜਾਇਸ਼ ਨਹੀਂ ਰਹਿ ਜਾਂਦੀ । ਇਹ ਪੁਰਾਣੀ ਲਿਖੀ ਗੁਰੂ-ਕਾਲ ਤੋਂ ਵੀ ਢੇਰ ਚਿਰ ਪਹਿਲਾਂ ਪੰਜਾਬ ਵਿਚ ਵਰਤੀ ਜਾਂਦੀ ਸੀ ਤੇ ਸਤਿਗੁਰੂਆਂ ਆਪਣੇ ਬਾਣੀ ਪ੍ਰਜਾਰ ਲਈ ਇਸ ਦੀ ਵਰਤੋਂ ਕਰਕੇ ਇਸ ਨੂੰ ਜ਼ਿਆਦਾ ਪ੍ਰਸਿੱਧੀ ਦਿਤੀ ।

ਚੁੱਕਿ ਗੁਰੂ ਅਗਦੇਵ ਜੀ ਨੇ ਗੁਰੂ ਨਾਨਕ ਸਾਹਿਬ ਦੀ ਬਾਣੀ ਅਤੇ ਉਨ੍ਹਾਂ ਦੇ ਜੀਵਨ-ਇਤਿਹਾਸ ਦੀਆਂ ਸਾਖੀਆਂ ਲਿਖਵਾਉਣ ਲਈ ਇਸੇ ਲਿਖੀ ਨੂੰ ਵਰਤਿਆ ਤੇ ਪੁਰਾਇਆ ਸੀ, ਇਸ ਲਈ ਆਮ ਲੋਕਾਂ ਵਿਚ ਗੱਲ ਚਲ ਪਈ ਕਿ ਗੁਰੂ ਅੰਗਰਦ ਜੀ ਨੇ ਇਸ ਲਿਖੀ ਦੀ ਕਾਢ ਕੱਢੀ । ਇਹ ਮੰਨਣ ਵਿਚ ਵੀ ਸਾਨੂੰ ਕੋਈ ਇਤਿਹਾਸ ਨਹੀਂ ਸੀ, ਜੇ ਗੁਰੂ ਨਾਨਕ ਸਾਹਿਬ ਨੇ 'ਪੱਟੀ' ਵਿਚ ਇਸ ਵਰਣਾਲਾ ਦੇ ਅੱਖਰਾਂ ਦਾ ਜ਼ਿਕਰ ਨਾ ਕੀਤਾ ਹੁੰਦਾ ਅਤੇ ਗੁਰੂ ਨਾਨਕ ਸਾਹਿਬ ਤੋਂ 'ਵੀਧੀ' ਪਹਿਲੋਂ ਦੇ ਪੁਰਾਣੇ ਸਿਲਾਲੇਖਾਂ ਜਾ ਵਹੀਆਂ ਵਿਚ ਲਿਖੀ ਦੀ ਵਰਤੋਂ ਨਾ ਪਾਈ ਜਾਂਦੀ । ਨਾਲੇ ਸਿਧ ਲਿਖੀ, ਸਾਰਦਾ ਅਤੇ ਟਾਕਰੀ ਨਾਲ ਗੁਰਮੁਖੀ ਦੇ ਅੱਖਰਾਂ ਦੀ ਸਮਾਨਤਾ ਵੀ ਇਸ ਦੀ ਪ੍ਰਾਚੀਨਤਾ ਉੱਤੇ ਮੋਹਰਾਂ ਲਾਉਂਦੀ ਹੈ ਜਿਸ ਦਾ ਜ਼ਿਕਰ ਅਸੀਂ ਪਿਛੇ ਕਰ ਚੁਕੇ ਹਾਂ ॥

ਦੇਵਨਾਗਰੀ, ਗੁਰਮੁਖੀ ਦਾ ਮੂਲ ਨਹੀਂ

ਹੁਣ ਇਕ ਗਲਤ ਮਨੋਕਲਪਤ ਵਿਚਾਰ ਦਾ ਖੰਡਨ ਕਰਨਾ ਵੀ ਇਥੇ ਚਾਰੂਰੀ ਹੈ । ਸੰਸਕ੍ਰਿਤ ਨੂੰ ਦੇਵ-ਭਾਸ਼ਾ ਮੰਨਣ ਵਾਲੇ ਪੁਰਾਣੇ ਪੰਡਿਤਾਂ ਦਾ ਜਿਵੇਂ ਇਹ ਖਿਆਲ ਰਿਹਾ ਹੈ ਕਿ ਸਭੇ ਬੋਲੀਆਂ ਸੰਸਕ੍ਰਿਤ ਤੋਂ ਨਿਕਲੀਆਂ ਹਨ ਤਿਵੇਂ ਬਹੁਤ ਸਾਰੇ ਪੁਰਾਤਨਤਾ ਦੇ ਹਾਮੀ ਇਹ ਵੀ ਆਖਦੇ ਹਨ ਕਿ ਹਿੰਦ ਦੀਆਂ ਸਾਰੀਆਂ ਮੌਜੂਦਾ ਲਿਖੀਆਂ ਦੇਵਨਾਗਰੀ ਵਿਚੋਂ ਨਿਕਲੀਆਂ ਹਨ, ਗੁਰਮੁਖੀ ਲਿਖੀ ਵੀ ਇਸੇ ਤੋਂ ਬਣੀ ਹੈ ।* ਭਾਰਤੀ ਲਿਖੀਆਂ ਦੇ ਮਹਾਨ ਥੋੜੀ ਸ੍ਰੀ ਜੋਰੀ ਸ਼ੰਕਰ ਹੀਰਾ ਚੰਦ

*ਗੁਰਮੁਖੀ ਲਿਖੀ ਦਾ ਜਨਮ ਤੇ ਵਿਕਾਸ, ਪੰਨਾ 136 ਤੇ 151

*ਕੇਸਵ ਦੇਵ ਮਿਸ਼ਨ ਲਿਖਦੇ ਹਨ, 'ਅਸੀਂ ਇਹੋ ਵੀ ਨਿਰਭੈ ਹੋ ਕੇ ਅਨੁਮਾਨ ਨਾਲ ਕਹਿ ਸਕਦੇ ਹਾਂ ਕਿ ਇਨ੍ਹਾਂ ('ਹਿੰਦ ਦੀਆਂ') ਲਿਖੀਆਂ ਦੀ ਰਚਨਾ ਦੇਵਨਾਗਰੀ ਅੱਖਰਾਂ ਦੇ ਆਧਾਰ ਤੇ ਹੋਈ ਹੈ ।' ਫਿਰ ਅਗਲੇ ਪਿੰਡੇ ਉੱਤੇ ਇਹੋ ਲੇਖਕ ਬਿਕਕਦਾ ਹੋਇਆ ਆਖਦਾ ਹੈ, 'ਮੈਂ ਇਸ ਮਜ਼ਮੂਨ ਉੱਤੇ ਬਹੁਤੀ ਸੋਚ ਵਿਚਾਰ ਨਹੀਂ ਕੀਤੀ ਤੇ ਨਾ ਹੀ ਮੇਰੇ ਪਾਸ ਇਸ ਕੰਮ ਲਈ ਇਤਿਹਾਸਕ ਸਮੱਗਰੀ ਹੈ ।

[ਨਾਗਰੀ ਅੰਕ ਅੰਕ ਅਕਸਰ, ਪੰਨਾ 28-29]

ਉਤਾ ਇਸ ਵਿਚਾਰ ਨਾਲ ਸੰਮਤੀ ਨਹੀਂ ਰਖਦੇ। ਉਹ ਦੇਵਨਾਗਰੀ ਦਾ ਜਨਮ-ਕਾਲ ਦਸਵੀਂ ਸਦੀ ਮਨੁਹਦੇ ਹਨ ਤੇ ਉਨ੍ਹਾਂ ਦਾ ਵਿਚਾਰ ਹੈ, ਹਿੰਦ ਦੀਆਂ ਬਾਕੀ ਲਿਪੀਆਂ ਵੀ ਇਸੇ ਸਮੇਂ ਨਿਖਾਰ ਵਿਚ ਆਉਣੀਆਂ ਸ਼ੁਰੂ ਹੋਈਆਂ।

ਜੇ ਅੱਖਰਾਂ ਦੀ ਵੀ ਸਮਾਨਤਾ ਪਰਖੀ ਜਾਵੇ ਤਾਂ ਗੁਰਮੁਖੀ ਦੇ 18, ਟਾਕਰੀ ਦੇ 12 ਤੇ ਸ਼ਾਰਦਾ ਤੇ 11 ਅੱਖਰ ਨਾਗਰੀ ਨਾਲੋਂ ਵੀ ਬ੍ਰਹਮੀ ਦੇ ਜਿਆਦਾ ਨੇੜੇ ਦਿਸਦੇ ਹਨ, ਜੋ ਕਿ ਭਾਰਤੀ ਲਿਪੀਆਂ ਦੀ ਮਾਂ ਹੈ। ਪੰਜਾਬ ਦੀਆਂ ਇਨ੍ਹਾਂ ਲਿਪੀਆਂ ਦੇ ਅੱਖਰਾਂ ਦੀ ਗਿਣਤੀ ਦਾ ਵੀ ਨਾਗਰੀ ਨਾਲ ਮੇਲ ਨਹੀਂ ਚਹਿੰਦਾ, ਜਿਥੇ ਨਾਗਰੀ ਦੇ 52 ਅੱਖਰ ਕਹੇ ਜਾਂਦੇ ਹਨ, ਉਥੇ ਇਹ ਲਿਪੀਆਂ 35-36 ਤੋਂ ਵਧ ਅੱਖਰ ਨਹੀਂ ਰੱਖਦੀਆਂ। ਅਸਲ ਗੱਲ ਇਹ ਹੈ ਕਿ ਕਿਸੇ ਲਿਪੀ ਦੇ ਅੱਖਰਾਂ ਦੀ ਗਿਣਤੀ ਉਸ ਦੀ ਬੋਲੀ ਦੀਆਂ ਆਵਾਜ਼ਾਂ ਅਨੁਸਾਰ ਹੀ ਨੀਅਤ ਹੁੰਦੀ ਹੈ। ਪੰਜਾਬੀ ਦੀਆਂ ਅਵਾਜ਼ਾਂ ਆਪਣੀਆਂ ਸਨ ਤੇ ਇਨ੍ਹਾਂ ਅਵਾਜ਼ਾਂ ਦੇ ਅਨੁਕੂਲ ਹੀ ਇਥੋਂ ਦੀ ਲਿਪੀ ਬਣੀ। ਪ੍ਰਾਕ੍ਰਿਤਾਂ ਦੇ ਵਿਕਾਸ ਦੇ ਸਮੇਂ ਹੈ, ਜਾਪਦਾ ਹੈ, ਇਨ੍ਹਾਂ ਲਿਪੀਆਂ ਦਾ ਨਿਕਾਸ ਸੁਰੂ ਹੋ ਗਿਆ ਸੀ, ਵਾਧਾ ਘਾਟਾ ਤਾਂ ਬਾਦ ਵਿਚ ਵੀ ਹੁੰਦਾ ਰਿਹਾ। ਇਹ ਮੰਨਿਆ ਨਹੀਂ ਜਾ ਸਕਦਾ ਕਿ ਵੇਦਕ ਸਾਹਿਤ ਦੇ ਰਚਣਹਾਰਿਆਂ ਦੀ ਉਲਾਦ ਲਿਪੀ ਤੋਂ ਵਾਛੀ ਸੀ ਤੇ ਦਸਵੀਂ ਸਦੀ ਦੀ ਜੰਮੀ ਨਾਗਰੀ ਤੋਂ ਅੱਖਰ ਉਧਾਰੇ ਲੈ ਕੇ ਇਨ੍ਹਾਂ ਅਪਣਾ ਢੰਗ ਸਾਰਿਆਂ। ਦਸਵੀਂ ਸਦੀ ਤੋਂ ਪਹਿਲਾਂ ਵੀ ਇਥੇ ਜੋ ਸਿੰਧ ਲਿਪੀ ਪ੍ਰਚਲਤ ਸੀ, ਉਸੇ ਤੋਂ ਸ਼ਾਰਦਾ, ਟਾਕਰੀ ਤੇ ਗੁਰਮੁਖੀ ਆਦਿ ਦਾ ਵਿਕਾਸ ਹੋਇਆ। ਇਸ ਲਈ ਨਾਗਰੀ ਨੂੰ ਇਨ੍ਹਾਂ ਦੀ ਜਨਮ-ਦਾਤੀ ਆਖਣਾ ਕੌਰੀ ਕਲਪਨਾ ਹੈ, ਜੋ ਕਿ ਸੰਪੁਦ ਇਕ ਵਹਿਮ ਦਾ ਸਿਟਾ ਹੈ।

ਨਾਗਰੀ ਲਿਪੀ ਠੀਕ ਨਹੀਂ

ਬਾਵਜੂਦ ਇਸ ਦੇ ਕਿ ਸਦੀਆਂ ਤੋਂ ਪੰਜਾਬ ਵਿਚ ਕਾਰ-ਵਿਹਾਰ ਤੇ ਸਾਹਿਤਕ ਲਿਖਤਾਂ ਲਈ ਗੁਰਮੁਖੀ ਲਿਪੀ ਦੀ ਸਫਲ ਵਰਤੋਂ ਚਲੀ ਆ ਰਹੀ ਹੈ ਕਈ ਲੋਕਾਂ ਹੁਣ ਫਿਰਕਾਪ੍ਰਸਤੀ ਦੇ ਅਸਰ ਹੋਣ ਦੀਵਾਨੇ ਹੋ ਕੇ ਇਹ ਰਾਗ ਅਲਾਪਣਾ ਸੁਰੂ ਕਰ ਦਿਤਾ ਹੈ ਕਿ ਪੰਜਾਬੀ ਬੋਲੀ ਨਾਗਰੀ ਅੱਖਰਾਂ ਵਿਚ ਲਿਖੀ ਜਾਣੀ ਚਾਹੀਦੀ ਹੈ। ਦੇਖਣਾ ਇਹ ਹੈ ਕਿ ਕੀ ਪਹਿਲਾਂ ਵੀ ਅਜੇਹੀ ਵਰਤੋਂ ਰਹੀ ਹੈ? ਜੇ ਨਹੀਂ ਰਹੀ ਤਾਂ ਹੁਣ ਇਹ ਤਬਦੀਲੀ ਕਰਨ ਦੀ ਕੀ ਲੋੜ ਪੈ ਗਈ ਹੈ? ਸਚਾਈ ਇਹ ਹੈ ਕਿ ਪੰਜਾਬ ਵਿਚ ਨਾਗਰੀ ਦੀ ਵਰਤੋਂ ਕਦੇ ਵੀ ਆਮ ਪ੍ਰਚਲਤ ਨਹੀਂ ਹੋਈ। ਵਹੀਆਂ ਖਾਤਿਆਂ ਵਿਚ ਲੰਡੇ ਚਲਦੇ ਆ ਰਹੇ ਹਨ ਤੇ ਬਾਕੀ ਕਾਰ-ਵਿਹਾਰ ਲਈ ਗੁਰਮੁਖੀ।

ਅਗੋਂ ਲਈ ਲਿਪੀ ਦੀ ਅਦਲਾ-ਬਦਲੀ ਕਰਨੀ ਵੀ ਕੋਈ ਪਾਪ ਨਹੀਂ ਜੋ ਕੋਈ ਸੰਖ ਯਾ ਲਾਭ ਹੋਵੇ। ਪਰ ਜੇ ਲਾਭ ਦੀ ਥਾਂ ਹਾਨੀ ਹੋਵੇ ਤਾਂ ਇਹ ਤਬਦੀਲੀ ਲਈ ਜ਼ੋਰ ਲਾਉਣਾ ਸਿਆਣਪ ਨਹੀਂ। ਕਿਸੇ ਬੋਲੀ ਲਈ ਢੁਕਵੀਂ ਤੇ ਚੰਗੀ ਲਿਪੀ ਉਹ ਹੁੰਦੀ ਹੈ, ਜੇ ਉਸ ਦੀਆਂ ਆਵਾਜ਼ਾਂ ਨੂੰ ਪੂਰੀ ਤਰ੍ਹਾਂ ਪ੍ਰਗਟ ਕਰੇ। ਨ ਉਸ ਵਿਚ ਅਜੇਹੇ ਵਾਪੂ ਚਿਨ੍ਹ ਹੋਣੇ ਚਾਹੀਏ ਹਨ, ਜਿਨ੍ਹਾਂ ਦੀ ਉਸ ਬੋਲੀ ਵਿਚ ਹੀ ਕੋਈ ਥਾਂ ਨ ਹੋਵੇ ਅਤੇ ਨਾ ਹੀ ਅਜੇਹੇ ਚਿਨ੍ਹਾਂ ਦਾ ਘਾਟਾ ਹੋਣਾ ਚਾਹੀਦਾ ਹੈ, ਜੇ ਉਸ ਬੋਲੀ ਦੀਆਂ ਅਵਾਜ਼ਾਂ ਨੂੰ ਪ੍ਰਗਟ ਕਰਨ ਲਈ ਚੁਕੂਰੀ ਹੋਣ। ਨਾਗਰੀ ਚੁੰਕਿ ਪੰਜਾਬੀ ਬੋਲੀ ਦੀਆਂ ਲੋੜਾਂ ਨੂੰ ਮੁਖ ਰੱਖ ਕੇ ਬਣਾਈ ਗਈ ਲਿਪੀ ਨਹੀਂ, ਇਸ ਲਈ ਬਾਵਜੂਦ ਚੰਗੀ ਲਿਪੀ ਹੋਣ ਦੇ ਇਹ ਪੰਜਾਬੀ ਲਿਖਕ ਦਾ ਕੰਮ ਸਾਰ ਨਹੀਂ ਸਕਦੀ।

1. ਨਾਗਰੀ ਦੋ 52 ਅੱਖਰ ਹਨ ਤੇ ਗੁਰਮੁਖੀ ਦੇ 35। ਜੇ 35 ਨਾਲ ਕੰਮ ਚਲਦਾ ਹੋਵੇ
ਤਾਂ 17 ਹੋਰ ਸਿਖਣ ਦਾ ਸਿਆਪਾ ਕਿਰ੍ਤੀ ਗੁਲ ਪਾਇਆ ਜਾਵੇ।

2. ਜਿਨ੍ਹਾਂ ਨਾਗਰੀ ਅੱਖਤਾਂ ਥਾ, ਆਦਿ ਦੀ ਪੰਜਾਬੀ ਵਿਚ ਲੋੜ ਹੀ ਨਹੀਂ, ਉਹ ਸ਼ਕਲਾਂ ਦਿਮਾਗ ਉਤੇ ਕਿਉਂ ਲੱਦੀਆਂ ਜਾਣ ।

3. ਘ, ਝ, ਚ, ਧ ਤੇ ਭ ਦੀ ਜੋ ਅਵਾਜ਼ ਪੰਜਾਬੀ ਵਿਚ ਹੈ, ਉਹ ਨਾਗਰੀ ਅੱਖਰਾਂ ਦੇ ਉਚਾਰਣ ਵਿਚ ਨਹੀਂ ਪਾਈ ਜਾਂਦੀ। ਇਹੋ ਹਾਲ ਦੁਲਾਵਾਂ ਤੇ ਕਠੋਰੇ ਦੇ ਉਚਾਰਨ ਦਾ ਹੈ।

4. ਤੇ ਦੀ ਪੰਜਾਬੀ ਵਿਚ ਖਾਸ ਨਿਰਾਲੀ ਧੁਨੀ ਹੈ, ਨਾਗਰੀ ਵਿਚ ਇਸ ਆਵਾਜ਼ ਨੂੰ ਪ੍ਰਗਟਾਉਣ ਲਈ ਕੋਈ ਚਿੰਨ੍ਹ ਨਹੀਂ। ਗੋੜਾ, ਘੱਡਾ, ਅੜਿੱਕਾ, ਖੜਕਾ, ਪੜ੍ਹਨਾ, ਪੜ੍ਹਾਉਣਾ ਕਿਵੇਂ ਲਿਖਿਆ ਜਾਵੇਗਾ?

5. ਨਾਗਰੀ ਦੂਹਰੀ ਅਵਾਜ਼ ਪ੍ਰਾਣ ਕਰਨ ਲਈ ਅੱਖਰ ਨੂੰ ਦੂਹਰਾ ਕਰਦੀ ਹੈ ਜਦੋਂ ਕਿ ਗੁਰਮੁਖੀ, ਅੱਖਰ ਦੇ ਸਿਰ ਤੇ ਅਧਕ ਲਾ ਕੇ ਹੀ ਇਹ ਕੰਮ ਬਣਾ ਦੇਂਦੀ ਹੈ। ਇਸ ਤੋਂ ਸਮੇਂ ਤੇ ਥਾਂ ਦੀ ਬੱਚਤ ਦਾ ਦੂਹਰਾ ਲਾਡ ਹੈ। ਛਾਪੇ ਲਈ ਤਾਂ ਹੈ ਹੀ ਚੰਗੁਣਾ ਫਾਇਦਾ। 35 ਦੂਹਰੇ ਅੱਖਰਾਂ ਤੋਂ ਬਚੇ।

6. ਟਿੱਪੀ ਦਾ ਚਿੰਨ੍ਹ ਵੀ ਪੰਜਾਬੀ ਦਾ ਆਪਣਾ ਨਿਵੇਂਕਲਾ ਹੈ, ਹਿੰਦੀ ਵਿਚ ਜੋ ਬਿੰਦੀ ਹੈ, ਉਸ ਦੀ ॥ ਵਾਚ ਇਤਨੀ ਦੱਬਵੀਂ ਨਹੀਂ ਜਿਤਨੀ ਕਿ ਪੰਜਾਬੀ ਵਿਚ ਬੋਲੀ ਜਾਂਦੀ ਹੈ।

7. ਨਾਗਰੀ ਵਿਚ ਅਜੇ ਤਕ ਝ, ਣ, ਅ ਅਤੇ ਪੈਂਗੀਂ ਰਾਰੇ ਦੇ ਇਕ ਤੋਂ ਵਧ ਰੂਪ ਚਲੇ ਆਉਂਦੇ ਹਨ।

8. ਪ੍ਰੈਸ਼ ਦੇ ਦਿਸ਼ਟੀਕੰਨ ਤੋਂ ਤਾਂ ਨਾਗਰੀ ਦੀ ਕਮਜ਼ੋਰੀ ਕੂੰ ਹਿੰਦੀ ਵਿਦਵਾਨਾਂ ਵੀ ਮੰਨਿਆ ਹੈ। ਸ੍ਰੀ ਚਤੁਰਸੇਨ ਸਾਸਤ੍ਰੀ ਲਿਖ ਕੇ ਹਨ—“ਦੇਵ ਨਾਗਰੀ ਲਿਪੀ ਲਿਖਾਈ ਦੇ ਨੁਕਤੇ ਤੋਂ ਜਿੰਨੀ ਪੂਰਣ ਹੈ, ਉਤਨੀ ਹੀ ਪ੍ਰੈਸ ਦੇ ਛਾਪਾਈ ਦੇ ਦਿਸ਼ਟੀਕੰਨ ਤੋਂ ਅਧਿਕ ਹੈ।

ਹਿੰਦੀ ਭਾਸ਼ਾ ਅੰਤ ਸਾਹਿਤ ਕਾਂ ਇਤਿਹਾਸ, ਪੰ. 32

‘ਜੇ ਨਾਗਰੀ ਨੂੰ ਰਾਸ਼ਟਰ-ਲਿਪੀ ਬਣਾਉਣਾ ਹੈ ਤਾਂ ਇਸ ਵਿਚ ਬਹੁਤ ਸਾਰੀ ਸੋਧ ਕਰਨ
ਦੀ ਲੋੜ ਹੈ।’ [ਲਿਪੀ ਵਿਕਾਸ, ਕਿਰਤ ਰਾਮ ਮਰਤੀ ਮੇਹਰੋਤਾ]

「ਲਿਪੀ ਵਿਕਾਸ, ਕਿਰਤ ਰਾਮ ਮਰਤੀ ਮੇਹਰੋਤਾ

ਕਈ ਇਹ ਆਖ ਦੇਂਦੇ ਹਨ ਕਿ ਪੰਜਾਬੀ ਦੀ ਲੋੜ ਅਨੁਸਾਰ ਨਾਗਰੀ ਵਿਚ ਕੁਝ ਵਾਧੇ ਘਾਟੇ ਕਰ ਲੈਣੇ ਚਾਹੀਦੇ ਹਨ। ਜੇ ਇਹ ਪੁਆਤੇ ਕਰਨੇ ਹਨ ਤਾਂ ਗੁਰਮੁਖੀ ਨੂੰ ਕਿਉਂ 'ਛੋਡਿਆ ਜਾਵੇ, ਜੋ ਕਿ ਪੰਜਾਬੀਆਂ ਵਾਂਗ ਸਿਧੀ-ਸਾਈਦੀ ਸਰਲ ਤੇ ਸੁਰੱਜੀ, ਸੱਹਲੀ ਲਿਪੀ ਹੈ ਅਤੇ ਜਿਸ ਵਿਚ 11 ਹਜ਼ਾਰ ਦੇ ਲਗਭਗ ਕਿੱਸੇ ਕਿਤਾਬਾਂ ਦਾ ਲਿਖਤੀ ਰੀਕਾਰਡ ਵੀ ਸਾਂਭਿਆ ਪਿਆ ਹੈ। ਇਸ ਥਾਪ ਦਾਦੇ ਦੇ ਖਾਣੇ ਨਾਲੋਂ ਲੋਕਾਂ ਨੂੰ ਵੱਖਰਾ ਕਰਕੇ ਕਿਉਂ ਗੁਰੀਬ ਕੀਤਾ ਜਾਵੇ? ਪੰਡਤ ਨਹਿਰੂ ਜੀ ਦੇ ਸਥਦਾਂ ਵਿਚ 'ਕਿਸੇ ਅਮੀਰ ਪ੍ਰਹਲਤ ਪਿੱਛੇ ਵਾਲੇ ਬੋਲੀ ਲਈ ਕਿਸੀ ਦੀ ਅਦਾਲਾ-ਬਦਲੀ ਕਰਨੀ ਇਕ ਅਹਿਮ ਤਬਦੀਲੀ ਹੈ। ਕਿਉਂਜੋ ਲਿਪੀ ਸਾਹਿਤ ਦਾ ਇਕ ਜ਼ਰੂਰੀ ਅੰਤਰਗਤ ਭਾਗ ਹੈ। ਲਿਪੀ ਬਦਲ ਦਿਓ, ਹੋਰ ਦੇ ਹੋਰ ਸ਼ਬਦ, ਹੋਰ ਦੀਆਂ ਹੋਰ ਅਵਧਾਂ ਤੇ ਹੋਰ ਹੋਰ ਕਿਆਲ ਸਾਹਮਣੇ ਆ ਖਲੋਂਦੇ ਹਨ। ਪੁਰਾਣੇ ਅਤੇ ਨਵੇਂ ਸਾਹਿਤ ਵਿਚਕਾਰ ਇੱਕ ਦੁਸਰਾ ਹੋਣ ਵਾਲੀ ਰੰਕ ਆ ਖੜ੍ਹੇਂਦੀ ਹੈ ਅਤੇ ਪੁਰਾਣਾ ਸਾਹਿਤ ਇਕ ਮਰ ਚੜ੍ਹੀ ਬਿਦੇਸੀ ਛਾਪਾ ਵਾੱਗੇ ਲੜਾਣ ਲਗਣ ਲਗ ਪੈਂਦਾ ਹੈ।'

ਅਸਲ ਵਿਚ ਹਰ ਬੋਲੀ ਅਪਣੀ ਹੀ ਲਿਪੀ ਵਿਚ ਚੰਗੀ ਤਰ੍ਹਾਂ ਲਿਖੀ ਪੜ੍ਹੀ ਜਾ ਸਕਦੀ ਹੈ, ਦੂਜੀ ਲਿਪੀ ਦਾ ਪੁਸ਼ਟਾਕਾ, ਜੋ ਦੂਜੀ ਬੋਲੀ ਲਈ ਹੀ ਬਣਿਆ ਹੁੰਦਾ ਹੈ, ਉਸ ਨੂੰ ਮੱਲਮੱਲੀ ਪਾ ਕੇ ਸਾਂਗ ਨਹੀਂ ਬਣਾਉਣਾ ਚਾਹੀਦਾ। ਪੰਜਾਬਣ ਦਾ ਸਹੀ ਲਿਥਾਸ ਕੁਝਤੀ ਸਲਵਾਰ ਹੀ ਹੈ, ਸੜੀ ਸ਼ਾਡੀ ਤੇ ਅੜੀ ਅੰਗੀਆ ਇਸ ਨੂੰ ਨਹੀਂ ਫਥਦੀ। ਜੇਹਾ ਕਿ ਗ੍ਰੇਅਰਸਨ ਨੇ ਕਿਹਾ ਹੈ ਕਿ ਪੰਜਾਬੀ ਬੋਲੀ ਵਿਚ ਮਰਦਾਵੇਂ ਗੁਣ ਹਨ, ਸੇ ਅਜੇਹੀ ਮਰਦਾਵੀਂ ਪ੍ਰਕੁਤਾਂ ਤੇ ਲੱਛਣਾਂ ਵਾਲੀ ਬੋਲੀ ਨੂੰ ਨਾਗਰੀ ਵਾਲਾ ਜਨਾਨਾ ਪਹਿਰਾਵਾ ਨਹੀਂ ਪੁਗਦਾ। ਫਾਲੇ ਆਪਣਾ ਕਿਉਂ ਕੋਈ ਛੱਡੇ ਜਦੋਂ ਕਿ ਚੰਗਾ ਗੁਜ਼ਾਰਾ ਹੁੰਦਾ ਹੋਵੇ।

ਫਾਰਸੀ ਲਿਪੀ ਠੀਕ ਨਹੀਂ

ਨਾਗਰੀ-ਭਗਤ ਹਿੰਦੂਆਂ ਵਾਂਗ ਮੁਸਲਮਾਨ ਵੀ ਇਸਲਾਮ ਨਾਲ ਅਰਥ ਦੀਰਾਨ ਤੋਂ ਆਈ ਲਿਪੀ ਨਾਲ ਹੀ ਬੱਝ ਗਏ। ਜਿਥੇ ਉਨ੍ਹਾਂ ਦੀ ਫਾਰਸੀ-ਪ੍ਰਧਾਨ ਹਿੰਦੁਸਤਾਨੀ ਜ਼ਬਾਨ-ਉਰਦੂ ਨਾਂ ਹੇਠ ਵਖਰਾ ਢਾਂਚਾ ਬਣਾ ਬੈਠੀ, ਉਥੇ ਲਿਪੀ ਵੀ ਰਤਾ ਮਾਸਾ ਫਰਕ ਨਾਲ ਸਾਮੀ ਖਾਨਦਾਨ ਦੀ ਹੀ ਪ੍ਰਚਲਤ ਹੋਈ। ਆਮ ਤੌਰ ਤੇ ਜੋ ਮੁਸਲਮਾਨ ਪੰਜਾਬੀ ਕਵੀ ਹੋਏ, ਉਨ੍ਹਾਂ ਆਪਣੀ ਰਚਨਾ ਇਸੇ ਵਿਚ ਲਿਖੀ। ਅਜ ਤੋਂ ਢਾਈ ਹਜ਼ਾਰ ਵਰ੍ਹਾਂ ਪਹਿਲਾਂ ਵੀ ਇਕ ਸਾਮੀ ਬੰਸ ਦੀ ਲਿਪੀ-ਖਰੋਸ਼ਠੀ ਕੁਝ ਸਦੀਆਂ ਪੰਜਾਬ ਵਿਚ ਅਪਣਾ ਸਿੱਕਾ ਜਲਾ ਗਈ ਸੀ ਪਰ ਫਿਰ ਉਸ ਦਾ ਬੀ ਨਾਸ ਹੋ ਗਿਆ।

ਫਾਰਸੀ ਲਿਪੀ ਦੀ ਹਾਲੇ ਅਜੇਹੀ ਕੋਈ ਗੱਲ ਨਹੀਂ, ਉਸ ਨੇ ਤਾਂ ਇਸਲਾਮੀ ਤਹਿਜ਼ੀਬ ਨਾਲ ਥਾਂ ਥਾਂ ਹਿੰਦ ਭਰ ਵਿਚ ਪੈਰ ਜਮਾਏ ਹੋਏ ਹਨ। ਅੰਗਰੇਜ਼ੀ ਰਾਜ ਸਮੇਂ ਕਈ ਸੂਚਿਆਂ ਵਿਚ ਕਾਫੀ ਅਰਸਾ ਉਰਦੂ ਜ਼ਬਾਨ ਦਫਤਰੀ ਬੋਲੀ ਰਹਿਣ ਕਰ ਕੇ ਇਸ ਦਾ ਹੋਰ ਵੀ ਰੋਹਬ ਬਣ ਗਿਆ ਤੇ ਪੰਜਾਬ ਵਿਚ ਤਾਂ ਵਿਦਿਅਕ-ਮਾਧਿਅਮ ਹੋਣ ਦਾ ਵੀ ਇਸੇ ਨੂੰ ਮਾਣ ਮਿਲਿਆ। ਅਜੇਹਿਆਂ ਕਾਰਣਾਂ ਕਰਕੇ ਉਰਦੂ ਜ਼ਬਾਨ ਤੇ ਫਾਰਸੀ ਲਿਪੀ ਦੀ ਵਡਿਆਈ ਤਾਂ ਚੰਗੀ ਬਣ ਗਈ ਪਰ ਪੰਜਾਬੀ ਸਾਹਿਤ ਦੀਆਂ ਕਿਤਾਬਾਂ ਪੰਜਾਬ ਦੀ ਪੁਰਾਣੀ ਲਿਪੀ ਗੁਰਮੁਖੀ ਵਿਚ ਹੀ ਛਪਦੀਆਂ ਰਹੀਆਂ। ਹਾਂ, ਕੁਝ ਕਿਸੇ ਜ਼ਰੂਰ ਫਾਰਸੀ ਲਿਪੀ ਵਿਚ ਪੁਕਾਸ਼ਤ ਹੋਏ।

ਫਾਰਸੀ ਇਕ ਤਰ੍ਹਾਂ ਦੀ ਸਿਕਸਤਾ ਲਿਪੀ ਹੈ, ਇਸੇ ਕਰਕੇ ਇਸ ਲਈ 'ਲਿਖੇ ਮੁਸਾ ਪੜ੍ਹੇ ਖੁਦਾ' ਦੀ ਕਹਾਵਤ ਚਲ ਪਈ ਹੈ। ਖੁਦ ਮੁਸਲਮਾਨ ਲਿਖਾਕੀ ਇਸ ਦੀਆਂ ਕਮੀਆਂ ਨੂੰ ਮੰਨਦੇ ਹਨ। 'ਉਰਦੂ' ਪੱਤਰ ਦੇ ਐਡੀਟਰ ਸਾਹਿਬ ਲਿਖਦੇ ਹਨ-'ਮੁਝੇ ਅਕਸਰ ਉਰਦੂ ਕੀ ਕਦੀਮ ਕਿਤਾਬ ਕੇ ਮੁਤਾਲਦੇ ਕਾ ਇਤਤਾਕ ਹੋਤਾ ਹੈ, ਪੁਰਾਨੇ ਇਲਹਾਜ ਕੇ ਸਹੀ ਪਦਨੇ, ਅਤੇ ਸਹੀ ਤਲੋਫੜ ਕੇ ਦਰਿਆਵਤ ਕਰਨੇ ਮੇਂ ਬੜੀ ਦਿੱਕਤ ਹੋਤੀ ਹੈ। ਅਗਰ ਲਾਤੀਨੀ ਯਾ ਨਾਗਰੀ ਹਰੂ ਮੇਂ ਯੇਹ ਤਹਿਰੀਰੇ 'ਹੋਤੀ ਤੋਂ ਇਤਨੀ ਦਿੱਕਤ ਨ ਹੋਤੀ'।' ਇਸੇ ਤਰ੍ਹਾਂ ਮੋਹਰ ਸੰਘ ਦ ਅਲੀ ਬਿਲਗ੍ਰਾਮੀ ਲਿਖਦੇ ਹਨ, 'ਪਹਿਲਵੀ ਤੇ ਫਾਰਸੀ ਵਾਂਗ ਉਰਦੂ ਥੀ ਉਨ੍ਹਾਂ ਅਭਿਆਸੀਆਂ ਬੋਲੀਆਂ ਵਿਚੋਂ ਹੈ, ਜਿਨ੍ਹਾਂ ਦੇ ਅੱਖਰ ਦੂਜੀ ਜਾਤੀ ਤੋਂ ਬਣਾਏ ਗਏ ਹਨ ਤੇ ਇਨ੍ਹਾਂ ਅੱਖਤਾਂ ਦਾ ਜ਼ਬਾਨ ਨਾਲ ਕੋਈ ਸੁਧਾਰ ਨਹੀਂ ਹੈ। ਅਰਥਾਤ ਬੋਲੀ ਵਿਚ ਜੋ ਸ਼ਬਦ (ਅ ਵਾਜ਼) ਹਨ, ਉਨ੍ਹਾਂ ਲਈ ਅਖਰ ਨਹੀਂ ਤੇ ਕਿਸੇ ਕਿਸੇ ਆਵਾਜ਼ ਲਈ ਕਈ ਅੱਖਰ ਹਨ, ਜਿਵੇਂ—ਸੇ, ਸੁ ਮਾਦ, ਸੀਨ ਵਾਜੀਰਾ।'

ਇਹ ਇਤਰਾਜ਼ ਠੀਕ ਹੈ ਕਿ ਉਚਚੂ ਵਿਚ ਇਕੋ ਅਵਾਜ਼ ਲਈ ਬਹੁਤੇ ਅੱਖਰ ਹਨ ਜਿਵੇਂ, ਜਾਲ, ਜੋਇ, ਦੋ ਜੋ, ਤੇ ਦੋ ਹੋ । ਇਹ ਗੱਲ ਵੀ ਗਲਤ ਨਹੀਂ ਕਿ ਜਿਥੋਂ ਇਹ ਚਿੰਨ੍ਹ ਟੁਰੇ, ਉਥੋਂ ਦੀਆਂ ਵੱਖ ਵੱਖ ਆਵਾਜ਼ਾਂ ਲਈ ਇਹ ਭਿੰਨ, ਭਿੰਨ ਚਿੰਨ੍ਹ ਠੀਕ ਹੋਣਗੇ ਪਰ ਸਾਡੇ ਲਈ ਤਾਂ ਇਹ ਦੂਹਰੇ ਤੀਹਰੇ ਹੀ ਹਨ । ਇਨ੍ਹਾਂ ਵਿਚੋਂ ਕੋਝੇਲ ਇਕੋ ਹੀ ਲੋੜੀਂ ਦਾ ਕਿਹਾ ਜਾ ਸਕਦਾ ਹੈ । ਇਕ ਖਮੀ ਫਾਰਸੀ ਲਿਪੀ ਵਿਚ ਇਹ ਵੀ ਹੈ ਕਿ 'ਬਿਨਾਂ ਜੋਰ, ਜ਼ਬਰ, ਪੇਸ਼ ਦੇ ਲਿਖਣ ਦਾ ਰਿਵਾਜ਼ ਹੋਣ ਕਰਕੇ ਮਲਕ, ਮਿਲਕ, ਮੁਲਕ ਯਾਂ ਚੌਗੀ, ਚੂਰੀ ਆਦਿ ਇਕੋ ਤਰ੍ਹਾਂ ਹੀ ਲਿਖਿਆ ਜਾਏਗਾ, ਜਿਸ ਨੂੰ ਪਤ੍ਰਨ ਵੇਲੇ ਅੱਟੋ-ਸੱਟੋਂ ਤੋਂ ਹੀ ਕੰਮ ਲੈਣਾ ਪਵੇਗਾ । ਜੇ ਨੁਕਤੇ ਨ ਲਗਣ, ਜੋਹਾ ਕਿ ਕਾਤਥ ਆਮ ਕਰਦੇ ਹਨ ਤਾਂ 'ਅਲੂ ਬੁਖਾਰਾ' ਵੀ 'ਉਲੂ ਬੇਚਾਰਾ' ਹੀ ਪੜਿਆ ਜਾਂਦਾ ਹੈ । ਕਈ ਅਵਾਜ਼ਾਂ ਲਈ ਚਿੰਨ੍ਹ ਵੀ ਨਹੀਂ ਜਿਵੇਂ ਲੋੜੀਂ ਤੇ ਛ ਆਦਿ । ਪੰਜ ਬੀ ਦਾ ਤਾਣਾ, ਕਾਣਾ, ਪਾਣ ਉਚਚੂ ਵਿਚ ਤਾਣਾ, ਕਾਨਾ, ਪਾਨ ਲਿਖ ਹੋਵੇਗਾ । ਜਿਸ ਨਾਲ ਅਰਥ ਦਾ ਅਨਰਥ ਹੋਣ ਦੀ ਪੱਕੀ ਸੰਭਾਵਨਾ ਹੈ । ਇਸੇ ਤਰ੍ਹਾਂ ਘ, ਡ, ਢ, ਭ, ਧ ਆਦਿ ਦੀਆਂ ਮਹਾ-ਪ੍ਰਾਣ ਧੁਠੀਆਂ ਵੀ ਸਹੀ ਨਹੀਂ ਲਿਖੀਆਂ ਜਾਂ ਸਕਦੀਆਂ ।

ਪੈਸ ਦੇ ਨੁਕਤੇ ਤੋਂ ਫਾਰਸੀ ਅੱਖਰਾਂ ਦੀ ਸੂਰਤ ਗੋਲ ਤੇ ਚੌਰਸ ਨਾ ਹੋਣ ਕਾਰਨ ਹੁਣ ਇਨ੍ਹਾਂ ਦਾ ਚੰਗਾ ਟਾਈਪ ਵੀ ਨਹੀਂ ਬਣ ਸਕਿਆ । ਅਜਿਹੇ ਘਟਿਆਂ ਕਰ ਕੇ ਫਾਰਸੀ ਲਿਪੀ ਪੰਜਾਬੀ ਲਈ ਪੁਗਦੀ ਨਹੀਂ ਤੇ ਨਾ ਹੀ ਹੁਣ ਮੌਜੂਦਾ ਹਿੰਦ ਵਿਚ ਇਸ ਦੀ ਉਹ ਮਹੱਤਤਾ ਰਹੀ ਹੈ । ਕਈਆਂ ਨੇ ਰੋਮਨ ਅੱਖਰਾਂ ਵਿਚ ਪੰਜਾਬੀ ਲਿਖਣ ਦੀ ਸਿਫਾਰਸ਼ ਵੀ ਕੀਤੀ ਹੈ, ਉਸ ਵਿਚ ਵੀ ਅਜਿਹੇ ਘਾਟੇ ਹਨ ਜਿਨ੍ਹਾਂ ਦਾ ਇਥੇ ਜ਼ਿਕਰ ਕਰਨ ਦੀ ਹੁਣ ਲੋੜ ਨਹੀਂ ਭਾਸਦੀ ।

ਗੁਰਮੁਖੀ ਹੀ ਠੀਕ ਹੈ

ਪੰਜਾਬੀ ਲਿਖਣ ਲਈ ਗੁਰਮੁਖੀ ਦੇ ਮੁਕਾਬਲੇ ਦੀ ਹੋਰ ਕੋਈ ਢੁਕਵੀਂ ਤੇ ਸੰਪੂਰਨ ਲਿਪੀ ਨਹੀਂ । ਮੁਕੰਮਲ ਲਿਪੀ ਵਾਲੀਆਂ ਸਾਰੀਆਂ ਹੀ ਖੂਬੀਆਂ ਇਸ ਵਿਚ ਪਾਈਆਂ ਜਾਂਦੀਆਂ ਹਨ—

1. ਗੁਰਮੁਖੀ ਇਕ ਫਲੈਟਿਕ ਯਾਂ ਪੁਨਿਕ-ਲਿਪੀ ਹੈ । ਇਸ ਵਿਚ ਪੰਜਾਬੀ ਦੀਆਂ 35 ਮੁਲ ਅਵਾਜ਼ਾਂ ਲਈ 35 ਹੀ ਚਿੰਨ੍ਹ ਮੌਜੂਦ ਹਨ । ਪੰਜ ਬੀ ਦੀ ਆਪਣੀ ਕੋਈ ਅਜੇਹੀ ਆਵਾਜ਼ ਨਹੀਂ, ਜਿਸ ਲਈ ਇਸ ਵਿਚ ਅੱਖਰ ਨਾ ਹੋਵੇ ।

2. ਇਕ ਅਵਾਜ਼ ਲਈ ਇਕੋ ਅੱਖਰ ਹੈ, ਛੋਹਰ ਨਹੀਂ ।

3. ਇਕ ਅੱਖਰ ਇਕੋ ਅਵਾਜ਼ ਨੂੰ ਪ੍ਰਗਟ ਕਰਦਾ ਹੈ, ਦੋਹਰ ਜਾਂ ਰਲਾਉਟ ਨਹੀਂ ।

4. ਚੌਗੀ ਲਿਪੀ ਦੀ ਇਹ ਵੀ ਖੂਬੀ ਹੈ ਕਿ ਉਸ ਦਾ ਹਰ ਅੱਖਰ ਇਕ ਦੂਜੇ ਤੋਂ ਬਿਲਕੁਲ ਨਿਆਰੀ ਸ਼ਕਲ ਦਾ ਹੋਵੇ, ਭੁਲ੍ਖਾ ਨਾ ਪਾਵੇ । ਗੁਰਮੁਖੀ ਲਿਪੀ ਇਸ ਕਸਵੱਟੀ ਉਤੇ ਪੂਰੀ ਉਤਰਦੀ ਹੈ ।

5. ਹਰ ਬੋਲੀ ਦੀਆਂ ਅਵਾਜ਼ਾਂ ਅਨੁਸਾਰ ਹੀ ਅੱਖਰ ਹੁੰਦੇ ਹਨ । ਮੁੱਢ ਵਿਚ ਲਿਪੀ ਕਰਤਿਆਂ ਦੇ ਸਾਹਮਣੇ ਬਿਦੇਸੀ ਬੋਲੀ ਲਿਖਣ ਦਾ ਕੋਈ ਮਨੋਰਥ ਨਹੀਂ ਹੁੰਦਾ ਪਰ ਜੇ ਕੋਈ ਲਿਪੀ ਇਹ ਕੰਮ ਵੀ ਸਾਰ ਦੇਵੇ ਤਾਂ ਉਸ ਨੂੰ ਜ਼ਿਆਦਾ ਚੰਗੀ ਤੇ ਗੁਣਵੰਤੀ ਸਮਝਣਾ ਚਾਹੀਦਾ ਹੈ । ਗੁਰਮੁਖੀ ਨੇ ਅਜ ਤਕ ਕਦੇ ਕਿਸੇ ਬਿਦੇਸੀ ਅਵਾਜ਼ ਲਿਖਣ ਲਈ ਅਯੋਗਤਾ ਯਾਂ ਅਸਮਰਥਤਾ ਨਹੀਂ ਦਿਖਾਈ । (ਲੋੜ ਪੈਣ ਤੇ ਆਪਣੇ ਅੱਖਰਾਂ ਨਾਲ ਹੀ ਰਤਾ ਮਾਸਾ ਚਿੰਨ੍ਹ ਲਾ ਕੇ ਕੰਮ ਸਾਰ ਲਿਆ ਹੈ ਜਿਵੇਂ ਸ, ਜ ਆਦਿ) ਸੰਸਕ੍ਰਿਤ, ਫਾਰਸੀ ਤੇ ਬਿੜ-ਭਾਖਾਂ ਦੀਆਂ ਕਈ ਕਿਤਾਬਾਂ ਗੁਰਮੁਖੀ ਲਿਪੀ ਵਿਚ ਲਿਖੀਆਂ ਹੋਈਆਂ, ਇਸ ਗੱਲ ਦਾ ਨਿੱਗਰ ਪ੍ਰਮਾਣ ਹਨ ।

6. ਹਿੰਦ ਦੀਆਂ ਹੋਰ ਲਿਪੀਆਂ ਵਾਂਗ ਇਸ ਦੀ ਬਰਣਮਾਲਾ ਦੀ ਤਰੱਤੀਬ ਵੀ ਵਿਗਿਆਨਿਕ ਹੈ। ਇਸ ਦੀਆਂ ਅੱਖਰਾਂ-ਪਾਲਾਂ ਨੂੰ ਅਵਾਜ਼-ਅਸਥਾਨਾਂ ਅਨੁਸਾਰ ਵਿਉਂਤਿਆ ਗਿਆ ਹੈ।

7. ਇਕਹਿਰੇ ਤੇ ਛੋਟੇ ਅੱਖਰਾਂ ਦੇ ਸਦਕੇ ਮੇਹਨਤ ਤੇ ਸਮੇਂ ਦੀ ਬੱਚਤ ਹੁੰਦੀ ਹੈ। ਪੰਜਾਬੀ ਵਿਚ ਡਿਊਂਡੀਆਂ ਦੁਹਰੀਆਂ ਅਵਾਜ਼ਾਂ ਹੀ ਨਹੀਂ, ਇਸ ਲਈ ਇਸ ਦੀ ਲਿਪੀ ਵੀ ਇਸ ਅੱਗੁਣੋਂ ਬਚੀ ਹੈ। ਕੇਵਲ ਰ ਜਾਂ ਹ ਦੀ ਕਿਤੇ ਕਿਤੇ ਪੈਰੀਂ ਵਰਤੋਂ ਹੁੰਦੀ ਹੈ।

8. ਅੱਖਰਾਂ ਦੀ ਇਕਸਾਰਤਾ, ਪੱਧਰਾਈ ਤੇ ਸੁੰਦਰਤਾ ਵਿਚ ਗੁਰਮੁਖੀ ਬੇਮਿਸਾਲ ਹੈ। ਇਸੇ ਕਰਕੇ ਇਸ ਦਾ ਟਾਈਪ ਵੀ ਦੇਵ-ਨਾਗਰੀ ਨਾਲੋਂ ਵਧੇਰੇ ਸੁੰਦਰ ਹੈ।

9. ਦੌਗੀ ਲਿਪੀ ਦਾ ਲੱਛਣ ਇਹ ਵੀ ਹੈ ਕਿ ਸਰਲ, ਸੋਖੀ ਤੇ ਗੁੰਡਲ ਰਹਿਤ ਹੋਵੇ। ਗੁਰਮੁਖੀ ਆਪਣੇ ਲੋਕਾਂ ਵਾਂਗ ਸਿੱਧੀ ਪੱਧਰੀ ਤੇ ਬੋੜੀ ਮੇਹਨਤ ਅਤੇ ਬੋੜ੍ਹੇ ਸਮੇਂ ਵਿਚ ਅਸਾਨੀ ਨਾਲ ਲਿਖੀ ਜਾਣ ਵਾਲੀ ਹੈ। ਸ੍ਰੀ ਮਦਨ ਗੋਪਲ ਜੀ ਨੇ ਇਸ ਨੁਕਤੇ ਤੋਂ ਗੁਰਮੁਖੀ ਨੂੰ ਹਿੰਦੇ ਭਰ ਦੀਆਂ ਲਿਪੀਆਂ ਵਿਚੋਂ ‘ਸਭ ਤੋਂ ਵਧ ਆਸਾਨ’ ਆਖਿਆ ਹੈ।

10. ਤੇਜ਼ ਲਿਖਣ ਵਾਸਤੇ ਕੁਝ ਅੱਖਰਾਂ ਤੋਂ ਸਿਵਾ ਬਿਨਾਂ ਕਲਮ ਚੁਕੇ ਲਿਖੇ ਜਾਣ ਦਾ ਗੁਣ ਵੀ ਇਸ ਵਿਚ ਮੌਜੂਦ ਹੈ।

ਗੁਰਮੁਖੀ ਬਾਰੇ ਰਾਵਾਂ

ਉਪਰ ਅਸੀਂ ਭਾਵੇਂ ਬਹੁਤ ਸਾਰੇ ਪਹਲੂਆਂ ਤੋਂ ਇਹ ਨਿਰਣਾ ਕਰ ਹੀ ਚੁਕੇ ਹਾਂ ਕਿ ਪੰਜਾਬੀ ਦੀ ਪੁਰਾਣੀ ਲਿਪੀ ਤੇ ਪੰਜਾਬੀ ਲਈ ਢੁਕਵੀਂ ਲਿਪੀ ਇਕੋ ਇਕ ਗੁਰਮੁਖੀ ਹੀ ਹੈ ਪਰ ਫਿਰ ਵੀ ਸੰਕਾਵਾਦੀਆਂ ਦੀ ਵਧੇਰੇ ਤਸੱਲੀ ਲਈ ਇਸ ਬਾਰੇ ਵਿਦਵਾਨਾਂ ਦੀਆਂ ਕੁਝ ਰਾਵਾਂ ਦਰਜ ਕੀਤੀਆਂ ਜਾਂਦੀਆਂ ਹਨ : ਇਸ ਤੋਂ ਇਸ ਦੇ ਹੋਰ ਗੁਣਾਂ ਤੇ ਵਿਸ਼ੇਸ਼ਤਾਈਆਂ ਦਾ ਪਤਾ ਲਗੇਗਾ।

1. ਜੋਜ਼ਫ ਡੇਵਿਡ ਕਨਿੰਘਮ (1848)

‘ਇਸ ਸਮੇਂ ਭਾਰਤ ਵਿਚ ਜੋ ਲਿਪੀਆਂ ਚਾਲ੍ਹੁ ਹਨ, ਗੁਰਮੁਖੀ ਵੀ ਉਨ੍ਹਾਂ ਵਿਚੋਂ ਇਕ ਹੈ ਕਿਉਂਕਿ ਸਿਖ ਗੁਰੂਆਂ ਇਸ ਨੂੰ ਵਰਤੋਂ ਵਿਚ ਲਿਆਂਦਾ, ਇਸ ਲਈ ਇਸ ਨੂੰ ਕਦੇ ਕਦੇ ਗੁਰਮੁਖੀ ਵੀ ਕਿਹਾ ਜਾਂਦਾ ਹੈ ਪਰ ਇਹ ਪੰਜਾਬ ਦੀ ਲਿਪੀ ਦਾ ਹੀ ਦੂਜਾ ਨਾ ਹੈ।’

(ਸਿਖ ਇਤਿਹਾਸ, ਜਮੀਮਾ 1

2. ਲਾਲਾ ਬਿਹਾਰੀ ਲਾਲ (1867)

‘ਪੰਜਾਬੀ ਬੋਲੀ ਵਿਸ਼ੇਸ਼ ਕਰਕੇ ਗੁਰਮੁਖੀ ਅੱਖਰਾਂ ਵਿਚ ਲਿਖੀ ਜਾਂਦੀ ਹੈ। ਏਸੇ ਲਈ ਗੁਰਮੁਖੀ ਦੀ ਬਰਣਮਾਲਾ ਪੈਂਤੀ ਨੂੰ ਪੰਜਾਬੀ ਬਰਣਮਾਲਾ ਕਹਿੰਦੇ ਹਨ।’

(ਪੰਜਾਬੀ ਬਨਾਕਰਣ, ਪੰਨਾ 1

3. ਜੋਹਨ ਬੋਮਜ਼ (1872)

‘ਪੰਜਾਬੀ ਲਿਖਣ ਲਈ ਵਰਤੇ ਜਾਣ ਵਾਲੇ ਅੱਖਰ ‘ਗੁਰਮੁਖੀ’ ਸਦਾਉਂਦੇ ਹਨ।’

(ਏ ਕੰਪੋਰਿਟਿਵ ਗਰਾਮਰ

4. ਦੀ. ਪੀ. ਨਿਊਟਨ (1898 ਈ.):

'The language which is spoken with some variation throughout the Punjab and hence called Punjabi, is usually written in what is known as the Gurmukhi character.' (ਪੰਨਾ 1)

It will be seen that the arrangement of letters here is more systematic than that of the English alphabet.'

ਸਾਰਜਨ

(ਪੰਜਾਬੀ ਗ੍ਰਾਮਰ, ਪੰਨਾ 5)

5. ਜਾਰਜ ਗ੍ਰੀਅਰਸਨ (1918)

'The Punjabi literature is usually said to be written in Gurmukhi alphabet.....as a matter of fact several languages have been written in Gurmukhi.'

(L. S. of India ਜਿਲਦ ਨੌਵੀਂ, ਭਾਗ 1. ਪੰਨਾ 624)

6. ਪੰਡਿਤ ਗੋਰੀ ਸਿੱਕਰ ਹੀਰਾ ਚੰਦ ਇਤਾ (1918)

'ਪੰਜਾਬ ਦੇ ਮਹਾਜਨਾਂ ਤੇ ਹੋਰ ਮਾਮੂਲੀ ਪੜ੍ਹਿਆਂ ਵਿਚ ਪਹਿਲੇ ਲੰਡਾ ਲਿਪੀ ਪ੍ਰਚਲਤ ਸੀ, ਇਸ ਵਿਚ ਸੁਧ ਪਾਠ ਨਹੀਂ ਸੀ ਹੁੰਦਾ, ਇਸ ਲਈ ਗੁਰੂ ਅੰਗਰੇ ਜੀ ਨੇ ਆਪਣੇ ਧਰਮ-ਗ੍ਰੰਥ ਦੀ ਸੁਧੀ ਲਈ ਸ੍ਰਵਾਂ ਦੇ ਚਿੰਨ੍ਹਾਂ-ਲਗਾਂ ਵਾਲੀ ਨਵੀਂ ਲਿਪੀ ਬਣਾਈ। ਇਸ ਨੂੰ, ਗੁਰਮੁਖੀ ਕਹਿੰਦੇ ਹਨ ਤੇ ਇਸ ਦਾ ਪ੍ਰਚਾਰ ਜੰਗ ਵਿਚ ਵਧ ਰਿਹਾ ਹੈ।'

(ਪ੍ਰਾਚੀਨ ਭਾਰਤੀਯ ਲਿਪੀ ਮਾਲਾ, ਪੰਨਾ 130)

7. ਪ੍ਰੈ. ਦੁਨੀ ਚੰਦ (1924)

'ਪੰਜਾਬੀ ਜ਼ਿਆਦਾ ਗੁਰਮੁਖੀ ਲਿਪੀ ਵਿਚ ਹੀ ਲਿਖੀ ਜਾਂਦੀ ਹੈ। ਗੁਰਮੁਖੀ ਲਿਪੀ ਵਿਚ ਹਿੰਦੀ, ਰਾਜਸਥਾਨੀ ਤੇ ਫਾਰਸੀ ਆਗਦੀ ਵੀ ਲਿਖਿਆਂ ਮਿਲਦੀਆਂ ਹਨ ਜਿਵੇਂ ਰੋਮਨ ਲਿਪੀ ਵਿਚ ਅੰਗਰੇਜ਼ੀ ਤੋਂ ਇਲਾਵਾ ਯਰਪ ਦੀਆਂ ਹੋਰ ਬਹੁਤ ਸਾਰੀਆਂ ਬੋਲੀਆਂ ਵੀ ਲਿਖਿਆਂ ਜਾਂਦੀਆਂ ਹਨ।'

(ਪੰਜਾਬੀ ਔਰ ਹਿੰਦੀ ਬਾ ਭਾਸ਼ਾ ਵਿਗਿਆਨ, ਪੰਨਾ 31)

8. ਮਾ: ਗਾਂਧੀ

'ਇਸ ਵੇਲੇ ਬੰਗਾਲ ਲਈ ਬੰਗਾਲੀ, ਪੰਜਾਬ ਲਈ ਗੁਰਮੁਖੀ, ਸਿੰਧ ਲਈ ਸਿੰਘੀ, ਉਤਕਲ ਵਾਸਤੇ ਉੜੀਆਂ, ਗੁਜਰਾਤ ਲਈ ਗੁਜਰਾਤੀ, ਅਂਧਰ ਵਿਚ ਤੇਲਗੂ, ਤਾਮਲਨਾਡ ਵਿਚ ਤਾਮਲ, ਕੇਰਲ ਵਿਚ ਮਲਿਆਲੀ ਤੇ ਕਰਨਾਟਕ ਵਿਚ ਕੰਨੜਾ ਲਿਪੀ।'

(ਨਵੀਨ 21.7.1927)

9. ਮੁਨਸ਼ੀ ਮੌਲਾ ਬਖਸ਼ ਕੁਸ਼ਤਾ (1939)

'ਉਚਾਈ ਵਿਚ ਇਕ ਨੁਕਸ ਹੈ ਕਿ ਪੰਜਾਬੀ ਬੋਲਦੀਆਂ ਅਵਾਜ਼ਾਂ ਨੂੰ ਇਸ ਵਿਚ ਸਹੀ ਤੌਰ ਤੇ ਅਦਾ ਨਹੀਂ ਕੀਤਾ ਜਾ ਸਕਦਾ ਅਰ ਜੇ ਉਨ੍ਹਾਂ ਅਵਾਜ਼ਾਂ ਨੂੰ ਅਦਾ ਕਰਨ ਦਾ ਯਤਨ ਕੀਤਾ ਜਾਏ ਤਾਂ ਪੂਰੀ ਕਾਮਯਾਬੀ ਨਹੀਂ ਹੁੰਦੀ। ਲਿਖਣ-ਸੈਲੀ ਦਾ ਦੁਜਾ ਢੰਗ ਗੁਰਮੁਖੀ ਅੱਖਰ ਹਨ; ਇਸ ਵਿਚ ਕੋਈ ਸੁਕ ਨਹੀਂ ਕਿ ਗੁਰਮੁਖੀ ਅੱਖਰਾਂ ਦਾ ਵਰਤਾਉ ਪੰਜਾਬੀ ਬੋਲੀ ਵਾਸਤੇ ਬੜਾ

ਸੁਖਾਲਾ ਤੇ ਆਮ ਫ਼ਹਿਮ ਹੈ ਤੇ ਇਸ ਵਿਚ ਜੋੜ ਚੰਗੀ ਤਰ੍ਹਾਂ ਬਣਾਏ ਜਾ ਸਕਦੇ ਹਨ ਤੇ ਅਵਾਜ਼ਾਂ ਪੰਜਾਬੀ ਦੇ ਲਹਿਜੇ ਮੁਤਾਬਕ ਨਕਲ ਕੀਤੀਆਂ ਜਾ ਸਕਦੀਆਂ ਹਨ ।'

(ਪੰਜਾਬ ਦੇ ਹੋਰੇ, ਪੰਨਾ 29)

10. ਡਾ: ਬਨਾਰਸੀ ਦਾਸ (1941)

'ਪੰਜਾਬੀ ਲਿਖਣ ਲਈ ਦੇਵਨਾਗਰੀ ਦਾ ਇਸਤੇਮਾਲ ਬਹੁਤ ਘਟ ਹੋਇਆ ਹੈ। ਪੰਜਾਬੀ ਦੀਆਂ ਸਿਰਫ ਪੰਤ ਕਿਤਾਬਾਂ ਹੋਣਗੀਆਂ ਜਿਹੜੀਆਂ ਦੋ ਢਾਈ ਸੌ ਬਰਸ ਦੇ ਅੰਦਰ ਦੇਵਨਾਗਰੀ ਹਰਛਾਂ ਵਿਚ ਲਿਖੀਆਂ ਹੋਈਆਂ ਮਿਲਦੀਆਂ ਹਨ। ਪੰਜਾਬੀ ਦੀ ਆਪਣੀ ਲਿਪੀ ਗੁਰਮੁਖੀ ਹੈ। ਏਸ ਲਈ ਇਹਨੂੰ ਪੰਜਾਬੀ ਵੀ ਆਖਦੇ ਹਨ, ਇਸ ਦਾ ਰਿਵਾਜ ਸਿਰਫ ਪੰਜਾਬ ਦੇ ਅੰਦਰ ਹੈ।' (ਪੰਜਾਬੀ ਜ਼ਬਾਨ ਤੇ ਉਹਦਾ ਲਿਟਰੇਚਰ, ਪੰਨਾ 190)

11. ਪੰਜਾਬੀ ਸਿੰਹ ਉਪਾਧਿਆਇ

'ਪੰਜਾਬੀ ਦੇ ਅੱਖਰ ਰਾਜਪੂਤਾਨੇ ਦੇ ਮਹਾਜਨੀ ਤੇ ਕਸ਼ਮੀਰ ਦੇ ਸ਼ਾਰਦਾ ਅੱਖਰਾਂ ਨਾਲ ਮਿਲਦੇ ਜ਼ਲਦੇ ਹਨ। ਸੱਲ੍ਹਵੀਂ ਸਦੀ ਵਿਚ ਗੁਰੂ ਅੰਗਰ ਜੀ ਨੇ ਇਸ ਦੀ ਸੋਧ ਕੀਤੀ, ਜਿਸ ਦਾ ਸਿਟਾ ਗੁਰਮੁਖੀ ਅੱਖਰ ਹਨ।' (ਹਿੰਦੀ ਭਾਸ਼ਾ ਅੰਕ ਸਾਹਿਤ ਕਾ ਵਿਕਾਸ, ਪੰਨਾ 44)

12. ਪੋ: ਧੀਰੋਂਦਰ ਵਰਮਾ

'ਲੰਡਿਆਂ ਦੀ ਲਿਪੀ ਬਹੁਤ ਅਧੂਰੀ ਸੀ, ਇਸ ਦੇ ਪੜ੍ਹਨ ਵਿਚ ਅੱਖ ਹੁੰਦੀ ਹੈ। ਗੁਰੂਆਂ ਇਸ ਦਾ ਸੁਧਾਰ ਕੀਤਾ, ਇਹ ਸੋਧਿਆ ਰੂਪ ਗੁਰਮੁਖੀ ਹੈ। ਅਜ ਕਲ ਪੰਜਾਬੀ ਬੋਲੀ ਦੀਆਂ ਪੁਸਤਕਾਂ ਇਸੇ ਲਿਪੀ ਵਿਚ ਛਾਪਦੀਆਂ ਹਨ।' (ਹਿੰਦੀ ਭਾਸ਼ਾ ਅੰਕ ਲਿਪੀ, ਪੰਨਾ 35)

13. ਸੀ ਰਾਮ ਮੂਰਤੀ ਮੇਹਰੋਤਰਾ

'ਨਾਗਰੀ ਤੇ ਗੁਰਮੁਖੀ ਦੇ ਅੱਖਰ ਸੋਹਣੇ ਤੇ ਨਿਸਚਤ ਹੋਣ ਵਿਚ ਸਮਾਨ ਹਨ।' ਲੇਖਕ ਨੇ ਗੁਰਮੁਖੀ ਦੇ ਨਾਗਰੀ ਨਾਲੋਂ ਵੀ ਕਈ ਅੱਖਰ ਵਧ ਸਰਲ, ਸੰਦਰ ਤੇ ਨਿਸਚਤ ਹੋਣ ਦੀ ਸਾਥ ਭਰੀ ਹੈ। (ਲਿਪੀ ਵਿਕਾਸ, ਪੰਨਾ 70)

14. ਪੰਡਤ ਕੇਸ਼ਵ ਦੇਵ ਮਿਸਰ

'ਹਿੰਦ ਦੀਆਂ ਪੰਜ ਬੋਲੀਆਂ (ਬੰਗਾਲੀ, ਮਰਾਠੀ, ਗੁਜਰਾਤੀ, ਹਿੰਦੀ ਤੇ ਪੰਜਾਬੀ) ਦੀਆਂ ਲਿਪੀਆਂ ਉਤੇ ਹੀ ਵਿਚਾਰ ਕਰਨੀ ਜ਼ਰੂਰੀ ਹੈ।' ਅਗੇ ਲੇਖਕ ਨੇ ਇਨ੍ਹਾਂ ਲਿਪੀਆਂ ਦਾ ਪਰਮਪਰਾਕਰਾ ਕਰਦਿਆਂ ਥਾਂ ਥਾਂ ਗੁਰਮੁਖੀ ਦਾ ਵਰਣਨ ਕੀਤਾ ਹੈ।

(ਨਾਗਰੀ ਅੰਕ ਅੰਕ ਅਕਸਰ, ਪੰਨਾ 25-35)

15. ਬਾਬੂ ਰਾਮ ਸਕਸੈਨਾ

'ਸ਼ਾਰਦਾ ਤੋਂ ਹੀ ਵਰਤਮਾਨ ਕਸ਼ਮੀਰੀ ਤੇ ਟਾਕਰੀ ਲਿਪੀਆਂ ਦੀ ਪੈਦਾਇਸ਼ ਹੋਈ ਤੇ ਗੁਰਮੁਖੀ ਦੇ ਵਧੇਰੇ ਅੱਖਰ ਵੀ ਇਸੇ ਨਾਲ ਮਿਲਦੇ ਹਨ।'

(ਸ਼ਾਮਾਨਯ ਭਾਸ਼ਾ ਵਿਗਿਆਨ, ਪੰਨਾ 180)

16. ਸ੍ਰੀ ਰਘੁਲੰਦਰ ਸ਼ਾਸਤ੍ਰੀ

'ਪੰਜਾਬ ਦੀ ਬੋਲੀ ਪੰਜਾਬੀ ਹੈ ਤੇ ਇਹ ਗੁਰਮੁਖੀ ਅੱਖਰਾਂ ਵਿਚ ਲਿਖੀ ਜਾਂਦੀ ਹੈ ?'

(ਪੰਜਾਬ ਮੇਂ ਹਿੰਦੀ ਕੀ ਪ੍ਰਗਤੀ, ਪੰਨ 50)

17. ਸ੍ਰੀ ਦੇਵਿੰਦਰ ਸਤਿਆਰਥੀ

'ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਦੀ ਵਰਣਮਾਲਾ 'ਪੈਂਤੋ' ਕਹਾਉਂਦੀ ਹੈ ਕਿਉਂਕਿ ਇਸ ਵਰਣਮਾਲਾ ਦਾ ਕੰਮ 35 ਅੱਖਰਾਂ ਨਾਲ ਹੀ ਚਲਦਾ ਹੈ । ਇਸ ਨੁਕਤੇ 'ਤੋਂ ਇਹ ਬੜੀ ਸੰਖਿਪਤ ਲਿਪੀ ਹੈ ।' ਵੇਂਦੇ ਇਸ ਲਿਪੀ ਵਿਚ ਪੰਜਾਬੀ ਭਾਸ਼ਾ ਦੀ ਹਰ ਲੋੜ ਦਾ ਧਿਆਨ ਰਖਿਆ ਗਿਆ ਹੈ ।' (ਦੇਵਨਾਗਰ, ਤ੍ਰੈਮਾਸਕ ਪੱਤ੍ਰ ਪੰਨਾ 20)

18. ਪੰਡਿਤ ਕਰਤਾਰ ਸਿੰਘ ਦਾਖਾ

'ਗੁਰਮੁਖੀ ਲਿਪੀ ਦਾ ਪ੍ਰਯੋਗਨ, ਪੰਜਾਬੀ ਨੂੰ ਸਹੀ ਸਹੀ ਲਿਖਣ ਦਾ ਹੈ ਪਰੰਤੂ ਇਸ ਵਿਚ ਦੁਨੀਆਂ ਭਰ ਦੀਆਂ ਬੋਲੀਆਂ ਵੀ ਲੋੜ ਅਨੁਸਾਰ ਸਹੀ ਸਹੀ ਲਿਖੀਆਂ ਜਾ ਸਕਦੀਆਂ ਹਨ ।'

(ਸਾਹਿਤ ਸਮਾਚਾਰ, ਮਾਸਕ. ਪੱਤਰ ਫਰਵਰੀ 1953)

19. ਸ੍ਰੀ ਮਦਨ ਗੌਪਾਲ

'ਦੁਤ ਲਿਖਣ ਦੀ ਬੀਮਾਰੀ ਬੰਗਾਲੀ, ਗੁਜਰਾਤੀ ਤੇ ਮਰਹੱਟੀ ਵਿਚ ਵੀ ਆ ਗਈ ਹੈ । ਇਸਨੇ ਹਿੰਦੀ ਨੂੰ ਵੀ ਅੱਖ ਕਰ ਰਖਿਆ ਹੈ । ਸਿਰਫ ਗੁਰਮੁਖੀ ਵਾਲੇ ਬਚੇ ਹਨ । ਇਸੇ ਕਰ ਕੇ ਜਿਤਨਾ ਗੁਰਮੁਖੀ ਪੜ੍ਹਨਾ ਅਸਾਨ ਹੈ, ਉਤਨਾ ਹੋਰ ਕੋਈ ਹਿੰਦੁਸਤਾਨੀ ਲਿਖਾਵਟ ਨਹੀਂ... ਗੁਰਮੁਖੀ ਦੇਵਨਾਗਰੀ ਨਾਲੋਂ ਵੀ ਸੌਂਖੀ ਹੈ ।' (ਭਾਸ਼ਾ, ਪੰਨਾ 31)

20. ਪ੍ਰਿਸੈਪਲ ਜੋਧ ਸਿੰਘ

'ਇਕ ਵਿਗਿਆਨ ਮਈ ਲਿਪੀ ਦੀ ਸਿਫਤ ਇਹ ਹੈ ਕਿ ਜੋ ਅੱਖਰ ਲਿਖੇ ਜਾਣ ਉਹ ਇਕ ਤੋਂ ਵਧ ਅਵਾਜ਼ ਦੇ ਲਖਾਇਕ ਨ ਹੋਣ । ਨਾ ਹੀ ਕੋਈ ਅੱਖਰ ਅਜੇਹਾ ਹੋਵੇ ਜੋ ਲਿਖਤ ਵਿਚ ਤਾਂ ਆ ਜਾਵੇ ਪਰ ਉਚਾਰਿਆ ਨ ਜਾਵੇ । ਅਜੇਹੀਆਂ ਲਿਪੀਆਂ ਨੂੰ ਅੰਗਰੇਜ਼ੀ ਵਿਚ Phonetic ਯੁਨਿਕ ਲਿਪੀਆਂ ਆਖਦੇ ਹਨ ਅਤੇ ਗੁਰਮੁਖੀ ਲਿਪੀ ਅਜੇਹੀਆਂ ਲਿਪੀਆਂ ਵਿਚੋਂ ਇਕ ਹੈ । ਗੁਰਮੁਖੀ ਅੱਖਰ ਸਾਦੇ, ਬੋਤੇ ਅਤੇ ਪੰਜਾਬੀ ਬੋਲੀ ਲਈ ਸਭ ਤੋਂ ਵਧੀਕ ਯੋਗ ਹਨ ।'

(ਪੰਜਾਬੀ ਦੁਨੀਆਂ, ਪਟਿਆਲਾ ਮਈ 51)

21. ਡਾਂ: ਰਘੁਵੀਰ

'ਪੰਜਾਬੀ ਜਾਂ ਗੁਰਮੁਖੀ ਲਿਪੀ, ਦੇਵਨਾਗਰੀ ਹਿੰਦੀ, ਮਰਾਠੀ, (ਨੇਪਾਲੀ) ਸ਼ਾਰਦਾ, ਤਿਉਤੀ, ਬੰਗਾਲੀ, ਉੜੀਆ, ਨੰਦੀ, ਨਾਗਰੀ, ਗੁਜਰਾਤੀ ਆਦਿ ਵਾਂਝੂ ਗੁਪਤ ਲਿਪੀ ਦੇ ਰਾਹੀਂ ਪ੍ਰਾਚੀਨ ਬ੍ਰਾਹਮੀ ਵਿਚੋਂ ਦੀ ਨਿਕਲੀ ਹੋਈ ਹੈ । ਤੇ ਅਸੀਂ ਜੋ ਕੁਝ ਬੋਲਦੇ ਹਾਂ, ਭਾਰਤ ਵਤਸ ਦੀਆਂ ਹੋਰਨਾਂ ਲਿਪੀਆਂ ਵਾਂਝ ਏਸ ਲਿਪੀ ਵਿਚ ਵੀ ਓਵੇਂ ਦੀ ਲਿਖ ਦੇਂਦੇ ਹਾਂ.....। ਸਾਡੇ ਕੋਲ ਆਪਣੀ ਲਿਪੀ ਹੁੰਦਿਆਂ ਸਾਨੂੰ ਕੀ ਲੋੜ ਹੈ ਕਿ ਅਸੀਂ ਦੂਸਰਿਆਂ ਦੇਸਾਂ ਦੀਆਂ ਲਿਪੀਆਂ ਲਈਏ । ਸੂਝੋ ਦੇਸ ਦੀ ਲਿਪੀ ਗ੍ਰਹਿਣ ਕਰਨ ਦੀਆਂ ਹਾਨੀਆਂ ਉੱਤੇ ਅਸੀਂ ਲੋਕ ਵਿਚਾਰ

ਨਹੀਂ ਕਰਦੇ। ਏਸ ਦਾ ਸਿਟਾ ਇਹ ਹੈ ਕਿ ਬਿਦੇਸੀ ਭਾਸ਼ਾਵਾਂ ਦੇ ਸ਼ਬਦ ਸਾਡੀ ਆਪਣੀ ਭਾਸ਼ਾ ਦੇ ਸ਼ਬਦਾਂ ਦੀ ਥੀ ਮੱਲਦੇ ਜਾਂਦੇ ਹਨ ਤੇ ਦੇਸੀ ਭਾਸ਼ਾ ਨੂੰ ਮਨ ਦੇ ਭਾਵ ਪ੍ਰਗਟ ਕਰਨ ਦੇ ਅਸਮਰਥ ਕਰਦੇ ਜਾਂਦੇ ਹਨ। ਇਹ ਵਿਸ਼ਯ ਪੰਜਾਬੀ ਬੋਲੀ ਦੀ ਉਨਤੀ ਲਈ ਜੀਵਨ ਮਾਰਨ ਦਾ ਪ੍ਰਸ਼ਨ ਹੈ।

[8 ਪੰਨਾ]

‘ਬਾਰੂਵੀ ਬਿੰਬੀ ਸਦੀ ਤੋਂ ਲੈ ਕੇ ਸੋਲੂਵੀ ਸਦੀ ਦੇ ਅੰਤ ਤੀਕਰ ਪੰਜਾਬੀ ਲਿਪੀ ਨੇ ਆਪਣਾ ਹੁਣ ਵਾਲਾ ਰੂਪ ਅਵਸ਼ ਗੁਹਿਣ ਕਰ ਲਿਆ ਹੋਵੇਗਾ ਭਾਵੇਂ ਉਸ ਸਮੇਂ ਦੇ ਸਾਨੂੰ ਕੋਈ ਲੇਖ ਨਹੀਂ ਮਿਲਦੇ। ਤਾਂ ਵੀ ਸਾਡਾ ਨਿਸਚਾ ਹੈ ਕਿ ਇਨ੍ਹਾਂ ਸਦੀਆਂ ਵਿਚ ਬਪਾਰੀ ਲੋਕ ਏਸ ਲਿਪੀ ਨੂੰ ਆਪਣੇ ਲੇਖੇ ਪੱਤੇ ਲਈ ਵਰਤਦੇ ਰਹੇ।’

[70 ਪੰਨਾ]

‘ਭਾਗ ਕਾਨੂੰ ਸਿੰਘ ਨਾਭਾ ਨਿਵਾਸੀ ਦਾ ਇਹ ਕਥਨ ‘ਪੰਜਾਬੀ ਬੋਲੀ ਦੀ ਵਰਣਮਾਲਾ ਸਾਰਦਾ ਅਤੇ ਟਾਕਰੀ ਤੋਂ ਨਿਕਲੀ ਹੈ’ ਠੀਕ ਨਹੀਂ। ਪੰਜਾਬੀ ਲਿਪੀ ਦਾ ਵਿਕਾਸ ਸਾਰਦਾ ਅਤੇ ਟਾਕਰੀ ਦੇ ਨਾਲੋਂ ਨਾਲ ਪ੍ਰਚੀਨ ਲਿਪੀਆਂ ਵਿਚੋਂ ਹੋਇਆ ਹੈ।... ਪੰਜਾਬੀ ਦੇ ਕਈ ਅੱਖਰ ਟਾਕਰੀ ਜਾਂ ਸਾਰਦਾ ਨਾਲ ਨਹੀਂ ਮਿਲਦੇ। ਪਰ ਪ੍ਰਚੀਨ ਲਿਪੀਆਂ ਦੇ ਅੱਖਰਾਂ ਨਾਲ ਮਿਲਦੇ ਹਨ।

[71 ਪੰਨਾ, ਪੰਜਾਬੀ ਪ੍ਰਕਾਸ਼ (ਮਾਸਕ ਪੱਤ੍ਰ) ਜੂਨ 1936]

“ਬੈਬਾ ਭਾਗ

ਪੰਜਾਬੀ ਦਾ ਖੜਾਨਾ

(1) ਪੰਜਾਬੀ ਸਾਹਿਤ

ਜਿਵੇਂ ਬਿਛੂ ਬੂਟਿਆਂ ਕੇ ਵੇਲਾਂ ਦੀ ਪਛਾਣ ਉਨ੍ਹਾਂ ਦੇ ਫੁਲਾਂ ਫੁਲਾਂ ਤੋਂ ਹੁੰਦੀ ਹੈ ਜਿਵੇਂ ਕਿਸੇ ਬੋਲੀ ਦੀ ਉਚਤਾ ਤੇ ਵਡਿਆਈ ਸਾਹਿਤ ਤੋਂ ਪਰਖੀ ਜਾਂਦੀ ਹੈ । ਸਾਹਿਤ ਬਗੈਰ ਬੋਲੀ ਬਾਂਝ ਹੈ । ਬੋਲ ਚਾਲ ਵਿਚ ਆਉਣ ਵਾਲੀਆਂ ਬੋਲੀਆਂ ਤਾਂ ਬਹੁਤ ਹਨ ਪਰ ਸਾਹਿਤਕ ਸ਼ਾਨ ਨਾਲ ਜਗਮਗਾਉਣ ਵਾਲੀਆਂ ਵਿਰਲੀਆਂ ਹੀ ਹਨ । ਭਾਵੇਂ ਕੋਈ ਬੋਲੀ ਕਰੋੜਾਂ ਬੁਲਗਰਿਆਂ ਦੇ ਦਿਲਾਂ ਦੀ ਮਲਕਾ ਵੀ ਹੋਵੇ ਪਰ ਬਿਨਾਂ ਕਿਸੇ ਕਾਲੀਦਾਸ, ਸੈਕਸਪੀਅਰ ਜਾਂ ਵਾਰਸ ਦੇ ਉਹ 'ਗਲੀ' ਨਹੀਂ ਲਿਆਂਦੇ । ਬੁਧੀਵਾਨ ਸਾਹਿਤਕਾਰ ਜਿੰਦਗੀ ਦੇ ਅਮਰ ਸਿਧਾਂਤਾਂ ਜਾਂ ਭਾਵਾਂ ਨੂੰ ਬੋਲੀ ਵਿਚ ਨਗੀਨੇ ਵਾਂਝ ਜੱਤ ਦੇਂਦਾ ਹੈ ਤੇ ਇਹੋ ਸੁਹਜ-ਸੁਆਦ ਭਾਰਤਾ ਸ੍ਰੀ-ਪ੍ਰਗਟਾਵਾ ਸਾਹਿਤ ਬਣ ਨਿਖਰਦਾ ਹੈ ਜੋ ਧਰਤੀ ਨੂੰ ਗਗਨਾਂ ਨੇ ਤੇ ਗਗਨਾਂ ਨੂੰ ਧਰਤੀ ਉਤੇ ਲੈ ਆਉਂਦਾ ਹੈ । ਇਉਂ ਹੋਣ ਨਾਲ ਸਾਹਿਤ ਬੋਲੀ ਨੂੰ ਚਮਕਾਉਂਦਾ ਤੇ ਬੋਲੀ ਸਾਹਿਤ ਨੂੰ । ਦੋਵੇਂ ਪਰਸਪਰ ਇਸ ਤਰ੍ਹਾਂ ਓਤਪੇਤ ਹੋ ਜਾਂਦੇ ਹਨ ਕਿ ਇਨ੍ਹਾਂ ਨੂੰ ਨਿਖੇਚਨਾ ਅਸੰਭਵ ਜੇਹਾ ਹੋ ਜਾਂਦਾ ਹੈ ।

ਪੰਜਾਬੀ ਬੋਲੀ ਆਪਣੀ ਸਾਹਿਤਕ ਅਮੀਰੀ ਕਾਰਣ ਹਿੰਦ ਦੀ ਕਿਸੇ ਸੂਬਕ ਬੋਲੀ ਤੋਂ ਘੱਟ ਨਹੀਂ, ਸਗੋਂ ਕਈਆਂ ਤੋਂ ਵਧ ਹੀ ਹੈ । ਇਸ ਦਾ ਕਾਰਣ ਹੈ, ਇਸ ਦਾ ਅਮੀਰ ਪਿੱਛਾ । ਪੰਜਾਬ, 'ਸਾਹਿਤ' ਦੀ ਜਨਮ ਭੂਮੀ ਹੈ ਕਿਉਂਕਿ ਦੁਨੀਆਂ ਦਾ ਸਭ ਤੋਂ ਪ੍ਰਾਚੀਨ ਸਾਹਿਤ-ਵੇਦ ਇਥੇ ਹੀ ਪੈਦਾ ਹੋਇਆ । ਸੋ ਪੰਜਾਬੀਆਂ ਨੂੰ ਤੇ ਪੰਜਾਬੀ ਬੋਲੀ ਨੂੰ ਇਹ ਸਾਹਿਤਕ ਗੌਰਵ ਨਿਰਸੇ ਵਿਚ ਮਿਲਿਆ ।

ਪੰਜਾਬੀ ਮਾਂ ਦਾ ਜਾਇਆ—ਹਰ ਬਾਲਕ, ਨੱਦਾ, ਮੁਟਿਆਰ, ਬੁੱਢੀ, ਬੁੱਢਾ ਸਾਹਿਤਕ ਸਰੋਦ ਵਿਚ ਆਪਣੀ ਜਿੰਦਗੀ ਬਿਤਾਉਂਦਾ ਹੈ । ਲੋਗੀਆਂ ਕਿਲੀਆਂ ਵਿਚ ਜੰਮਿਆ ਪਲਿਆ ਤੇ ਘੋੜੀਆਂ, ਸੋਹਲਿਆਂ ਵਿਚ ਵੜਾ ਹੋਇਆ ਪੰਜਾਬੀ, ਅਲਾਟ ਹੀਆਂ ਦੇ ਵੈਣਾਂ ਵਿਚ ਆਪਣੀ ਸੰਸਾਰ—ਯਾਤਰਾ ਪੂਰੀ ਕਰਦਾ ਹੈ । ਕੋਈ ਘੜੀ ਨਹੀਂ ਜਦਾ ਭੁਸ ਦੇ ਬੁੱਲ੍ਹ ਕੁੱਝ ਗੁਣਗੁਣਾਨ ਰਹੇ ਹੋਣ । ਇਸ ਗੁਣਗੁਣਾਉਣ ਵਿਚ ਜਿੰਦਗੀ ਦੇ ਅਨੰਤ ਰਾਜ ਛੁਪੇ ਹੁੰਦੇ ਹਨ ਜੋ ਉਸ ਦੇ ਬੋਲਾਂ ਨੂੰ 'ਸਾਹਿਤ ਬਣਾਉਣ' ਦੇ ਜਾਂਦੇ ਹਨ । ਇਉਂ ਪੰਜਾਬੀ ਲੋਕ-ਸਾਹਿਤ ਦੀ ਧਾਰਾ ਤਾਂ ਬੜੇ ਚਿਰਾਂ ਤੋਂ ਵਗਦੀ ਆ ਰਹੀ ਹੈ ਤੇ ਬੜੀ ਪੁਰਾਣੀ ਹੈ । ਇਸ ਵਿਚ ਹਜ਼ਾਰਾਂ ਲੋਕ—ਗੀਤ, ਬੋਲੀਆਂ, ਟੱਪ, ਛੰਦ, ਸਿਠਣੀਆਂ, ਲੋਕ-ਬੁਝਾਰਤਾਂ, ਲੋਕ-ਵਾਰਤਾਂ—ਬਾਤਾਂ ਤੇ ਲੋਕ-ਅਖਾਣ ਜੰਗਲੀ ਫੁਲਾਂ ਵਾਂਝ ਖਿੜਦੇ ਵਿਗਸਦੇ ਆਏ ਹਨ; ਇਨ੍ਹਾਂ ਦੇ ਮਾਲੀ ਹਨ ਲੋਕ । ਇਨ੍ਹਾਂ ਤੋਂ

ਇਲਾਵਾ ਸਾਹਿਤਕ ਥਾਥਥਾਨੀ ਦੇ ਜਾਣਕਾਰਾਂ ਹੋਰ ਵੀ ਸੈਂਕੜੇ ਬਾਗ ਲਾ ਕੇ ਆਪਣੀ ਬੋਲੀ ਨੂੰ ਮਨੋਹਰ ਛਲਾਂ ਫੁਲਾਂ ਨਾਲ ਭਰਿਆ ਹੈ। ਜਿਨ੍ਹਾਂ ਦਰਸ਼ਕਾਂ ਇਨ੍ਹਾਂ ਬਾਗਾਂ ਨੂੰ ਨਹੀਂ ਤੱਕਿਆ, ਉਹ ਪੰਜਾਬੀ ਉਤੇ 'ਸਾਹਿਤਕ ਗਰੀਬੀ' ਦਾ ਦੋਸ਼ ਲਾਉਂਦੇ ਹਨ, ਜੋ ਠੀਕ ਨਹੀਂ। ਇਸ ਲਈ ਤਾਂ ਪ੍ਰਾਚੀਨ ਤੇ ਨਵੀਨ ਸਾਹਿਤ ਦਾ ਭੇਡਾਰ ਦੇਖਣਾ ਹਿਤਕਾਰੀ ਹੈ। ਹੁਣ ਪੰਜਾਬੀ, ਸਾਹਿਤ ਤੋਂ ਇਲਾਵਾ ਸਿਖਿਆ ਤੇ ਰਾਜ ਪ੍ਰਬੰਧ ਦੇ ਖੇਤਰ ਵਿਚ ਵੀ ਆਪਣਾ ਯੋਗ ਸਥਾਨ ਪ੍ਰਾਪਤ ਕਰ ਰਹੀ ਹੈ, ਇਸ ਨਾਲ ਸਾਹਿਤ ਦਾ ਹੋਰ ਵਿਕਾਸ ਹੋਣਾ ਜ਼ਰੂਰੀ ਹੈ।

ਪੰਜਾਬੀ ਸਾਹਿਤ ਦੀਆਂ ਵਿਸ਼ੇਸ਼ਤਾਏਂ ਧਿਆਨ ਗੇਚਰੇ ਕਰਨੀਆਂ ਜ਼ਰੂਰੀ ਹਨ, ਜੋ ਕਿ ਕੁਝ ਕੁ ਇਉਂ ਗਿਣੀਆਂ ਜਾ ਸਕਦੀਆਂ ਹਨ :—

1. ਹੜ੍ਹਪਾ ਸੰਸਕ੍ਰਿਤੀ ਤੇ ਰਿਗਵੇਦਕ ਸੰਸਕ੍ਰਿਤੀ ਦਾ ਵਾਰਿਸ ਅਤੇ ਸਰਸ੍ਵਤੀ ਦੇਵੀ ਦਾ ਹਮਵਰਨ (ਜਾਂ ਸਹੋਦਰ) ਪੰਜਾਬੀ ਸਾਹਿਤ, ਵਿਸ਼ਵ ਵਿਆਪਕ ਸੱਤਾਂ ਦੇ ਗੀਤਾਂ ਨਾਲ ਗੁੰਜਦਾ ਮਨੁਖ ਨੂੰ ਮੁੰਦ ਤੋਂ ਮਸਤੀ ਤੇ ਸ਼ਾਂਤੀ ਦਿੰਦਾ ਆਇਆ ਹੈ। ਇਸ ਵਿਚ ਅਜੇਹੇ ਜੀਵਨ-ਤੱਤ ਮੌਜੂਦ ਹਨ, ਜੋ ਚਿੰਦਗੀ ਦੀ ਟੋਕ ਬਣੇ ਰਹੇ ਹਨ।

2. ਇਹ ਸਾਹਿਤ ਲੋਕ-ਜੀਵਨ ਤੇ ਲੋਕ-ਰੁਚੀਆਂ ਦਾ ਦਰਪਣ ਹੈ। ਇਸ ਵਿਚ (ਸੰਸਕ੍ਰਿਤ ਵਾਂਝ) ਕਲਪਤ ਵਡੇਰਿਆਂ ਦੇ ਸਰੋਤਰ ਜਾਂ (ਫਾਰਸੀ ਵਾਂਝ) ਅਮੀਰਾਂ ਦੇ ਕਸ਼ਦੇ ਲਿਖਣ ਦੀ ਥਾਂ ਜਨ-ਸਾਧਾਰਣ ਦੇ ਜੀਵਨ ਨੂੰ ਚਿਤਰਿਆ ਗਿਆ ਹੈ। ਕੀ ਅਧਿਆਤਮਕ, ਤੇ ਕੀ ਸੰਸਾਰੀ ਇਹ ਸਾਹਿਤ ਵਧੇਰੇ ਲੋਕਵਾਦੀ ਹੈ।

3. ਪ੍ਰਕ੍ਰਿਤੀ-ਚਿਰ੍ਣ ਇਸ ਦਾ ਇਕ ਹੋਰ ਖਾਸ ਹੈ ਜੋ ਜਿਥੇ ਇਸ ਨੂੰ ਸੁਹਜਵਾਨ ਬਣਾਉਂਦਾ ਹੈ, ਉਥੇ ਪਾਠਕ ਦੀ ਵੀ ਸੁਹਜ-ਤ੍ਰਿਪਤੀ ਕਰਦਾ ਹੈ।

4. ਗੁਰੂਆਂ ਸੰਤਾਂ, ਭਗਤਾਂ ਅਤੇ ਸੂਫੀ ਦਰਵੇਸ਼ਾਂ ਦਾ ਰਚਿਆ ਇਹ ਸਾਹਿਤ ਏਕਤਾ, ਸਾਂਝੀਵਾਲਤਾ ਤੇ ਪਰੇਮ ਦਾ ਸੁਨੋਹਾ ਦੇਣ ਵਾਲਾ ਹੈ। ਵਿਸ਼ਵ-ਸਾਂਝ ਅਤੇ ਮਨੁਖੀ ਏਕਤਾ ਇਸ ਦੇ ਮੁਢਲੇ ਨਿਸ਼ਾਨੇ ਰਹੇ ਹਨ।

5. ਇਹ ਸਾਹਿਤ ਆਦਰਸ਼ਵਾਦ ਤੇ ਯਥਾਰਥਵਾਦ ਦਾ ਅਨੇਖਾ ਸੰਗਮ ਹੈ। ਆਤਮ ਮੰਡਲ ਦੇ ਅਸਮਾਨੀ ਦ੍ਰਿਸ਼ ਚਿਤਰਦਿਆਂ ਘਰੇਲੂ ਉਪਮਾਵਾਂ ਤੇ ਰੂਪਕਾਂ ਰਾਹੀਂ ਧਰਤੀ ਦਾ ਰੰਗ ਭਰਿਆ ਗਿਆ ਹੈ ਅਤੇ ਧਰਤੀ ਦੀ ਝਾਕੀ ਦੁਰਸਾਂਦਿਆਂ ਗਗਨੀ ਨਜ਼ਾਰੇ ਹੇਠ ਉਤੇ ਗਏ ਹਨ।

ਇਸ਼ਕ ਹਕੀਕੀ ਵਿਚ ਇਸ਼ਕ ਮਜ਼ਾਜ਼ੀ ਦਾ ਰੰਗ (ਅਧਿਆਤਮਕ ਕਾਵਿ ਵਿਚ ਸ਼ਿੰਗਾਰੀ ਅਲੰਕਾਰਾਂ ਰਾਹੀਂ) ਅਤੇ ਇਸ਼ਕ ਮਜ਼ਾਜ਼ੀ ਵਿਚ ਇਸ਼ਕ ਹਕੀਕੀ ਦਾ ਜੋਹਰ (ਜਿਵੇਂ ਹੀਰ ਵਾਰਸ ਵਿਚ 'ਹੀਰ ਰੂਹ ਤੇ ਚਾਕ ਕਲਬੂਤ ਜਾਣੋ' ਆਦਿ) ਦਿਖਾਇਆ ਗਿਆ ਹੈ।

6. ਇਸ ਦੀ ਇਕ ਹੋਰ ਵਿਸ਼ੇਸ਼ਤਾ ਬੈਧਿਕ ਪਰਕਾਸ਼ ਹੈ, ਜਿਸ ਗਾਹੀਂ ਅਨੇਕੇ ਖੂੰਜਿਆਂ ਨੂੰ ਭਰਮ ਭੁਲੇਖੇ ਤੇ ਵਹਿਮ ਸੰਕੇ ਮੇਟਕੇ ਨੂਰੋ-ਨੂਰ ਕੀਤਾ ਗਿਆ ਹੈ। ਗੁਰੂ-ਬਾਣੀ, ਸੰਤ ਥਾਣੀ ਤੇ ਸੂਫੀ ਥਾਣੀ ਇਸ ਦਾ ਪਰਮਾਣ ਹਨ।

7. ਬਹੁ-ਭਾਂਤਾ ਮਨਵਿਗਿਆਨਕ ਵਿਸ਼ਲੇਸ਼ਣ ਵੀ ਇਸ ਦਾ ਵਿਸੇਸ਼ ਅੰਗ ਹੈ ਜਿਵੇਂ ਗੁਰੂ ਗ੍ਰੰਥ ਸਾਹਿਬ ਤੇ ਕਿੱਸਾ-ਸਾਹਿਤ ਵਿਚ ਮਨੁਖੀ ਚਰਿਤਰ ਦਾ ਅਨੇਕ ਪਰਕਾਰੀ ਚਿਤ੍ਰਣ।

8. ਅਟੱਲ ਸਚਾਈਆਂ ਦੀ ਮੀਨਾਕਾਰੀ ਕਾਇਨ ਇਹ ਸਾਹਿਤ ਸਦਾਚਾਰਕ ਸਿਖਿਆ ਦਾ ਛੁੱਡਾਰ ਹੈ।

9. ਨਿਰਾ ਉਪਦੇਸ਼ਾਤਮਕ ਵੀ ਨਹੀਂ, ਆਪਣੇ ਕਲਾਮਈ ਗੁਣਾਂ ਨਾਲ ਭੂਸ਼ਿਤ ਹੋਇਆ ਸੁਹਜਵੰਡ ਤੇ ਰੂਪਵੰਡ ਵੀ ਹੈ ।

10. ਚਾਹੇ ਇਹ ਅਧਿਆਤਮਕ ਹੈ ਚਾਹੇ ਕਿੱਸਾ ਸਾਹਿਤ, ਇਸ ਦੇ ਮੁਖੀ ਪੱਖ ਸਦਾ ਅੱਗਰਗਾਮੀ ਰੁਚੀਆਂ ਨੂੰ ਬਲਵਾਨ ਕੇ ਉਤਸ਼ਾਹਤ ਕਰਦੇ ਰਹੇ ਹਨ । ਗੁਰੂਆਂ ਦੀ ਜਾਗ੍ਰਤੀ ਲਹਿਰ ਸਦਕੇ ਥਾਕੀ ਭਾਰਤ ਨਾਲੋਂ ਇਥੇ ਆਜ਼ਾਦੀ ਦੇ ਭਾਵ ਪਹਿਲਾਂ ਤੇ ਪ੍ਰਬਲ ਰੂਪ ਵਿਚ ਪ੍ਰਗਟ ਹੋਏ, ਇਸੇ ਕਰਕੇ ਇਥੋਂ ਦੇ ਸਾਹਿਤ ਦੀ ਪਰਣਾਨ ਰੁਚੀ ਪ੍ਰਗਤੀਵਾਦੀ ਹੈ ।

11. ਇਹ ਸਾਹਿਤ ਵਕਤੀ ਮਸਲੇ ਲੈ ਕੇ ਵੀ ਅਮਰ ਤੱਤਾਂ ਦਾ ਪੱਲਾ ਨਹੀਂ ਛਡਦਾ, ਇਹੋ ਖੂਬੀ ਇਸ ਦੀ ਹਸਤੀ ਨੂੰ ਚਿਰੰਜੀਵ ਬਣਾਂਦੀ ਹੈ ।

12. ਸੰਸਕ੍ਰਿਤ ਦਾ ਭਾਰਤੀ ਆਤਮ ਗਿਆਨ, ਫਾਰਸੀ ਦਾ ਈਰਾਨੀ ਰੋਮਾਂਟਿਕ ਰੰਗ ਤੇ ਅਗਰੇਜ਼ੀ ਸਾਹਿਤ ਵਾਲੀ ਤਰਲ ਚੇਤਨਤਾ ਇਸ ਦਾ ਗੌਰਵਮਈ ਸਰੂਪ ਸਿਰਜ ਹੋ ਹਨ ।

13. ਬਾਵਜੂਦ ਪਰੰਪਰਾਈ ਸੰਸਕ੍ਰਿਤ ਪ੍ਰਭਾਵਾਂ, ਅਰਬੀ ਫਾਰਸੀ ਅਸਰਾਂ ਅਤੇ ਅੰਗਰੇਜ਼ੀ ਪਰਛਾਵਿਆਂ ਦੇ ਇਸਦਾ ਅਪਭੇਸ਼ ਵਾਲਾ ਘਰੇਲੂ ਰੰਜ ਇਕ ਵੱਖਰੀ ਛਥ ਬੰਨ੍ਹਦਾ ਇਸ ਦੇ ਨਿਜਤਵ ਨੂੰ ਵਿਲਖਣ ਬਣਾ ਰਿਹਾ ਹੈ ।

14. ਇਤਿਹਾਸਕ ਤੇ ਪੁਰਾਣਕ ਹਵਾਲੇ ਜਿਥੇ ਇਸ ਨੂੰ ਬੀਤੇ ਦੀ ਪਰੰਪਰਾ ਨਾਲ ਜੋੜ ਕੇ ਸਕਤੀਵਾਨ ਬਣਾਂਦੇ ਹਨ, ਉਥੇ ਅੱਗਰਗਾਮੀ ਅੰਸ ਇਸ ਨੂੰ ਆਧੁਨਿਕਤਾ ਨਾਲ ਵੀ ਜੋੜ ਰਹੇ ਹਨ ।

15. ਨ ਨਿਰਾ ਸਿਧਾਂਤ ਦਾ ਜ਼ੇਰ ਹੈ, ਨ ਬਾਹਰਲੀ ਸ਼ੋਖੀ ਦਾ, ਨ ਖਿਆਲ ਦੀ ਕਮਜ਼ੋਰੀ ਹੈ ਨ ਕਲਾ ਦੀ ਘਾਟ, ਸਰੋਂ ਵਿਸ਼ੇ-ਵਸਤੂ ਤੇ ਰੂਪ ਨੂੰ ਸਾਵਾਂ ਰਖ ਕੇ ਇਸ ਦੀ ਕੰਚਨ ਕਾਇਆ ਬਣਾਈ ਗਈ ਹੈ ।

16. ਇਸ ਦਾ ਵਿਆਪਕ ਆਚਰਣ ਸਾਮੂਹਕ ਰੰਗ ਵਾਲਾ ਹੈ ਤੇ ਇਸ ਦਾ ਨਿਜੀ ਰੰਗ ਇਸ ਨੂੰ ਮਾਰਮਿਕ ਬਣਾਂਦਾ ਹੈ ਫਿਰ ਰੀ ਪੰਚਾਇਤੀ ਗੁਣ ਇਸ ਦਾ ਵਿਸ਼ੇਸ਼ ਵਿਰਸਾ ਹਨ ।

17. ਪੰਜਾਬੀ ਲੋਕਾਂ ਤੇ ਪੰਜਾਬੀ ਬੋਲੀ ਦੇ ਖੁਲ੍ਹਾਂ-ਭਰੇ ਆਚਰਣ ਵਾਂਡ ਇਹ ਸਾਹਿਤ ਕਿਸੇ ਨਵਾਬੀ ਕੇਦ ਦਾ ਪਾਬੰਦ ਨਹੀਂ, ਇਹ ਰਵਾਇਤੀ ਵਿਚਾਰ-ਲੀਹਾਂ ਤੇ ਛੰਦ-ਲੀਹਾਂ ਨੂੰ ਤਿਆਗ ਕੇ ਖੁਲ੍ਹੇ ਮੈਦਾਨੀਂ ਵਿਚਰਦਾ ਇਕ ਸੈਲਾਨੀ ਚਰਿਤਰ ਪੇਸ਼ ਕਰਦਾ ਹੈ, ਜੋ ਕਿ ਆਧੁਨਿਕਤਾ ਦਾ ਪ੍ਰਮਣਿਤ ਵਿਸ਼ੇਸ਼ ਲੱਛਣ ਹੈ ।

18. ਸੰਸਕ੍ਰਿਤ, ਹਿੰਦੀ ਤੇ ਫਾਰਸੀ ਦੇ ਕਾਵਿ-ਰੂਪ ਕਸੀਦਾ, ਸਤੰਤਰ, ਭਜਨ, ਬਥਦ ਬਾਰਾਂਮਾਹ, ਕਾਫੀ, ਸੀਹਰਵੀ, ਗਜ਼ਲ) ਛੰਦਾਬੰਦੀ (ਦਵਈਆ, ਰੁਬਾਈ, ਬੈਂਤ, ਕਬਿੱਤ, ਸੌਨਟ) ਤੇ ਆਲੰਕਾਰਕ ਬਿਆਨ ਇਸ ਦਾ ਰੂਪਕ ਗੁਲਦਸਤਾ ਐਸਾ ਸਜ਼ਾਉਂਦੇ ਹਨ ਕਿ ਇਹ ਵੰਨ ਗੁਵੰਨੇ ਆਰਿਆਈ ਸਾਹਿਤ ਦਾ ਸੰਗਮ ਲਗਦਾ ਹੈ ।

19. ਪ੍ਰਾਚੀਨ ਪੰਜਾਬੀ ਸਾਹਿਤ ਵਧੇਰੇ ਰਾਗਾਂ ਵਿਚ ਹੋਣ ਕਰਕੇ ਸਰੋਦੀ ਲੈ ਦਾ ਧਾਰਨੀ ਹੈ ਤੇ ਇਸ ਦਾ ਨਵਾਂ ਗੀਤ-ਸਾਹਿਤ ਵੀ ਇਸੇ ਗੁਣ ਨੂੰ ਉਜਾਗਰ ਕਰ ਰਿਹਾ ਹੈ ।

20. ਇਸ ਵਿਚ ਜਿਥੇ ਪ੍ਰਾਚੀਨ ਸਾਹਿਤ ਦੇ ਰੂਪ-ਮਹਾਂਕਾਵਿ, ਖੰਡ ਕਾਵਿ (ਜਪੁ), ਬੀਰ ਕਾਵਿ (ਵਾਰ), ਮਸਨਵੀ ਤੇ ਕਿੱਸੇ ਮਿਲਦੇ ਹਨ, ਉਥੇ ਆਧੁਨਿਕ ਸਾਹਿਤ ਦੇ ਅਨੇਕ-ਭਾਂਤੀਂ ਰੂਪ—ਕਹਾਣੀ, ਨਾਵਲ, ਨਾਟਕ, ਜੀਵਨੀ, ਸਫਰਨਾਮੇ ਤੇ ਲੇਖ ਨਿਬੰਧ ਆਦਿ ਵੀ ਪ੍ਰਾਪਤ ਹਨ ।

(2) ਪੰਜਾਬੀ ਪੱਤਰਕਾਰੀ

ਜੀਵਨ ਦੀਆਂ ਨਿਤ-ਵਰਤਦੀਆਂ ਘਟਨਾਵਾਂ ਨੂੰ ਜਿਉਂ ਦਾ ਤਿਉਂ ਜਾਂ ਟੀਕਾ ਟਿਪਣੀ ਸਮੇਤ ਪੱਤਰ ਦੁਆਰਾ ਬਿਆਨਨ ਦਾ ਨਾਂ ਪੱਤਰਕਾਰੀ ਹੈ। ਪਰੰਤੂ ਹੁਣ ਪੱਤਰਕਾਰੀ ਸਮਾਚਾਰਾਂ ਜਾਂ ਸਮਾਚਾਰਾਂ ਦੀ ਆਲੋਚਨਾ ਤਕ ਸੀਮਤ ਨਹੀਂ ਰਹੀ; ਜੀਵਨ ਦੀਆਂ ਹਰ ਪਾਸੇ ਦੀਆਂ ਗੰਡੀਓਂ ਥੋਹ੍ਰਾਂ ਵੀ ਇਸ ਦੇ ਘੇਰੇ ਵਿਚ ਆ ਗਈਆਂ ਹਨ। ਮਨੁਖ ਆਪਣੇ ਵੀਰਾਂ ਦਾ ਪ੍ਰਚਾਰ ਚਾਹੁੰਦਾ ਹੈ। ਲੋਕ-ਰਾਜੀ ਯੁਗ ਵਿਚ ਚੰਕਿ ਲੋਕ-ਰਾਇ ਦੀ ਸਭ ਤੋਂ ਵਧ ਮਹੱਤਤਾ ਮੰਨੀ ਜਾਂਦੀ ਹੈ, ਇਸ ਲਈ ਪੱਤਰਾਂ ਨੂੰ ਲੋਕ-ਰਾਇ ਘੜਨ ਲਈ ਸਭ ਤੋਂ ਵਧੀਆਂ ਹਥਿਆਰ ਬਣਾ ਕੇ ਵਰ-ਤਿਆ ਜਾਂਦਾ ਹੈ ਤੇ ਇਸੇ ਰਾਜਨੀਤਕ ਮਦਦ ਨੇ ਪੱਤਰਕਾਰੀ ਨੂੰ ਅਸਮਾਨੀਂ ਚਾੜ੍ਹ ਦਿਤਾ ਹੈ।

ਸਭ ਤੋਂ ਪਹਿਲਾਂ ਚੀਨ ਵਿਚ ਪੱਤਰਕਾਰੀ ਦਾ ਮੁਢ ਬੱਝਾ। ਛਾਪੇ ਦਾ ਮੌਦੀ ਵੀ ਚੀਨ ਹੀ ਹੈ ਇਨ੍ਹਾਂ 1041—48 ਵਿਚ ਛਾਪੇ ਖਾਨੇ ਦੀ ਸੁਗਤ ਤੋਂਗੀ। ਚੀਨ ਦਾ ਪੁਰਾਣਾ ਅਖਬਾਰ 'ਕਿੰਗ ਚਾਊ' ਸੀ, ਜੋ ਡੋਡ ਹਜ਼ਾਰ ਵਰ੍਷ਾਂ ਲਗਾਤਾਰ ਚਲਦਾ ਰਿਹਾ। ਇਸ ਤੋਂ ਬਾਅਦ 'ਪੇਕਟ ਗਜ਼ਟ' ਦਾ ਨਾਂ ਆਉਂਦਾ ਹੈ, ਜੋ ਉਥੇ ਇਕ ਹਜ਼ਾਰ ਵਰ੍ਹੇ ਤੋਂ ਚਾਲ੍ਹ ਹੈ। + ਚੀਨ ਤੋਂ ਸਿਖਿਆ ਲੈ ਕੇ 1285 ਵਿਚ ਯੂਰਪ ਵਾਲਿਆਂ ਲੱਕੜ ਦੇ ਠੱਪੇ ਦਾ ਢੰਗ ਤੋਹਿਆ। 1439 ਵਿਚ ਜਰਮਨੀ ਵਾਲਿਆਂ ਲੱਕੜ ਦੇ ਅੱਖਰ ਬਣਾ ਕੇ ਛਾਪਣ ਦੀ ਵਿਉਂਤ ਚਲਾਈ ਤੇ ਸਭ ਤੋਂ ਪਹਿਲੇ 1455 ਵਿਚ ਬਾਇਬਲ ਛਾਪੀ।

ਯੂਰਪ ਵਿਚ ਪਹਿਲਾ ਸਪਤਾਹਕ ਅਖਬਾਰ 'ਵੀਕਲੀ ਨਿਊਜ਼' 1622 ਵਿਚ ਲੰਡਨ ਤੋਂ ਨਿਰਲਿਆ ਤੇ 1702 ਵਿਚ ਪਹਿਲਾ ਰੰਜਾਨਾ ਪੱਤਰ Courant ਚਾਲ੍ਹ ਹੋਇਆ। 1690 ਵਿਚ ਅਮਰੀਕਾ ਦਾ ਪਹਿਲਾ ਪਰਚਾ ਨਿਕਲਿਆ। * 1780 ਵਿਚ ਕਲਕਤਾ ਤੋਂ ਹਿੰਦ ਦਾ ਪਹਿਲਾ ਅਖਬਾਰ 'ਬੰਗਾਲ ਗਜ਼ਟ' ਜੇਮਜ਼ ਆਗਸਟਸ ਹਿਕੀ ਨੇ ਜਾਰੀ ਕੀਤਾ, ਐਂਡੋਟਰ ਦੇ ਨਾਂ ਤੇ ਇਸ ਨੂੰ 'ਹਿਕੀ ਗਜ਼ਟ' ਵੀ ਕਿਹਾ ਜਾਂਦਾ ਸੀ। ਪਹਿਲਾ ਉਤ੍ਤਰੂ ਪੱਤਰ 'ਹਿੰਦੁਸਤਾਨੀ' ਕਲਕਤਾ ਤੋਂ 1810 ਵਿਚ, ਦੂਜਾ 'ਜਾਏ ਜਹਾਂ ਨਾਮਾ' 1822 ਵਿਚ ਨਿਕਲਿਆ। ਹਿੰਦੀ ਦਾ ਪਹਿਲਾ ਪਰਚਾ 'ਉਦੰਤ ਮਾਰਤੰਡ' 30 ਮਈ 1826 ਨੂੰ ਚਾਲ੍ਹ ਹੋਇਆ। 1818 ਵਿਚ ਪਹਿਲਾ ਬੰਗਾਲੀ ਪੱਤਰ, 'ਬੰਗਾਲ ਗਜ਼ਟ', 1830 ਵਿਚ ਪਹਿਲਾ ਗੁਜਰਾਤੀ ਪੱਤਰ 'ਬੰਬਈ ਵਰਤਮਾਨ' ਤੇ 1837 ਵਿਚ ਮਰਾਠੀ ਪੱਤਰ 'ਦਿਗ ਦਰਸਨ' ਨਿਕਲਿਆ। 1829 ਵਿਚ ਇਕ 'ਬੰਗਦੂਤ'

*ਪੱਤਰਕਾਰੀ ਵਿਚ ਅਮਰੀਕਾ ਸਭ ਤੋਂ ਅਗੇ ਹੈ, ਉਥੋਂ 25 ਹਜ਼ਾਰ ਤੋਂ ਉੱਤੇ ਪੱਤਰ ਨਿਕਲਦੇ ਹਨ ਜਿਸ ਵਿਚ 2100 ਰਚਾਨਾ ਪੱਤਰ, 11474 ਮੇਗਾਜ਼ੀਨਾਂ ਤੇ ਬਾਬੀ ਹਫਤਾ-ਵਾਰ ਹਨ। ਰੋਜ਼ਾਨਾ-ਪੱਤਰਾਂ ਦੀ ਰੋਜ਼ ਲਾਗਤ 4 ਕਰੋੜ 20 ਲੱਖ ਹੈ, ਮੇਗਾਜ਼ੀਨਾਂ ਦੀਆਂ ਕੁਲ ਕਾਪੀਆਂ ਹਰ ਮਹੀਨੇ ਅਠਾਰਾਂ ਕਰੋੜ 60 ਲੱਖ ਲਗਦੀਆਂ ਹਨ। 20 ਮੇਗਾਜ਼ੀਨ ਅਜੇਹੇ ਹਨ ਜਿਨ੍ਹਾਂ ਵਿਚੋਂ ਹਰ ਇਕ ਦੀ ਵਿਕਰੀ ਦਸ ਦਸ ਲੱਖ ਦੇ ਕਰੀਬ ਹੈ। 'ਗੈਡਰਜ਼ ਡਾਇਮੇਸਟ' ਦੀ 90 ਲੱਖ ਕਾਪੀ ਲਗਦੀ ਹੈ, ਸਪਤਾਹਕ 'ਲਾਇ' ਦੀ ਚਾਲ੍ਹ ਲੱਖ। ਨਿਊਯਾਰਕ ਟਾਈਮਜ਼ ਦੀਆਂ 5 ਲੱਖ ਕਾਪੀਆਂ ਰੋਜ਼ ਖਪਦੀਆਂ ਹਨ।

[ਪੱਤਰ ਅੰਤ ਪੱਤਰਕਾਰ, ਪੰਨਾ 50]

+ਪੱਤਰ ਸੰਪਾਦਨ ਕਲਾ—ਪੰਨਾ 10-15

§The Complete Journalist P. 13, 24

ਪੱਤਰ ਸੰਪਾਦਨ ਕਲਾ—ਪੰਨਾ 20

ਪੱਤਰ ਨਿਕਲਿਆ, ਇਹ ਬੰਗਾਲੀ; ਹਿੰਦੀ ਤੇ ਫਾਰਸੀ ਤਿੰਨੇ ਜ਼ਬਾਨਾਂ ਵਿਚ ਛਪਦਾ ਸੀ। 1854 ਵਿਚ ਪਹਿਲਾ ਰੋਜ਼ਾਨਾ-ਪੱਤਰ 'ਸਮਾਚਾਰ ਸੁਧਾ ਵਰਖਰ' ਸ਼ੁਰੂ ਹੋਇਆ; ਜੋ ਕਿ ਹਿੰਦੀ ਤੇ ਬੰਗਾਲੀ ਦੋਹਾਂ ਬੋਲੀਆਂ ਵਿਚ ਸੀ।¹⁴ ਇਸ ਸਮੇਂ ਕਲਕੱਤਾ ਚੂੰਕਿ ਰਾਜਧਾਨੀ ਸੀ, ਇਸ ਲਈ ਬਹੁਤੇ ਅਖਬਾਰ ਇਥੋਂ ਹੀ ਚਲੇ। ਕਲਕੱਤੇ ਨੂੰ ਹਿੰਦੁਸਤਾਨੀ ਪੱਤਰਕਾਰੀ ਦੀ ਜਨਮਕ੍ਰਮੀ ਆਖਿਆ ਜਾ ਸਕਦਾ ਹੈ।]

'ਪੰਜਾਬੀ ਪੱਤਰਕਾਰੀ' ਜ਼ਰਾ ਦੇਰ ਬਾਦ ਸ਼ੁਰੂ ਹੋਈ ਕਿਉਂਕਿ ਅੰਗਰੇਜ਼ ਦਾ ਕਦਮ ਸਭ ਤੋਂ ਪਿਛੋਂ ਪੰਜਾਬ ਵਿਚ ਪਿਆ। 19ਵੀਂ ਸਦੀ ਦੇ ਮੁੱਢ ਵਿਚ ਇਹ ਲੁਧਿਆਣੇ ਆਏ। ਇਨ੍ਹਾਂ ਦੇ ਆਸਰੇ ਹੀ ਇਥੇ ਈਸਾਈ ਮਿਸ਼ਨ ਵਾਲਿਆਂ ਦਾ ਕੇਂਦਰ ਖੁਲ੍ਹਿਆ, ਜਿਨ੍ਹਾਂ ਦੀ ਹਿੰਮਤ ਨਾਲ ਸ਼ਾਇਦ 1845 ਵਿਚ ਪੰਜਾਬੀ ਦਾ ਛਾਪਾ ਲੁਧਿਆਣੇ ਸ਼ੁਰੂ ਹੋਇਆ। ਸਭ ਤੋਂ ਪਹਿਲਾਂ ਇਨ੍ਹਾਂ ਮਿਸ਼ਨ ਵਾਲਿਆਂ ਹੀ ਈਸਾਈ ਮਤ ਦੇ ਪ੍ਰਚਾਰ ਲਈ 1866 ਵਿਚ ਲੁਧਿਆਣਿਓਂ 'ਚੌਪੱਤਰੀਆਂ' ਨਾਂ ਦਾ ਪਰਚਾ ਸ਼ੁਰੂ ਕੀਤਾ।

1867 ਵਿਚ ਅੰਮ੍ਰਿਤਸਰ ਤੋਂ 'ਅਖਬਾਰ ਸ੍ਰੀ ਦਰਬਾਰ ਸਾਹਿਬ' ਨਿਕਲਿਆ ਤੇ 1880 ਵਿਚ ਲਾਹੌਰ ਤੋਂ ਪੰਜਾਬੀ ਦਾ ਅਸਲੀ ਠੇਠ ਪੱਤਰ 'ਗੁਰਮੁਖੀ ਅਖਬਾਰ, (ਹਫਤੇਵਾਰ)' ਚਾਲ੍ਹ ਹੋਇਆ, ਇਸ ਦੇ ਮੌਚੀ ਪ੍ਰੇਸ: ਗੁਰਮੁਖ ਸਿੰਘ ਸਨ। 1881 ਵਿਚ ਪਹਿਲਾ ਪੰਜਾਬੀ ਮਾਸਕ ਪੱਤਰ 'ਵਿਦਿਆਰਕ', 1913 ਵਿਚ ਪਹਿਲਾ ਤੇਮਾਸਕ 'ਪੰਜਾਬੀ ਫੁਲਵਾੜੀ', ਤੇ 1914 ਵਿਚ ਪਹਿਲਾ ਰੋਜ਼ਾਨਾ ਪੱਕਰ 'ਬੀਰ' ਪ੍ਰਕਾਸ਼ਤ ਹੋਇਆ। ਪੰਜਾਬੀ ਪੱਤਰਾਂ ਦੇ ਪੂਰੇ ਹਾਲ ਰਾਲ ਦੇਖਣ ਲਈ 'ਪੰਜਾਬੀ ਪੱਤਰ ਕਲਾ' ਪੁਸਤਕ ਦੇਖਣੀ ਚਾਹੀਦੀ ਹੈ। 70-80 ਵਰ੍਷ਾਂ ਵਿਚ ਪੰਜ ਛੇ ਸੰ ਅਖਬਾਰ ਤੇ ਪੱਤਰ ਨਿਕਲਣਾ ਇਸ ਗੱਲ ਦਾ ਸੁਚਕ ਹੈ ਕਿ ਪੱਤਰਕਾਰੀ ਨੇ ਆਪਣੀ ਮਾਤ੍ਰਾ ਲਈ ਅਮੁਕ ਉਤਸ਼ਾਹ ਦਿਖਾਇਆ ਤੇ ਜ਼ਬਾਨ ਨੂੰ ਮਾਂਜਣ ਸਵਾਰਨ ਵਿਚ ਢੇਰ ਹਿਜਾ ਪਾਇਆ ਹੈ ਇਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਭਾਰਤੀ ਭਾਸ਼ਾ ਵਿਗਿਆਨ ਦੇ ਖੇਤਰ ਵਿਚ ਗ੍ਰੀਅਰਸਨ ਇਕ ਬਹੁਤ ਹੀ ਗੈਰਵਪੂਰਣ ਤੋਂ
ਤੋਂ ਪ੍ਰਤਿਸ਼ਠਤ ਨਾ ਹੈ। ਭਾਵੇਂ ਆਪ ਤੋਂ ਪਹਿਲੇ ਸਰ ਵਿਲੀਅਮ ਜੋਹਨ, ਵਿਲੀਅਮ ਕੋਰੀ,

ਸਰ ਜਾਰਜ ਇਬ੍ਰਾਹਿਮ ਗ੍ਰੀਅਰਸਨ

ਭਾਰਤੀ ਭਾਸ਼ਾ ਵਿਗਿਆਨ ਦੇ ਖੇਤਰ ਵਿਚ ਗ੍ਰੀਅਰਸਨ ਇਕ ਬਹੁਤ ਹੀ ਗੈਰਵਪੂਰਣ ਤੋਂ
ਤੋਂ ਪ੍ਰਤਿਸ਼ਠਤ ਨਾ ਹੈ। ਭਾਵੇਂ ਆਪ ਤੋਂ ਪਹਿਲੇ ਸਰ ਵਿਲੀਅਮ ਜੋਹਨ, ਵਿਲੀਅਮ ਕੋਰੀ,



ਬੀਮਜ਼ ਆਦਿ ਪੱਛਮੀ ਵਿਦਵਾਨਾਂ ਭਾਰਤੀ ਭਾਸ਼ਾਵਾਂ ਸੰਬੰਧੀ ਕਾਫ਼ੀ ਕੰਮ ਕੀਤਾ ਸੀ।
ਪਟ ਗ੍ਰੀਅਰਸਨ ਨੂੰ ਕੋਈ ਨਹੀਂ
ਪਹੁੰਚਦਾ। ਆਪ ਦਾ ਜਨਮ ਆਇਰਲੈਂਡ
ਵਿਚ ਡਬਲਨ ਸ਼ਹਿਰ ਦੇ ਲਾਗੇ ਇਕ
ਮਾਮੂਲੀ ਪਿੱਛ ਵਿਚ ਸੱਤ ਜਨਵਰੀ 1851
ਈ. ਨੂੰ ਹੋਇਆ। ਇੰਡੀਅਨ ਸਿਵਲ
ਸਰਵਿਸ ਦਾ ਕੋਰਸ ਕਰਕੇ ਆਪ 1374
ਵਿਚ ਭਾਰਤ ਆਏ ਤੇ ਬਿਹਾਰ ਪ੍ਰਾਂਤ ਵਿਚ
ਲਗੇ। 1886 ਵਿਚ ਉਗੀਐਂਟਲ ਕਾਂਗੂ
ਦੀ ਵਿਆਨਾ ਵਿਚ ਇਕੱਠ੍ਹਾ ਹੋਏ
ਜਿਸ ਵਿਚ ਫੇਸਲਾ ਰੋਇਆ ਕਿ ਭਾਰਤ
ਸਰਕਾਰ ਨੂੰ ਦੇਸ਼ਟੋਂ ਭਾਸ਼ਾਈ ਸਰਵੇਖਣ
ਕਰਵਾਉਣ ਲਈ ਬੇਨਤੀ ਕੀਤੀ ਜਾਵੇ।
1894 ਵਿਚ ਇਹ ਕੰਮ ਸ਼ੁਰੂ ਹੋਇਆ
ਤੇ ਜਾਰਜ ਗ੍ਰੀਅਰਸਨ ਇਸ ਦੇ ਮੁਖ
ਬਾਪੇ ਗਏ। ਇਉਂ ‘ਲਿੰਗੁਇਸਟਕ ਸਰਵੇ ਆਫ ਇੰਡੀਆ’ ਦਾ ਕੰਮ 1928 ਵਿਚ 35 ਵਰਿਅਤ
ਅੰਦਰ ਮੁਕੰਮਲ ਹੋਇਆ। ਇਸ ਸਹਾਨ ਗ੍ਰੰਥ ਦੀ 11 ਜਿਲਦਾਂ ਤੇ ਕੁਲ 21 ਭਾਗ ਹਨ
ਬਰਤਾਨਵੀ ਸਰਕਾਰ ਨੇ ਇਸ ਮਹਾਨ ਵਿਦਵਤ ਪੁਰਣ ਖੋਜ ਕਾਰਜ ਤੇ ਪ੍ਰਸੰਨ ਹੋਕੇ ਗ੍ਰੀਅਰਸਨ
ਨੂੰ ‘ਆਰਡਰ ਆਫ ਮੈਰਿਟ’ ਦਾ ਖਿਤਾਬ ਦਿਤਾ ਜੋ ਹੁਣ ਤਕ ਕੇਵਲ ਗਿਣਤੀ ਦੇ ਬੰਦਿਆਂ ਨੂੰ ਹੋ
ਮਿਲਿਆ ਹੈ। ਇਹ ਇਕ ਹਕੀਕਤ ਹੈ ਕਿ ਕਿਸੇ ਵੀ ਦੇਸ਼ ਦੀਆਂ ਇਤਨੀਆਂ ਵੇਨਸੁਵੰਨੀਆਂ
ਜ਼ਬਾਨਾਂ ਬਾਰੇ ਅਜੇਹਾ ਸਵਿਸਤਰ—ਅਧਿਐਨ ਵਾਲਾ ਗ੍ਰੰਥ ਹੋਰ ਨਹੀਂ ਲਿਖਿਆ ਗਿਆ। 1901
ਵਿਚ ਨੌਕਰੀ ਤੋਂ ਗੈਟਾਇਰ ਹੋਕੇ ਗ੍ਰੀਅਰਸਨ ਦੇਸ਼ ਚਲੇ ਗਏ ਤੇ ਆਪਣੇ ਨਿਵਾਸ ਸਥਾਨ
ਹੀ ਸਾਰਾ ਕੰਮ ਕਰਦੇ ਰਹੇ। 90 ਵਰ੍਷ੀ ਦੀ ਉਮਰ ਵਿਚ 8 ਮਾਰਚ 1941 ਈ. ਨੂੰ ਆਪ ਦ
ਦੇਹਾਂਤ ਹੋਇਆ। ਆਪ ਦੇ ਛੱਪੇ ਕੁਲ ਪੁਸਤਕਾਂ, ਟ੍ਰੈਕਟਾਂ ਤੇ ਖੋਜ-ਪੱਤਰਾਂ ਦੀ ਗਿਣਤੀ ਤਿੰਨ
ਦੇ ਲਾਗਭਗ ਹੈ। ‘ਲਿੰਗੁਇਸਟਕ ਸਰਵੇ ਆਫ ਇੰਡੀਆ’ ਤੋਂ ਇਲਾਵਾ ਏਕ ਕਿਸ਼ਨਰੀ ਆ
ਕਸ਼ਮੀਰੀ ਲੋਗੋਂਜ (ਚਾਰ ਜਿਲਦਾਂ), ਦੀ ਮਾਡਰਨ ਵਰਨੈਕਲੂਰ ਲਿਟੋਰਾਲ ਆਫ ਹਿੰਦੂਸਤਾਨ

ਤੇ ਬਿਹਾਰ ਪਿਸੈਂਟ ਲਾਈਫ ਆਦਿ ਵਧੇਰੇ ਪ੍ਰਮਿਣ ਹਨ। 'ਸਰਵੇ' ਦੀ ਪਹਿਲੀ ਜਿਲਦਾ ਦਾ ਪਹਿਲਾ ਭਾਗ ਇਸ ਪਾਸੇ ਹੋਏ ਕੰਮ ਤੇ ਹੋਰ ਯੋਜਨਾ ਦੇ ਵੇਰਵਿਆਂ ਬਾਰੇ ਜਾਣਕਾਰੇ ਦੇਣ ਵਾਲਾ ਹੈ। ਦੂਜਾ ਭਾਗ ਤੁਲਨਾਤਮਕ ਸ਼ਬਦ ਭੰਡਾਰ ਦਾ ਹੈ ਜਿਸ ਵਿਚ 168 ਸ਼ਬਦ ਲੈ ਕੇ 368 ਭਾਸ਼ਾਵਾਂ ਤੇ ਉਪਭਾਸ਼ਾਵਾਂ ਵਿਚ ਵਰਤੀਂ ਦੇ ਰੂਪ ਦਿੱਤੇ ਗਏ ਹਨ। ਅੱਠਵੀਂ ਜਿਲਦਾ ਦੇ ਪਹਿਲ ਭਾਗ ਵਿਚ ਪੱਛਮੀ ਪੰਜਾਬੀ (ਲਹਿੰਦਾ) ਦਾ ਵਣਣ ਹੈ ਤੇ ਨੌਵੀਂ ਜਿਲਦਾ ਦੇ ਪਹਿਲੇ ਭਾਗ ਵਿਚ ਪੰਜਾਬੀ ਦਾ। ਕਈ ਭਾਸ਼ਾ-ਵਿਗਿਆਨ ਤੋਂ ਅਣਜਾਣ ਲੋਕਾਂ ਇਹ ਵੀ ਦੱਸ ਲਾਇਆ ਹੈ ਕਿ ਅੰਗੋਸ਼ ਸਰਕਾਰ ਨੇ ਗ੍ਰੀਅਰਸਨ ਨੂੰ ਇਸ ਪਾਸੇ ਇਸ ਲਈ ਨੀਅਤ ਕੀਤਾ ਸੀ ਤਾਂ ਕਿ ਭਾਰਤੀ ਭਾਸ਼ਾਵਾਂ ਦੀ ਅਨੇਕਤਾ ਦਿਖਾ ਕੇ ਸਿੱਧ ਕੀਤਾ ਜਾਵੇ ਕਿ ਇਥੇ ਰਾਸ਼ਟਰੀ ਏਕਤਾ ਸੰਭਵ ਨਹੀਂ। ਪਰ ਉਦੇਸ਼ ਅਜੇਹਾ ਨਹੀਂ ਸੀ, ਸੈਂਕੜੇ ਜ਼ਬਾਨਾਂ ਤੇ ਬੋਲੀਆਂ ਦੇ ਹਜ਼ਾਰਾਂ ਨਮੂਨੇ ਇਕੱਤਰ ਕਰਕੇ ਭਾਸ਼ਾ-ਵਿਗਿਆਨਕ ਅਧਿਐਨ ਲਈ ਸਾਮਗਰੀ ਜੁਟਾਉਣਾ ਸੀ, ਜਿਸ ਦਾ ਅਹਿਸਾਨ ਭੁਲਾਇਆ ਜਾਣ ਵਾਲਾ ਨਹੀਂ। ਗ੍ਰੀਅਰਸਨ ਨੇ ਚਾਲੀ ਵਰ੍ਹੇ ਖਰਚ ਕੇ, ਜੋ ਕੁਝ ਇਕੱਤਰ ਕੀਤਾ, ਉਹ ਭਾਰਤੀ ਭਾਸ਼ਾ-ਵਿਗਿਆਨਿਆਂ ਦੇ ਸਦਾ ਕੰਮ ਆਉਂਦਾ ਹੋਗਾ।

PUNJABI

Name of the Language

The name Punjabi explains itself. It means the language of the Punjab. As will be seen immediately the name is not a good one, for Punjabi is not by any means the only language spoken in that province.

Where spoken Punjabi :—Punjabi is the tongue of about $12\frac{1}{4}$ millions of people, and is spoken over the greater part of the eastern half of the province of the Punjab, in the northern corner of the State of Bikaner in Rajputana, and in the southern half of the State of Jammu. In the extreme North east of the province, i.e. in most of the Simla Hills States and Kulu, the language is Pahari. Further south in the districts lying on or near the right bank of the river Jamna viz. in the eastern half of Ambala, in Karnal, in most of Hissar (and the neighbouring portions of the State of Patiala), in Rohtak, Delhi and Gurgaon, the language is not Punjabi, but is some form of Western Hindi. With these exceptions, we may say that the vernacular of the whole of the eastern Punjab is Punjabi. To the north of this area lie the Himalayas, to its south the arid plains of Bikaner, and to its west the inhospitable Bar of the Rechna Doab.

Linguistic Boundaries :—To its North & North-east Punjabi is bounded by Pahari of the lower ranges of the Himalayas. It hardly extends into the hill country. On the east it has the various forms of western Hindi, vernacular Hindostani in east Ambala, and Bangaru spoken in the country immediately to the west of the Jamna. On the south it has the Bagri and Bikaneri dialects of Rajasthani spoken in West Hissar and Bikaner. The boundary between Punjabi and all these languages is very fairly defined (although of course there is a

certain amount of merging from one language into another), for the difference of language to a large extent connotes a difference of nationalities. More especially on the border line between the Punjabi and western Hindi we see that **Punjabi** is essentially the language of the Sikhs. We may here roughly put the boundary between the two languages, as coinciding with the course of the river Ghaggar. The people to the east of the **Ghaggar valley**, excepting stray colonies of the Sikhs, all speak western **Hindi**.

To the south, on the **other hand**, there is a gradual merging into Rajasthani, through an **intermediate dialect** named Bhattiani. Like Punjabi, Rajasthani is a **language** which originally belonged to the outer circle of Indo-Aryan speeches, a substratum of which still remains. At the same time, this basis has been overlaid and almost hidden by a wave of language belonging to the inner group. The two languages, thus closely resembling each other, merge into each other without difficulty. Indeed, it is curious fact that the Dogra, the most northern form of Punjabi, shows peculiarities of pronunciation (such as the change of the initial k to g in declensional suffixes) which also exists in Bagri. On the north there is a distinct dialect Panjabi, Dogra,—which is intermediate between standard Punjabi and the Pahari of the lower Himalayas.

Western Boundary :—It will have been observed that hitherto I have said nothing about the western boundary of Punjabi. The reason is that it is impossible to fix such a boundary. To the West of Punjabi lies the Lahnda or the Western Punjabi language which we may take to be firmly established in the Jech Doab. On the other hand Punjabi of the purest kind is spoken in the upper part of the Bari Doab. Between these two, lies the Rechna Doab and the lower part of the Bari Doab. A glance at the map facing page 607 will make my meaning clear. Here the language is mixture of Punjabi and Lahnda, more Punjabi to the East, more Lahnda to the West. We shall see that the reason for this is that an old form of Lahnda must once have extended right upto the Sarsvati, and that it is still the foundation of Punjabi. The Lahnda influence grows stronger (even in the Punjab tract) as we go westwards, as the influence of the wave of the language of the inner group which has encroached from the East and has formed

modern Punjabi, weakens. It thus happens that although in India, we continuously see two neighbouring languages gradually merging into each other, nowhere is the process so gradual as in the case of Punjabi and Lahnda. It is quite impossible to point to any boundary line or approximate boundary line between the two forms of speech. As, however, some kind of boundary between the two languages is necessary for the purpose of this survey. I have assumed the following conventional line to mark the division between them. Commence at the Northern end of the Pabbi range in the Gujrat district, go across the district to the Gujranwala town of Ramnagar on the Chenab. Then draw a line nearly due South to the Southern corner of Gujranwala, where it meets the Northern corner of the district of Montgomery. Then continue the line to the Southern corner of Montgomery on the Sutlej. Follow the Sutlej for a few miles and cross the Northern corner of the State of Bahawalpur. Everything to the east of this line I call Punjabi, and everthing on the West of it I call Lahnda ; but it must be remembered that this line is purely arbitrary convention, and that for some distance to the West of that line, the language which I call Lahnda differs but slightly from the language of the east of the Rechna Doab and of North East Gujrat which I call Punjabi. I have been guided mainly by the vocabulary. To the west of the line, the language, which is mainly that of the tract known as the Bar, or Jungle has a vocabulary which agrees much more closely with that of Lahnda. Except in Multan, we do not find Lahnda inflexions established till we cross the Chenab.

Punjabi and the Land of the Five Rivers :—An interesting fact arises from the foregoing discussion. The Punjab or Panj-ab, is properly the 'Land of Five Rivers', the Jhelum, the Chenab, the Ravi, the Beas, the Sutlej. Now the Punjabi language extends far to the East of the Sutlej, the most Eastern of these five, reaching upto the Ghaggar. It occupies the Doabs between the Beas and Sutlej, and between the Ravi and Beas Sutlej. It also occupies a part of the Rechna Doab between the Chenab and the small corner of Jech Doab, between the Jhelum and the Chenab, and the Ravi, but in nearly the whole of the great tract watered by the Chenab and the Jhelum and by the lower part of the Sutlej Punjabi is not spoken. Punjabi is hence not the language entire 'Land of Five Rivers'.

Dialects and Sub Dialects :—Punjabi has two dialects, the ordinary idiom of the language and Dogra or Dogri. The latter, in various forms, is spoken over the sub-mountain portion of the Jammu State and over most of the head quarters divisions of the Kangra district with an overflow into the neighbouring parts of the districts of Sialkot and Gurdaspur and of the Chamba State. It will be dealt with separately later on.

Ordinarily Panjabi is spoken over the rest of the Punjabi area in the plains of the Punjab, and has also encroached into the neighbouring Simla Hill States. This standard Punjabi varies slightly from place to place, and its purest form is admitted to be that of the Majh or the middle part of the Bari Doab centring round Amritsar. This Majhi sub-dialect may be said to be language of as—Ravi Lahore, of Amritsar, and of Gurdaspur. Lower down the Doab, in the district of Montgomery, the language is not pure Majhi, but is mixed with Lahnda. We may take Majhi as the standard form of Punjabi. But owing to the accidental circumstances that the first serious European students of Punjabi lived at Ludhiana and not at Amritsar, another standard Punjabi which we may call the European standard Punjabi, has also come into existence. Ludhiana, where J. Newton wrote his Grammar in 1851, where a 'Committee of Ludhiana Mission' published the first Punjabi Dictionary in 1854, and where E.P. Newton published the latest and most complete grammar, of the language in 1898, has since the middle of the last century been the fountain of instruction in Punjabi for Englishmen. It is only natural that these eminent scholars should have taken as their standard that particular phrase of Punjabi with which they were most familiar, and we hence find that the idiom taught by them contains a few characteristics which are peculiar to Eastern Panjabi and are strange to the Majh. Of these the most striking is the employment of the peculiar cerebral. The sound of this letter is not heard in the Majh, although its employment is taught in all the grammars and dictionaries.

We thus see that there are two standards of Panjabi, that of the Majh, which is accepted by natives of India and (theoretically by Europeans, and that of Ludhiana, which is the one practically accepted by Europeans which is described in most grammars and dictionaries.

of the language, and into which the scriptures have been translated.

The other sub-dialects of ordinary Panjabi are the dialects of the Jullundur Doab, Powadhi, Rathi, Malwai, Bhattiani, and the Panjabi of the Rechna Doab and North-East Gujurat. The dialect of the Jullundur Doab closely resembles that of Ludhiana as we approach the hills, however we see signs of the influence of Pahari. Powadhi (the Panjabi of the Powadhi or Eastern Punjab) as its name implies, is the most Eastern form of Panjabi. It is spoken on the South bank of the Satlej in the Ludhiana district (and is here identical with the Ludhiana dialect just dealt with at some length), but its main territory is the Panjabi speaking part of the Panjab East of, say, the 76th degree of East longitude. To its East we have the Western Pahari of the Southern Simla Hill States, the vernacular Hindostani of Ambala and East Patiala, and the Bangaru of Karnal. To its South it has Rathi Panjabi to be described immediately, and to its West Malwai Punjabi. As we may expect, Powadhi Panjabi is more and more influenced by Western Hindi as we go Eastwards. Immediately to the South of Powadhi and Malwai Panjabi, in the valley of the Ghaggar, lies the Rathi Panjabi of the Rath or 'Ruthless' Musalman Pachbadas of that tract. It is even more strongly infected by the Bangaru dialect of Western Hindi than Powadhi. It is also noteworthy for its preference for nasal sounds. To its South like the Bagri and Bangaru of Hissar, West of the 76th degree of east longitude as far as the Sutlej lies the Malwa or old settled dry country of the Sikh Jats, to the South of which lies the 'Jungle' or unsettled country.

The language of these areas is known as Malwai Panjabi or Jangli. To its south it has the Rathi Punjabi of the Ghaggar valley, and the Bhattiani Panjabi of South Ferozepur and Bikaner. Malwai Panjabi does not differ materially from the Ludhiana standard but as we go south a tendency is observable to substitute a dental 'N' & 'L' for a cerebral N & L respectively. South of the Malwa in South Ferozepur and North-West Bikaner, lies Bhattiana, the country of the Bhatts. Here Panjabi is merging into Rajasthani and we find a mixed dialect which I name Bhattiani. Bhattiani is spoken on the left bank of the

Sutlej a long way up into Ferozepur, and is there locally known as Rathauri. Crossing the Sutlej we enter the Bari Doab. The central portion of this is the Majh and has been already dealt with. South East of Lahore lies the district of Montgomery, like Lahore, lying on the both sides of the Ravi. The cis-Ravi portion of Montgomery, although politically within the Bari Doab belongs linguistically to the next Doab, the Rechna, between the Ravi and the Chenab. It is in this Rechna Doab that we see Panjabi merging into Lahnda.

As explained above, it is impossible to show any distinct boundary between these two languages, and, for the purposes of this survey, I have adopted a pure conventional line commencing at the Northern end of the Pabbi of hills near the North-West corner of Gujarat and ending on the Sutlej at the South East corner of Montgomery, with a slight deflection down the Sutlej, across the North eastern end of the State of Bahawalpur, where it meets the Southern border of Bhattiani. Every thing to the East of this line I call, for the purposes of this survey, Punjabi and everything to its West, Lahnda. This Panjabi of North East Gujarat, of the Rechna Doab, and of East Montgomery becomes more and more infected with Lahnda characteristic as we go West.

Characteristics of the Language :—Panjabi, together with Western Hindi, Rajasthani and Gujarati is one of the members of the Central group of the Indo-Aryan Vernacular. Of these the only pure member of the group is Western Hindi. The others are mixed languages. Although in the main possessing the essential characteristics of the Central group they each present the sign of another language which has been superseded—overlaid would be more correct expression—by central one. We shall see this clearly in the case of Rajasthani and Gujarati, and shall also notice in the case of these two languages, that the further we go from the centre from which the inner language encroached, the more prominent this submerged layer becomes. In every case this submerged layer evidently was a language of the outer circle of Indo-Aryan Languages. We may take the centre of dispersion as the central Gangetic Doab between Mathura and Kanauj. Kanauj, it may be remarked, was the great centre of Indo-Aryan Power during the centuries preceding the Musalman conquest of India.

Relationship to Lahnda and Western Hindi :—Panjabi is the language of the Eastern Panjab, and at the present day, immediately

to its west, in the Western Punjab, we find Lahnda to be the vernacular. Lahnda is one of the languages of the Outer Circle, and is closely connected with Sindhi, Kashmiri and the languages of the Indus-Kohistan. There can be no doubt, if linguistic evidence is of any value, that a language closely akin to this Lahnda was also once spoken over the entire area of which Panjabi is now the vernacular. Immediately to this East of Panjabi we have the Hindostani forms of Western Hindi which are spoken on both sides of the river Jumna and in the upper Gangetic Doab. It is clear from the present linguistic conditions that an old form of this Hindostani has gradually spread over the whole of the Eastern Punjab, superseding overlaying, the old Lahnda language, as far, at least, as the upper half of the river Chanab. Indeed, its influence has spread further, and it is not till we get to the great thal, or the sandy tract between the Jhelum-Chanab and the Indus—that we lose all traces of it. As in Rajputana, the desert has formed a barrier against the advancing tide of the Central language, and, in such case, we find west of it a pure language of the Outer Circle—in the one case Sindhi, in the other Lahnda.

As this tide progressed westward from its starting point, it gradually lost its body and its force. In the extreme east of the Panjabi tract, on the banks of the ancient Sarswati, a few traces of the ancient Lahnde are observable. When we come to the Bari Doab, where standard Panjabi is spoken, we find several characteristics of Lahnda still surviving which have disappeared in the Powadh or Eastern Panjab. In the Rechna Doab these characteristics become more prominent and here we come to the conventional boundary line between Panjabi and Lahnda. In the Jech Doab they are still more in evidence and Lahnda may be said to be firmly established. In the Sindh Sagar Doab all except one or two traces of the influence of the central language have disappeared, and we are in the presence of a true language of the Outer Circle. We thus see that Panjab is composite language.

To change the metaphor, its substratum is a language of the Outer Circle akin to the modern Lahnda, while its superstructure is a dialect of Western Hindi. The super-structure is so important and has concealed the foundation, that Panjab is rightly classed, at the present day, as a language of the Central Group.

Pronunciations :—Coming to details, we find in the first place an initial w or v in Western Hindi always becomes b while in the Punjabi it is in certain cases retained. Thus, Western Hindi bitch, but Punjabi vich, (in). This is also characteristic of Sindhi, Lahnda and Kashmiri.

There is another circumstance in Punjabi pronunciation which is extremely characteristic, and gives the clear cut tone to the language, that at once attracts the attention of anyone who hears it for the first time. In order to describe it, it will be necessary to discuss a question of derivation. All the various Prakrit dialects of India had, for reasons which it is unnecessary to explain here, a large number of words containing each a double consonant preceded by a short vowel. For instance, we may take ghodassa, of a horse ; jutto, joined ; khaggo, a sword ; wakhanan, ointment ; marissai, he will strike. By one of the phonetic rules of these languages there was a tendency to simplify these double letters by omitting the first member of the compound, and to lengthen the preceding short vowel in compensation. There was thus a tendency for these words to become respectively ghodassa, jute, khago, makhnam, marisai.

In the Modern Vernaculars of the Central Group, we observe this tendency acting with no uniformity. In Western Hindi we commonly meet both forms of the same word—often one in the literary language, and the other in colloquial speech. Thus for 'butter'* the Prakrit Makkhanam becomes Makhan in literary Hindustani, but we often hear makhan in the mouth of the villagers. In Rajasthani the tendency to simplify the compound increases as we go Westward and Southward till we arrive at Gujarati in which language simplification, with compensatory lengthening of the preceding vowel, has become the general rule. We have makhan and never makkham. On the other hand, the Hindustani of the upper Gangetic Doab prefers the pronunciation of the double letters, with the short preceding vowel, so that we have always makkhan and not makhan. Panjabi follows suit in this. It never simplifies such compounds. We always have makkhan and no makhan. Similarly we have Panjabi Kamm, but Hindostani Kam, work ; Panjabi vich, but Hindostani bich, in ; Panjabi Uchha, but

Hindostani Uchia, High. All this gives a Pre dominant Sound of— sharply doubled letters throughout a Panjabi sentence, and gives the well known clear cut character till the language as heard by one whose acquaintance with Indian languages was first made in the Ganges Valley.

Nominal termination :—In the declension of nouns, we find that the termination of strong masculine substantives with a bases, is a, not au or o as in pure Western Hindi. Thus we have ghora, a horse, not ghorau or ghore as in Western Hindi. This is typical of nearly all the languages of the Outer Circle. Compare the Marathi ghoda and the Bengali Ghora.

Termination of the Time :—A characteristic of Panjabi which at once strikes the beginner and which is, in fact, a most prominent feature of the language is the employment of the termination da for the suffix of the genitive, instead of the Kau, ko (or ka) of Western Hindi. This termination is also employed in Southern Lahnda, and no doubt belongs to the original form of that language which once spread all over the Panjab. It is certainly indigenous in the western Punjab.

***Termination of the case of the Agent** :—Literary Hindostani employs the suffix ne to indicate the case of the agent. This suffix does not properly belong to Western Hindi (of which Hindostani is a dialect). In the other dialects of that language an organic case of the agent is employed without any suffix. This ne of Literary Hindostani is, however, also found in the Vernacular Hindostani of the Upper Gangetic Doab, and is clearly borrowed from Punjabi in which language its employment (under the form of nai) is regular.

Personal Pronouns :—The plurals of the pronouns of the first and second personal (asi, we, oblique form asa, and tusi, ye, oblique form tusa), are relics of the old Lahnda basis of the language, and do not belong to the true Central language, which has hum or tum respectively. Compare Sindhi asi (obl asa) we ; Lahnda assi (obl asa) we ; tussi (obl tussa) you ; Maiya (of the Indus Kohistan) tus, you ; Kashmiri as (obl asa), we. Moreover these pronouns make their genitives asada, tusada. The cerebral d in these words is typical of Lahnda.

Passive Voice :—The Panjabi verb occasionally makes a passive voice by adding *i* to the root. Tis common in Lahnda, while closely connected passive form is current in Sindhi. In Western Hindi this passive has only survived (if this is a survival) in one or two of the so called polite imperatives.

Pronominal Suffixes :—One of the most striking characteristics of the languages of the Outer Circle is the free use they make of pronominal suffixes added to verbs (a procedure totally strange to the languages of the Central Group). Thus, Lahnda has *akheus*, said (*akhea*), by him (*us*), i.e. In the Majh dialect of Panjabi these also occur. Thus *akhins*, he said. We rarely hear these further East.

Vocabulary :—Finally, like Lahnda or Sindhi, Panjabi is a language with a vocabulary mainly composed of honest *tadbhavas*. *Tatsama* words are conspicuous only by their absence, and in this respect the tongue of the Land of the Five Rivers offers striking contrast to the bastard mixture of Sanskrit and Vernacular which the Pandits of Calcutta and Benares imagine to be literature. It is homely language, redolent of the Panjab of to-day. Mr. Beames puts this well :—

"There is flavour of wheaten flour and a reek of cottage smoke about Panjabi and Sindhi, which is infinitely more natural and captivating than anything which is the hide-bound Pandit ridden languages of the Eastern parts of India can show us":

But though homely in character, it must not be assumed that it is a rude form of speech incapable of literature. It is no more rude than was the broad low-land Scotch of the poet Burns. Panjabi can express any idea with its own stock of vocables, and is well adopted for both prose and poetry. It is true that it has hardly any literature but that is due to its being over shadowed by its near relation, Hindostani, and to the fact that for centuries the Panjab has been ruled from Delhi but the ballads of the people, which are current everywhere, well show its capabilities. Even at the present day there is too great a tendency to look down upon it as a mere dialect of Hindostani (which it is not), to deny its status as an independent language. Its claim mainly rests upon its phonetic system and on its store of words not found in Hindi, both of which the characteristics are due to its

old Lahnda foundation. Some of the most common Panjabi words do not occur in Hindostani. Such are piu, a father ; mau, a mother ; akhna, to say ; ikk, one ; sah, breath ; tih, thirst ; and hundreds of others, all of which can be found in languages of the Outer Circle.

Old Accounts of the Panjab :—The mixed character of the languages of the Central and the Western Panjab (Panjabi and Lahnda) is well illustrated by the character given to the inhabitants of those tracts in the Mahabharata and by incidental references in the grammar of Panini. Although not distinct from the Madhyadesa or Gangetic Doab, the centre from which the Sanskritic civilisation spread, we learn that the laws and customs of the Punjab were at a very early period widely different from those of the Madhyadesa. The people are at one time described as living in a state of kingless anarchy, and at another time as possessing no Brahmans, (a dreadful thing to an orthodox Hindu of the Middle Country), living in petty villages, and governed by princes who supported themselves by internecine war. Not only were there no Brahmans, but there were not castes. The population has no respect for the Veda and offered no sacrifice to the gods. They were rude and uncultured, given to drinking spirituous liquor and eating all kinds of flesh. Their women were large bodied, yellow and extremely immoral in their behaviour, and seemed to have lived in a state of polyandry, a man's heir being not his son but the son of his sister's. That this account is true in every particular need not be urged. It is given to us by enemies ; but, whether true or not, it illustrates the gulf in habits, customs, languages, which existed between the Madhayadesa and the Panjab.

Literature :—Panjabi has a very scanty literature. The oldest work which is usually said to be written in the language is the Adi Granth the sacred scripture of the Sikhs ; but, although the manuscript of the book are universally written in the Gurmukhi character, a very small portion of its contents is really in the Panjabi language. It is a collections of hymns by various poets, most of whom wrote in some form of Western Hindi, while others even wrote in Marathi. The best known Panjabi portion is the Japji or introductory stanza by Nanak, who was born in 1469, A.D. The celebrated Janam Sakhi (a life of Nanak) is in Lahnda, not in Panjabi. Later works are the Sakhinama (Translated into English by Attar Singh Bhadauria) another Janam

Sakhi by Mani Singh and a life of Har Gobind, the sixth Guru (1606—1638) A. D. Some of them are probably in Lahnda but I cannot say this for certain, as I have not seen any of them. The Waran Bhai Gurdas is a collection of verses dating from Guruship of Arjan (1581—1606) and has been printed (Amritsar 1879). The verses are written in the style known as war. A war originally meant a dirge for the brave slain in battle, and hence any martial song of praise and the poems are intended to describe the battle of good and evil in the human soul. As specimens of the earlier secular literature Dr. Thorontone mentions the Paras bhag (a collection of ethical precepts), and epic on Akbar's siege of Chitaur, and a much admired epic on Nadir Shah's invasion. The latter literature is mainly composed of translation and imitations of works in Sanskrit, Hindi or Persian. The most famous of these imitators is Hasham, who flourished in the times of Ranjit Singh. The Khair Manukh is a poetical guide to the Greek system of medicine.

Besides the above, the bardic, or folk literature, of the Punjab deserves more than passing notice. It contains several cycles, that may almost be called epics, the most important of which are those referring to the famous hero Raja Rasalu, to Hir and Ranjha and to Mirza and Sahban. The version of the Hir and Ranjha legend by Waris Shah is considered to be the model of the purest Punjabi. The folk poetry of the Panjab has received considerable attention from European scholars, and deservedly so. It has all the swing and music of the border ballads of England and Scotland. The best known work on the subject is colonel Sir Richard Temple's "Monumental Legends of Panjab."

The Serampore missionaries issued a Panjabi version of the New Testament in 1815. Since then several editions of the other parts of the Bible have appeared in the language. There is also a considerable Christian literature.

Grammar :—Panjabi Grammar in the main follows that of Hindostani so few remarks are necessary.

As regards pronunciation, the only letters which require special notice are hand some of the aspirated consonants. In Lahnda these are pronounced in a peculiar way, and the same fact is evident in the

western districts of the Panjabi area. The best account of pronunciation is that given by Mr. Graham Bailey in his grammar of Wazirabad dialect, of which the following is an abstract.

In these districts when h commences a word, or precede an accented syllable, it has a strong guttural sound resembling that of a somewhat strongly pronounced aim in Arabic. We might compare the Cockney pronunciation of ham as 'am (not am). Thus hiyan, the sides of a bed, is pronounced as 'yya and pihai, the wages of grinding, pi'ai.

In other positions i.e. when it is not at the beginning of a word or preceding an accented syllable, it is hardly audible or may be altogether inaudible, but it strongly raises the pitch of the preceding vowel, often altering the whole tone of the word. Thus lah, bring down, is very different in sound from la, attatch, although the h in the former is often quite inaudible. Similarly the first a in Kahla, speedy, is pronounced in a high tone while in Kala, black, it has the ordinary tone, although the h in the former word is not itself sounded.

The same remarks apply to the h shown in transliteration of soft (not hard) aspirated consonants the viz., gh, jh, dh, dh, bh, nh, mh, rh, wh, etc., but not in the case of the hard aspirated consonants kh, chh, th, ph, or of sh. Thus, bhra, a brother is pronounced b̥r̥ ; ghumā, a measure of land, g'uma and Chanha the Chenab river, is pronounced chan'a. On the other hand in kurh in which rh follows an accented vowel, the h is inaudible but h is pronounced in higher tone than in kur, the joint of a plough and then bagghi (pronounced bagg'i and not baggi) a buggy, is higher in tone than a baggi (feminine) white.

In nouns, the most noteworthy peculiarities are that the oblique plural ends in a and that the suffix of the genitive is da, which like adjectives ending in a agrees not only in gender and number, but also in case, with the nouns with which it is in agreement.

In the verbs, two forms of the verb substantive may be noted. One is je, he is. This is only heard in the Western districts of the Panjabi area, and its correct meaning was first indicated by Mr. Graham Bailay in his Wazirabad Grammar already alluded to. By origin je is the pronoun of the second person plural combined with the verb,

substantive, and it properly means 'there is to (or by) you'. This is evident in phrases like :—

Ki milea je literally, what was got to you, what did you get ? Standard Panjabi 'Tuhanu ki milia'.

Ki akhea je, what was said by you ? What did you say ? Standard, Tusi ki akhea'. Ki je, what has happened to you ?

Generally the reference to the second person is less direct and must be translated, if at all, by some such phrase as 'I say to you, or I ask you.' Thus 'Ki je' already given also means 'I ask you what has happened' (to any body, not necessarily to you.)

Similarly

Othe do je, I say to you there are two there.

Mai aya je, I say to you I have come.

Sahb je, I say to you it is the Sahib.

It is evident that in the last three examples, the 'I say to you' can be for all practical purposes omitted, and the 'je' represented, as it is in the grammar, by 'he is' or 'they are'. It can, however, only be used in sentences like the foregoing.

The common form of the past tense of the verb substantive is usually 'si' for both masculine and feminine singular, and for the masculine plural. This is generally explained as the feminine of 'sa', but much more probably it is a corruption of some old form akin to the Prakrit, asi, Sanskrit asit, he was. The infinitive of the finite verb generally ends in na (not na) though na occurs in the case of some verbs. The future presents a few irregularities and there is a passive voice formed by adding I to the active root (See page 616) but on the whole the conjunction of the verb closely resembles that of vernacular Hindostani. It is therefore believed that the annexed skeleton grammar will enable the student to understand the language of the following specimens.

(2) अंतिवा

मंसमूर्ति ते आयुनिक भाषाहां

लैटिन परिवार की भाषाओं की उत्पत्ति किसी आदि लैटिन से नहीं हुई; न जर्मन, स्लाव, ड्रविड आदि भाषा परिवारों की उत्पत्ति अपनी अपनी आदि भाषाओं से हुई है। इसी प्रकार संस्कृत परिवार की भाषाओं का जन्म भी संस्कृत में नहीं हुआ। इस परिवार की भाषाओं को हम संस्कृत का आधुनिक परिवर्तित रूप नहीं कह सकते।'

'यदि संस्कृत के समानान्तर उस से मिलती जुलती किन्तु व्याकरण रूपों में कहीं कहीं भिन्न—भाषाएं इस देश में बोली जाती थीं तो यह स्वीकार करना होगा कि उनका प्रभाव आधुनिक भारतीय भाषाओं पर पड़ा होगा, किन्तु व्यवहार में इस संभावना को भुला दिया जाता है।'

श्री किशोरी दास बाजपेयी ने बहुत स्पष्टता और दृढ़ता से इस धारणा का खंडन किया है कि हिन्दी की उत्पत्ति संस्कृत से हुई है।... संस्कृत के पंडित होते हुए बाजपेयी जी का यह कहना कि हिन्दी संस्कृत की पुत्री नहीं है, बौद्धिक ईमानदारी की एक अनुकरणीय मिसाल है।

बाजपेयी जी के सामने एक निष्कर्ष स्पष्ट है, हिन्दी की अनेक विशेषताओं का सम्बन्ध न वैदिक संस्कृत से है, व लौकिक संस्कृत से, न अपभ्रंश से, उन का सम्बन्ध खड़ी बोली क्षेत्र की किसी प्राचीन बोली से ही हो सकता है।...

निष्कर्ष यह निकला कि हिन्दी जैसी भाषाओं की हर विशेषता को संस्कृत में न ढूँढ कर उन भाषाओं में मानना चाहिये जो संस्कृत के समानान्तर यहां बोली जाती थी।

भाषा और समाज 141—146
डा० राम विलास शर्मा (1961)

आधुनिक भारतीय आये भाषाओं की उत्पत्ति प्राकृत भाषाओं से भी नहीं हुई थी, बल्कि अपभ्रंशों से हुई थी।

हिन्दी भाषा का द्रविदास, 48
(डा० धीरेंद्र वर्मा (1962))

'भिन्न भिन्न कालों की भाषाओं का विकास सीधे साहित्यिक भाषाओं से नहीं होता बल्कि जब कभी कोई जनभाष्य या बोली शिक्षा, संस्कृत और साहित्य के क्षेत्र में प्रतिष्ठापित हुई उस ने उच्चाभिव्यक्ति के लिए संस्कृत का आश्रय अवश्य लिया। न तो प्राकृतों का विकास सीधे संस्कृत से हुआ और न ही आधुनिक भाषाओं का सीधे साहित्यिक प्राकृतों से।'

हिन्दी उदभव, विकास और रूप, 41
(डा० हरदेव बाहरी (1965))

ਸ਼੍ਰੀ ਧਰਮਵੀਰ M. A.—

‘ਸਾਡੇ ਦੇਸ਼ ਦੇ ਲੋਕ ਤਾਂ ਇਹੋ ਸਮਝਦੇ ਹਨ ਕਿ ਸੰਸਕ੍ਰਿਤ ਸਭ ਦਾ ਮੂਲ ਹੈ ਪਰ ਅਜੇਹਾ ਮੰਨਣ ਲਈ ਕੋਈ ਪ੍ਰਮਾਣ ਨਹੀਂ। ਸੰਸਕ੍ਰਿਤ ਆਪਣੇ ਸਮੇਂ ਦੀਆਂ ਅਜੇਹੀਆਂ ਬੋਲੀਆਂ ਦੀਆਂ ਮਾਂ ਨਹੀਂ, ਭੈਣ ਹੀ ਹੋਵੇਗੀ। ਇਹ ਹੋ ਸਕਦਾ ਹੈ ਕਿ ਚੁੰਕਿ ਉਸਦਾ ਸਾਹਿਤ ਸਭ ਤੋਂ ਪੁਰਾਣਾ ਹੈ। ਇਸ ਲਈ ਉਹ ਵਿਆਕਰਣ ਦੇ ਨੇਮਾਂ ਵਿਚ ਜਲਦੀ ਬੰਨ੍ਹ ਦਿੱਤੀ ਗਈ ਤੇ ਇਸੇ ਕਾਰਣ ਉਸ ਦਾ ਰੂਪ ਆਦਿ ਭਾਸਾ ਨਾਲੋਂ ਹੋਰਾਂ ਦੀ ਨਿਸ਼ਬਤ ਜ਼ਿਆਦਾ ਮਿਲਦਾ ਹੈ।’

[ਪੰਜਾਬ ਕਾ ਇਤਿਹਾਸ, ਪੰਨਾ 47]

ગ્રામ્ય વિગ્રહાનક સીકેતાવલી

ઉચારણ	Pronunciation
ઉચારણ-અંગ	Vocal organs
ઉચારણ-સથાન	Place of articulation
ઉચારણ-વિસેસતા	Speech Peculiarity
ઉપસરગ જાં સંબંધપત્ર	Preposition
ઉપર્ખલી, ઉપગ્રામી	Dialect
ઉલઘટી સંબંધ-જોડે	Translation-compound
અંધર	Letter, Syllable
અંધર-લુંપ	Haplology
અપિઓન	Study
અન્તનામક	Nasal
અરથ-સીકેચ	Contraction of meaning
અરથ-બણતર	Semantics
અરથ-વિસતાર	Expansion of meaning
અવસર	Indeclinable
અવ્યાસ જાં પુની	Sound
અંતમ	Predicate
અંતર-સામી-યુની	Click
આગમ	Prothesis
આદમ	Subject
આદેસ	Change of sound
સંબંધ	Word
સંબંધ નિરમાળ	Coinage
સંબંધી	Literal
સંબંધ-જોડે	Spelling
સંબંધ-બણતર	Morphology
સંબંધ-ભેડાર	Vocabulary
સંબંધાવલી	Glossary
સમયુનક	Homophony

ਸਮਾਸ	Compound
ਸਮਾਨ-ਤ੍ਰੂਪਤਾ	Analogy
ਸੂਰ	Vowel
ਸੂਰ-ਸਮਾਨੀ	Semi-vowel
ਸੂਰ-ਤੰਤੀਆਂ	Vocal chords
ਸੂਰ-ਭਗਤੀ	Anaptyxis
ਸੂਵ-ਲੋਪ	Syncope
ਸੌ-ਪ੍ਰਗਟਾਵਾ	Self expression
ਸੰਕੇਤਾਵਲੀ	Terminology
ਸੰਜੋਗੀ, ਸੰਜੋਗ-ਆਤਮਕ, ਗੁਦਵੀ	Synthetical, agglutinative
ਜਾਂ ਗੁੱਟ	
ਸੰਧੀ	Combination
ਸਾਹਿਤਕ-ਭਾਸ਼ਾ	Literary Language
ਸ਼ਿਲਾ ਲੇਖ	Inscription
ਹੋਣੀ	Labial
ਈਦ-ਆਰਿਆਈ	Indo-Aryan
ਕਰਤ੍ਰੀਵਾਚ	Active voice
ਕਰਮਣੀ ਵਾਚ	Passive voice
ਕਾਰਕ	Case
ਕ੍ਰਿਆਵੀ-ਬਣਤਰ	Verbal form
ਕੀਲਾਖਰੀ	Cuneiform
ਕੋਸ਼	Dictionary
ਕੌਮੀ-ਬੋਲੀ ਜਾਂ ਰਾਸ਼ਟਰ-ਭਾਸ਼ਾ	National Language
ਕੌਮਾਤ੍ਰੀ ਬੋਲੀ	International language
ਕੰਠੀ	Guttural
ਕਾਂ, ਘੰਡੀ	Uvula
ਖਾਸ-ਬੋਲੀਆਂ	Special languages
ਗੁੰਬਦੀ ਸ਼ਬਦ	Echo-words
ਚਿੜ-ਲਿਪੀ	Pictography
ਚਿੜ-ਲੇਖ	Hieroglyphics
ਜਤਨ-ਸੰਜਮ	Economy of effort
ਟਕਸਾਲੀ-ਭਾਸ਼ਾ	Standered language
ਤਾਲੂਦੀ	Palat
ਤੁਲਨਾਤਮਕ	Comparative
ਦੰਦੀ	Dental

ਪਾਤ੍ਰ	Root
ਯੁਨੀ-ਸੰਜਮ	Economy of speech
ਯੁਨੀ ਨੇਮ	Phonetic law
ਯੁਨੀ-ਪਰਿਵਰਤਨ	Phonetic change
ਯੁਨੀ-ਲਿਪੀ	Phonetic script
ਯੁਨੀ-ਵਿਚਾਰ	Phonetics
ਪਨੀ-ਵਿਗਿਆਨ ਜਾਂ ਧੁਨੀ-ਬਣਤਰ	Phonology
ਨਕਲਾਤਮਕ, ਨਾਦ ਅਲੰਕਾਰ	Onomatopoeia
ਨਵੀਨ ਹਿੰਦ-ਆਰਿਆਈ	New Indo-Aryan
ਨਿਕਾਸ ਤੇ ਵਿਕਾਸ	Origin and development
ਨਿਰਥਲ	Unstressed
ਨਿਰੁਕਤੀ	Derivation
ਨਿਰੁਕਤ-ਸ਼ਾਸਤਰ ਜਾਂ ਵਿਉਤਪਤੀ-ਵਿਗਿਆਨ	Etymology
ਪਤਸ਼-ਪਿਛੇਤ੍ਰ ਅਗੇਤ੍ਰ	Prefix, suffix
ਪਰਿਆਇਵਾਚੀ	Synonymous
ਪ੍ਰਕ੍ਰਿਆ	Process
ਪ੍ਰਮਾਣੀਕ ਭਾਸ਼ਾ	Classical Language
ਪ੍ਰਾਚੀਨ ਹਿੰਦ-ਆਰਿਆਈ	Old Indo-Aryan
ਪਿੱਛਾ ਜਾਂ ਪਛਵਾੜਾ	Back ground
ਪ੍ਰਾਗਤ੍ਰੁ-ਵਿਗਿਆਨ	Archaeology
ਪੌਛ੍ਲ ਬੋਲੀ, ਗ੍ਰਾਮੀਣ	Vernacular, slang
ਬਹੁ-ਧੁਨਕ	Polyphony
ਬਣਤਰ	Form, Construction
ਬਲੀ	Stressed
ਬੋਲ	Speech, sound
ਬੋਲਕ-ਏਕਤਾ, ਭਾਸ਼ਟੀ ਏਕਤ	Linguistic unity
ਬੋਲਕ-ਪ੍ਰਾਤ, ਭਾਸ਼ਟੀ ਪ੍ਰਾਤ	Linguistic province
ਬੋਲੀ, ਭਾਸ਼ਾ	Language
ਭਾਸ਼ਾ-ਪਰਵਾਰ	Family of language
ਭਾਸ਼ਾ-ਵਿਗਿਆਨ	Philology, Linguistics
ਭਾਸ਼ਾ-ਵਿਗਿਆਨੀ	Philologist, Linguist
ਭਾਵ-ਲਿਪੀ	Ideograph
ਮਹਾਂ-ਪ੍ਰਾਤ	Aspirated
ਮੱਧ-ਹਿੰਦ-ਆਰਿਆਈ	Middle Indo-Aryan

ਮਾਤ੍ਰੀ-ਭਾਸ਼ਾ	ਜਾਂ	ਮਾਤ-ਬੋਲੀ	Mother tongue
ਮਾਪਿਆਮ			Medium
ਮੁਰਧਨੀ			Cerebral
ਗਾਜ-ਭਾਸ਼ਾ, ਸਰਕਾਰੀ ਭਾਸ਼ਾ			Official language
ਲੱਛਣ			Definition
ਲਿਖਤ			Writing
ਲਿਖਤੀ ਬੋਲੀ			Written language
ਲਿਪੀ			Script
ਲਿਪੀ-ਚਿੰਨ੍ਹ			Character
ਲੱਧ	ਲੱਧ ਮਾਤ੍ਰ ਵਿਚਾਰ		Elision, Haplogy
ਵਰਣ			Speech sound, letter
ਵਰਣ ਮਾਲਾ	ਵਰਣ ਵਿਚਾਰ		Alphabet
ਵਾਕ-ਬਣਤਰ	ਵਾਕ ਵਿਚਾਰ		Syntax
ਵਿਅੰਜਨ	ਵਿਅੰਜਨ		Consonant
ਵਿਆਕਰਣ-ਪ੍ਰਣਾਲੀ			Grammatical system
ਵਿਆਕਰਣ-ਕ-ਬਣਤਰ	ਵਿਆਕਰਣ-ਕ ਵਿਚਾਰ		Grammatical form
ਵਿਕਾਸ			Evolution, development
ਵਿਚਾਰ-ਵਟਾਂਦਰਾ	ਵਿਚਾਰ-ਵਟਾਂਦਰਾ		Exchange of thoughts
ਵਿਪਰੀਤੀ			Metathesis
ਵਿਯੋਗੀ, ਵਿਯੋਗਾਤਮਕ ਜਾਂ ਲਿਖੜਵੀ'			Analytical, Isolating
ਵਿਭਗਤੀ			Inflection
ਵਿਭਗਤੀ-ਪ੍ਰਧਾਨ			Inflectional

ਵਿਸ਼ੇਸ਼ ਨਾਮਾਵਲੀ

- ਉਦਿਤਨਸੂਰੀ—60, 66, 89, 95,
 110
 ਉਪਨਾਗਰ—67
 ਉਪਬੋਲੀ—189, 197, 201
 ਉਰਦੂ—48, 64, 185, 203, 206,
 234, 243
 ਉਮਪ੍ਰਕਾਸ਼ ਕਹੌਲ—224
 ਅਸਟਾਧਿਆਈ—34, 126, 127,
 235, 247
 ਅਸਮੀ—47, 209
 ਅਸਟੇਲੀਅਨ ਘਰਾਣਾ—41
 ਅਹਿਮਦਅਬਾਸ ਖੂਜਾ—224
 ਅਕਰਮਛੜੀ—115
 ਅਗਰ ਚੰਦ ਨਾਹਟਾ—69
 ਅਦਹਮਾਣ—68, 112, 113
 ਅਪੰਸ—62, 72, 87, 89
 ਅਬਦੂਲ ਅਜੀਜ਼—219
 ਅਬਦੂਲ ਮਜੀਦ—219
 ਅਬਿਨਾਸ਼ ਚੰਦੂ—52
 ਅਥੁ ਸਾਫਦ—115
 ਅਭੀਰੀ—64
 ਅਮੀਰ ਖਸਰੇ—117, 118, 130, 134
 ਅਜੁਧਿਆ ਸਿੰਹ ਉਪਾਧਿਆਇ—93,
 217, 263
 ਅਰਥ ਬਣਤਰ—157, 158
 ਅਰਥੀ—43, 177
- ਅਲੀਕੁਲੀ ਭਾਂ ਵਾਲਾ ਦਾਗਸਤਾਨੀ—114
 ਆਸਰ ਜੇ—248
 ਆਗਮ—14, 148
 ਆਏਸ—147, 149
 ਆਰ. ਜੀ. ਭੰਡਾਰਕਰ—99
 ਆਰੀਆਨਾ—124
 ਆਰੀਆ ਘਰਾਣਾ—40
 ਅਨਾਂ ਸਪਤਸ਼ਤੀ—59
 ਐਸਪੋਰਟੋ—39
 ਐਫ. ਈ. ਕੀ—109
 ਐਲਬਰਨੀ—108, 239-42
 ਅੰਗੇਜ਼ੀ—171, 186, 204
 ਇਸਤਖਰੀ—130
 ਇਨਸਾ—136
 ਇਥਨ ਬਤੂਤਾ—130
 ਈ. ਸਰਾਮਕ—31
 ਈ. ਕੀਕਰੇ—39
 ਈਡੀਓਨ ਨਿਊਟਰਲ—39
 ਈ. ਪੀ. ਨਿਊਟਨ—37, 214, 262
 ਈਰਾਨੀ ਮਜ਼ਲਿਸ—170
 ਸ਼ਹਾਬੁੰਦੀਨ ਚੌਧਰੀ—219
 ਸਪਤ ਸਿੰਘੁ—52, 124, 137
 ਸਬਦ-ਬਣਤਰ—145, 153
 ਸਮਰਥ—136
 ਸਰਹ ਧ—68
 ਸੁਖੰਭੂਵੇਂ—68, 90

- ਸਵਾਲਾਖ—129
 ਸਾਈਕ ਪ੍ਰੋ:—34
 ਸਾਕਟਾਯਣ—33
 ਸਾਕਲ—177
 ਸਾਥੁ ਭਾਸ਼ਾ—180, 181
 ਸਾਮੀ ਘਰਾਣਾ—40
 ਸਾਮੀ ਲਿਪੀ—232
 ਸਾਰਦਾ—243, 246, 251-53
 ਸਿਆਮ ਸੁੰਦਰਦਾਸ—108, 217
 ਸਿਧ-ਹੈਮ ਸ਼ਬਦਾਨੁ ਸ਼ਾਸਨ—58
 ਸਿਧ ਮਾਤ੍ਰਿਕਾ—247, 248
 ਸਿਧੇਸ਼ੂਰ ਵਰਮਾ, ਡਾ:—31, 37, 46,
 114, 139, 183, 184, 209
 ਸਿਧੇ ਲਿਪੀ—245-50
 ਸਿੰਧੀ—48
 ਸੁੰਦਰਦਾਸ—135
 ਸੂਰਦਾਸ—135
 ਸੌਬੀਰ—129
 ਸੋਰਸੈਨੀ—91, 94, 100, 110
 ਸੰਸਕ੍ਰਿਤ—32, 55-58, 61, 62,
 66-70, 87, 98, 100, 101,
 104, 105, 106, 108, 169-
 175, 182, 183, 229, 269
 ਸੰਧੀ—147
 ਹਜ਼ਾਰੀ ਪ੍ਰਸਾਦ ਦ੍ਰਿੜੇਦੀ—106
 ਹਦਾਇਤ ਹੁਸੈਨ ਡਾ:—118
 ਹਰਸ ਵਰਧਨ—33, 67
 ਹਰਦੇਵ ਬਾਹਰੀ ਡਾ:—224
 ਹਰਿ ਭਾਉ ਉਪਾਧਿਆਇ—226
 ਹਾਫਿਜ਼ ਬਰਖੁਰਦਾਰ—135
 ਹਾਫਿਜ਼ ਮਹਿਮਦ ਸ਼ੀਰਾਨੀ—115, 185,
 216
 ਹਾਰਨਾਲੇ—35, 58, 65, 100
 ਹਿਨੁਨਸਾਂਗ—239
 ਹਿਦਵੀ—133, 134
 ਹਿਦੇ—48, 182, 183, 203, 206
- ਹੀਰਨ ਪ੍ਰੋ:—55
 ਹੀਰਾ ਲਾਲ ਜੈਨ—64
 ਹੇਅਰਜ਼—37, 223
 ਹੇਮ ਚੰਚ—34, 58, 68, 69, 88,
 105, 115
 ਹੰਟਰ—35
 ਕਸ਼ਮੀਰੀ—49, 53, 124
 ਕਣੂਪਾ—68
 ਕਰਟੀਆਸ—96
 ਕਾਵਾ ਕਾਲੇਲਕਰ—226
 ਕਾਡ ਵੈਲ—101, 106, 172
 ਕਾਤਿਆਯਨ—33, 34
 ਕਾਲੀਦਾਸ—65, 267
 ਕੀਲਾਖਰ—231, 234
 ਕੁਟਿਲ ਲਿਪੀ—240
 ਕੂਰਡੇ—34
 ਕੈਕਈ—89, 91, 100, 110, 133
 ਕੈਕਯ—94, 129
 ਕੈਥੀ—242
 ਕੈਮਾਤਰੀ ਭਾਸ਼ਾ ਸਭਾ—204
 ਕੇਦਿਆਲੀ—199
 ਕੇਨੜ—50
 ਖਡ ਭਾਸ਼ਾ ਚੰਦ੍ਰਿਕਾ—58, 94
 ਖੱਤਸਤੀ—57, 233, 235, 236
 ਖੁਰਦਾਦ ਬੇਹ—130
 ਗ੍ਰਾਹਮ ਬੇਲੀ—31, 37
 ਗ੍ਰੰਥਾਰਸਨ ਜਾਰਜ—35-37, 46, 65,
 68, 87, 89, 91, 92, 99,
 115, 139, 166, 184, 192,
 210, 212, 213, 215, 226,
 272-285
 ਗ੍ਰੰਥ ਲਿਪੀ—243
 ਗਾਬਾ ਸਪਤਸਤੀ—59
 ਗਾਂਧੀ ਮਹਾਤਮਾ—225
 ਗਿਆਨੇਸ਼ੂਰ ਸੰਤ—59
 ਗਿਲ ਕਾਇਸਟ, ਡਾ:—123

- ગુજરાતી—47
 ગુપ્ત લિપી—240
 ગુરદામ—121, 132, 138
 ગુરમુખી—245-56
 ગુરમુખી અખઘાર—271
 ગુરુ ગ્રંથ—70, 165, 268
 ગુલેરી ચેદૂ પર સરમા—70
 ગોવરણાચારય—59
 ગૌરી સ્નેકર હોરા ચેદ ઉણા—66, 67,
 236, 239, 243, 256, 262
 ગૌઢ લિપી—230
 ગૌદ્ધા—172
 ચારલસ વિલ્કન્ઝ—34
 ચાંદ સુરદાઈ—115
 ચિરુ લિપી—230, 231
 ચીની તિબતી ઘરાણા—40
 ચૈટરજી સુનીતી કુમાર ડા:—35, 39,
 51, 53, 55, 92, 93, 107,
 169, 175, 183, 209, 212,
 226
 જહાર લાલ નહિરૂ—225
 જિઓલસ બલાક—33, 35, 202
 જી. આર. હેટર—237
 જી. બી. સિંઘ—132, 241, 256
 જેમસ ડોટી—138
 જી દેવ—116
 જી વેલ્ભ—60
 જેસુષા વચલદીન—223
 જેણ સિંઘ પ્રી:—264
 જેહન નિઉટન—36, 214
 જેદાવસરા—52, 124, 125
 જાંગી—185
 ટકસાળી—201
 ટકદેસ—126, 127
 ટેક્સી—64, 89, 90, 100, 110,
 133
- ટરનર—36, 99
 ટાકરી—244, 251-53
 ટેક્સિલા—127, 177
 ટેગરટ—170
 ટેમસચૈક—99
 ડબલુ કેરી—36
 ડી. એ. તિવેદ—52
 ડેગરી—199
 ડગારે—65, 69
 ડાચ મુર્હમદ પ્રી:—220
 ડામલ—49
 ડિપિટક—57
 ડિવિક્રમદેવ—61, 69
 ડુરકી—177
 ડુલ્લ—243
 ડેઝ સિંઘ પ્રી:—206, 208
 ડેલગુ—49
 દૂદજ ઘરાણા—41
 દાવજી—171-74
 દુની ચેદ પ્રો:—37, 93, 144, 222,
 262
 દુહા—71
 દેસી નામ માલા—65, 69, 105,
 163, 164
 દેવસેન—68
 દેવનાગરી—242, 256-58
 દેંડી—65, 66
 યરસેન વેલ્ભી—65
 યેરેદુ વરમા પ્રો:—35, 99, 108,
 139, 216
 યુની બણતર—145, 154
 યુની લિપી—231
 યુની વિગિઆન—31
 નાની અરુચો સમર્કેદી—114
 નમી સાય—61
 નાગર—67

- ਨਮ ਦੇਵ—116
 ਨਿਸ਼ਿਖ ਚੂਰਣਿ—133
 ਨਿਰਕਤ—33, 162
 ਨੂਰਦੀਨ ਮੁਹੰਮਦ ਔਫੀ—114, 115
 ਪਸਤੇ—49, 124, 180
 ਪਹਾੜੀ—48
 ਪਤੰਜਲੀ—34, 62
 ਪੱਤਰਕਾਰੀ—270, 271
 ਪ੍ਰਕਾਸ਼ ਲੁਕੀ—172
 ਪਰਮਾਨੰਦ ਬਹਲ—37
 ਪ੍ਰਕਿਤ—58-62, 64, 87
 ਪ੍ਰਕਿਤ ਸਰਵਸੁ—58, 89
 ਪ੍ਰਕਿਤ ਚੰਦਿਕਾ—88
 ਪ੍ਰਕਿਤ ਪ੍ਰਕਾਸ਼—58
 ਪ੍ਰਕਿਤ ਲਛਣ—88
 ਪਾਲੀ—56, 57, 88, 171, 176
 ਪਾਇਅਲੱਡੀ ਨਾਮ ਮਾਲਾ—105, 163-
 64
 ਪਾਣਨੀ—33, 34, 126, 127,
 175, 235
 ਪਿਸ਼ਲ—69, 91
 ਪੀ. ਭੀ. ਗੁਣੇ—35, 69, 146, 189,
 215
 ਪੀਅਰ ਵੁਸ—39
 ਪੁਆਧੀ—97
 ਪੁਸ਼ਪਦੰਤ—68
 ਪੁਰਤਗਾਲੀ—187
 ਪੈਸ਼ਾਚੀ—53, 58, 91, 94, 98,
 100
 ਪੋਠੋਹਾਰੀ—193
 ਪੰਜ ਨਦੀ—127, 128
 ਫ਼ਕੀਰਮੁਹੰਮਦ ਫ਼ਕੀਰ—220
 ਫ੍ਰਾਂਚ ਬਾਪ—35
 ਫ਼ਰੀਦੁਦੀਨ ਸ਼ਕਰਬੰਸ—115, 17
 ਫੌਚ ਇਕਾਡਮੀ—39
 ਫਾਰਸੀ—169, 170, 178, 179,
 180, 234, 269
 ਫਿਨੀਸ਼ੀ—233, 234, 237
 ਬੱਸ੍ਰਾਨੀ—68
 ਬੱਡ ਕਹਾ—95
 ਬਨਾਰਸੀਦਾਸ ਡਾ:—31, 37, 222
 263
 ਬ੍ਰਹਮਾਵਰਤ—94, 128
 ਬ੍ਰਹਮੀ—234, 236, 237
 ਬ੍ਰਾਚੜ—67
 ਬਲੂਮਫੀਲਡ—36, 43
 ਬਲੋਚੀ—124
 ਬਾਣ ਭੱਟ—65, 95
 ਬਾਲ ਗੰਗਾਪਰ ਤਿਲਕ—52
 ਬਿਹਾਰੀ ਲਾਲ—36, 261
 ਬਿਸ਼ਨ ਦਾਸ—37, 215
 ਬਿਸ ਭਾਸ਼ਾ—181
 ਬਿਸ ਮੋਹਨ ਤਿਵਾਰੀ—41
 ਬਿਸ ਮੋਹਨ ਤਤਾਤੇਜ—93, 217
 ਬੀਮਜ—35, 101, 164, 213, 261
 ਬੁਸ਼ਹਰੀ—130
 ਬੇਵਰ—239
 ਬੰਗਾਲੀ—47
 ਬੰਦੂ—41
 ਭਟਿਆਣੀ—198
 ਭਟਿਆਲੀ—199
 ਭਦੇਤ ਆਨੰਦ ਕੌਸਲਾਯਨ—226
 ਭਰਤ ਮੁਠੀ—63, 69, 88, 90
 ਭਾਟੀ ਦੇਸ—128
 ਭਾਨੁਦਤ ਪੀ:—214
 ਭਮਹ—65
 ਭਾਰਤੀ ਸੰਵਿਧਾਨ—209
 ਭਾਵ ਲਿਪੀ—231
 ਭੌਜ ਰਾਜ—67
 ਮਦਨ ਕੋਪਾਲ—221, 264

ਮਦੂ ਦੇਸ—125, 126
 ਮੱਧ ਦੇਸ—92, 110
 ਮੱਧ ਅਫ੍ਰੋਕੀ—
 ਮਰਾਠੀ—47
 ਮਲਿਆਲਮ—50
 ਮਾਸ਼ਉਦ ਬਿਨ ਸਾਅਦ—113, 114
 ਮਾਸ਼ਉਦੀ—131
 ਮਾਰਸਲ ਜੇਹਨ ਸਰ—58
 ਮਾਰਕੰਡੇ—69, 88
 ਮਾਰਕੰਡੇ ਪੁਰਾਣ—98
 ਮਾਲਵ—96, 97, 128
 ਮਿੱਛ ਦੇਸ—128
 ਮਿਰਕਣ ਘਰਾਣਾ—41
 ਮੁਹੱਸੂਦੀਨ ਕਾਦਰੀ ਚੌਰ—217
 ਮੁਹੰਮਦ ਬਾਬਰ ਡਾ:—219
 ਮਹਿਦੀ ਅਲੀ ਖਾ—219
 ਮੁਲਤਾਨੀ—134
 ਮੁੱਲਾਂ ਵਜ਼ਹੀ—119
 ਮੈਕਸਮੁਲਰ—24
 ਮੈਕਡਾਨਲ—56
 ਮੈਲੇਪਾਲੇ ਨੈਸ਼ਨੀਅਨ—41
 ਮੋਹਸਨ ਵਾਨੀ—134
 ਮੋਹਨ ਸਿੰਘ ਡਾ:—221
 ਮਹਿੰਜਦੜੇ—54, 231
 ਮੌਜੀ—242
 ਮੌਲਾ ਬਖ਼ਸ਼ ਕੁਸਤਾ—220
 ਮੰਗਲਏਵ ਸ਼ਾਸਤ੍ਰੀ—36, 101
 ਯਾਸਕ—33, 34
 ਯੁਆਨ ਚੁਆਂਛ—33
 ਯੂਸੀਅਸ—106
 ਯੂਨਾਨੀ—177
 ਯੂਰਾਲ ਅਲਟਾਇਕ—40
 ਯੋਧੇਜ—128
 ਰਘੁਵੀਰ ਡਾ:—264

ਰਵਿਸੰਕਰ ਸੁਕਲ—220
 ਰਾਇਲ ਐਸ਼ਿਆਟਿਕ ਸੂਸਾਇਟੀ—
 ਰਾਹੁਲ ਸਾਂਕ੍ਰਿਤਯਾਨ—63, 69,
 ਰਾਜਸਥਾਨੀ—47
 ਰਾਜਸ਼ੇਖਰ—60, 66, 95, 96
 ਰਾਜੰਜਿਦਰ ਸਿੰਘ ਬੇਦੀ—224
 ਰਮਸਰਨ ਦਾਸ—222
 ਰਾਮ ਸਿੰਘ ਪ੍ਰੇ:—37
 ਰਾਮ ਬਿਲਾਸ ਸ਼ਰਮਾ—101
 ਰਿਗਵੇਦ—53-55
 ਰੁਦ੍ਰ—66, 88
 ਰੋਜ਼ ਐਚ. ਏ.—37
 ਲਹਿੰਦੀ—139, 140, 192-94
 ਲਲਿਤ ਵਿਸਤਰ—235
 ਲਾਇਦਨਰ—135
 ਲਾਹੌਰੀ—196, 205
 ਲਿਓਸ ਬੰਮਰੇ—39
 ਲਿਪੀ—228, 236
 ਲੋਪ—147, 148
 ਲੰਡੇ—244
 ਵੱਸਾਫ—130
 ਵਰਰੂਚੀ—58, 65, 95
 ਵਾਸੁਦੇਵ ਸ਼ਰਣ ਅਗ੍ਰਵਾਲ—70
 ਵਾਹੀਕ ਦੇਸ—125
 ਵਾਕ ਪਤਿਗਾਜ—60
 ਵਾਕ ਬਣਤਰ—145, 156
 ਵਿਉਤਪਤੀ ਵਿਗਿਆਨ—162
 ਵਿਦਿਆਪਿਤ—119
 ਵਿਪਰੀਤੀ—147, 149
 ਵਿਲੀਅਮ ਜੋਨਜ਼—34
 ਵੂਲਨਰ—36, 219
 ਵੈਦਿਕ ਸੰਸਕ੍ਰਿਤ—54
 ਵੈਦੇਸ਼—31, 36, 143, 145, 157,
 160, 162, 202, 204